

## ਸੰਪਾਦਕੀ

ਮਹਾਂਪੁਰਸ਼ ਸਦਾ ‘ਨਾਮ’ ਦੀ ਹੀ ਗੱਲ ਕਰਦੇ ਹਨ ਅਤੇ ਗੁਰੂ ਮਹਾਰਾਜ ਦੇ ਸੰਦੇਸ਼ ‘ਨਾਨਕ ਲੇਖੈ ਇਕ ਗਲ ਹੋਰੁ ਹਉਮੈ ਝਖਣਾ ਝਾਖ’॥’ (ਪੰਨਾ - 467) ਨੂੰ ਬਾਰ-ਬਾਰ ਦਿੜ੍ਹ ਕਰਵਾਉਂਦੇ ਹਨ। ਇਹ ਜੜ੍ਹਗੀ ਵੀ ਹੈ ਕਿਉਂਕਿ ਲੋਕ ਅਤੇ ਪਰਲੋਕ ਦੋਹੀਂ ਥਾਈਂ ਕੇਵਲ ‘ਨਾਮ’ ਹੀ ਸਹਾਇਤਾ ਕਰਦਾ ਹੈ। ਕੋਈ ਸਾਸ਼ਤਰ, ਕੋਈ ਸਿੰਮ੍ਰਿਤੀਆਂ, ਕੋਈ ਗਿਆਨ ਵਿਗਿਆਨ ਅਕਾਲ ਪੁਰਖ ਦੇ ਨਾਮ ਦੀ ਬਰਾਬਰੀ ਨਹੀਂ ਕਰ ਸਕਦਾ -

**ਬਹੁ ਸਾਸਤ੍ਰ ਬਹੁ ਸਿੰਮ੍ਰਿਤੀ ਪੇਖੇ ਸਰਬ ਢਵੋਲਿ॥  
ਪੁਜਸਿ ਨਾਹੀ ਹਰਿ ਹਰੇ ਨਾਨਕ ਨਾਮ ਅਮੌਲਿ॥**

ਪੰਨਾ - 265

ਲੋਕ ਅਤੇ ਪਰਲੋਕ ਦੋਹੀਂ ਥਾਈ ਜਿਥੇ ਮਾਂ, ਪਿਉ, ਪੁੱਤਰ, ਮਿੱਤਰ, ਭਰਾ ਕੋਈ ਵੀ ਸਹਾਇਤਾ ਨਹੀਂ ਕਰ ਸਕਦਾ, ਓਥੇ ਮਨੁੱਖ ਦੇ ਅੰਦਰ ਵਸਦੀ ਨਾਮ ਸ਼ਕਤੀ ਸਹਾਇਕ ਸਿੱਧ ਹੁੰਦੀ ਹੈ। ਮਰਨ ਉਪਰਾਂ ਜਦੋਂ ਭਿਆਨਕ ਡਰਾਉਣੇ ਜਮਦੂਤਾਂ ਦੇ ਦਲਾਂ ਨਾਲ ਵਾਹ ਪੈਣਾ ਹੈ, ਓਥੇ ਕੇਵਲ ਅਤੇ ਕੇਵਲ ‘ਨਾਮ’ ਨੇ ਹੀ ਮਦਦ ਕਰਨੀ ਹੈ। ਭਾਰੀ ਤੋਂ ਭਾਰੀ ਮੁਸਕਲ ਤੋਂ ਨਾਮ ਅੱਖ ਦੇ ਫੋਰ ਵਿਚ ਬਚਾ ਲੈਂਦਾ ਹੈ। ਨਾਮ ਕਰੋੜਾਂ ਪਾਪਾਂ ਦਾ ਨਾਸ਼ ਕਰਨ ਦੇ ਸਮਰੱਥ ਹੈ। ਨਾਮ ਜਪਣ ਨਾਲ ਸੁੱਖ ਹੀ ਸੁੱਖ ਮਿਲਦਾ ਹੈ, ਐਸਾ ਗੁਰੂ ਮਹਾਰਾਜ ਜੀ ਦਾ ਫੁਰਮਾਨ ਹੈ -

**ਜਹ ਮਾਤ ਪਿਤਾ ਸੁਤ ਮੀਤ ਨ ਭਾਈ॥  
ਮਨ ਉਹਾ ਨਾਮੁ ਤੇਰੈ ਸੰਗਿ ਸਹਾਈ॥  
ਜਹ ਮਹਾ ਭਇਆਨ ਦੂਤ ਜਮ ਦਲੈ॥  
ਤਹ ਕੇਵਲ ਨਾਮੁ ਸੰਗਿ ਤੇਰੈ ਚਲੈ॥  
ਜਹ ਮੁਸਕਲ ਹੋਵੈ ਅਤਿ ਭਰੀ॥  
ਹਰਿ ਕੋ ਨਾਮੁ ਖਿਨ ਮਾਰਿ ਉਧਾਰੀ॥  
ਅਨਿਕ ਪੁਨਰ ਚਰਨ ਕਰਤ ਨਹੀਂ ਤਰੈ॥  
ਹਰਿ ਕੋ ਨਾਮੁ ਕੋਟਿ ਪਾਪ ਪਰਹਰੈ॥  
ਗੁਰਮੁਖਿ ਨਾਮੁ ਜਪਹੁ ਮਨ ਮੇਰੇ॥  
ਨਾਨਕ ਪਾਵਹੁ ਸੁਖ ਘਨੇਰੇ॥**

ਪੰਨਾ - 264

ਸੋ ਨਾਮ ਐਸੀ ਅਮੌਲਕ ਵਸਤੂ ਹੈ, ਜਿਸ ਦਾ ਕੋਈ ਮੁੱਲ ਨਹੀਂ ਪਾ ਸਕਦਾ। ਨਾਮ ਹੀ ਪਾਰਜਾਤੁ ਹੈ, ਸੁਰਗ ਦਾ ਉਹ ਰੁਖ ਜੋ ਹਰੇਕ ਕਾਮਨਾ ਪੂਰੀ ਕਰਦਾ ਹੈ। ਨਾਮ ਹੀ ‘ਕਾਮਯੋਨ’ ਗਾਂ ਹੈ ਜਿਸ ਤੋਂ ਹਰੇਕ ਇਛਾ ਪੂਰੀ ਹੁੰਦੀ ਹੈ। ਪ੍ਰਭੂ ਅਤੇ ਪ੍ਰਭੂ ਨਾਮ ਦੀ ਬਾਤ ਦੁਨੀਆਂ ਦੀਆਂ ਸਭ ਬਾਤਾਂ ਤੋਂ ਸਰਵੋਤਮ ਹੈ ਜਿਸ ਦੇ ਸੁਣਨ ਨਾਲ ਸਾਰੇ ਦੁਖ ਦਰਦ ਨਵਿਰਤ ਹੋ ਜਾਂਦੇ ਹਨ -

**ਪਾਰਜਾਤੁ ਇਹੁ ਹਰਿ ਕੋ ਨਾਮ॥  
ਕਾਮਯੋਨ ਹਰਿ ਹਰਿ ਗੁਣ ਗਾਮ॥  
ਸਭ ਤੇ ਉਤਮ ਹਰਿ ਕੀ ਕਥਾ॥  
ਨਾਮੁ ਸੁਨਤ ਦਰਦ ਦੁਖ ਲਥਾ॥**

ਪੰਨਾ - 265

ਨਾਮ ਦੀ ਵਡਿਆਈ ਦੱਸੀ ਨਹੀਂ ਜਾ ਸਕਦੀ। ‘ਕਾਗਜ

ਕਲਮ ਨ ਲਿਖਣਹਾਰ’ ਨਾ ਐਸਾ ਕਾਗਜ਼ ਹੈ, ਨਾ ਕੋਈ ਐਸੀ ਕਲਮ ਹੈ, ਨਾ ਹੀ ਕੋਈ ਐਸਾ ਲਿਖਾਰੀ ਜੋ ਨਾਮ ਦੀ ਵਡਿਆਈ ਦਸ ਸਕੇ। ਨਾਮ ਦੀ ਵਡਿਆਈ ਨੂੰ ਕੇਵਲ ਸੰਤ ਹੀ ਜਾਣ ਸਕਦੇ ਹਨ, ਐਸੇ ਸੰਤ ਜਿਨ੍ਹਾਂ ਨੂੰ ਸ਼ਾਸ-ਸ਼ਾਸ ਨਾਮ ਚੇਤੇ ਵਿਚ ਰਹਿੰਦਾ ਹੈ, ਨਾਮ ਜਿਨ੍ਹਾਂ ਦੇ ਹਿਰਦੇ ਵਿਚ ਵਸਦਾ ਹੈ ਅਤੇ ਜਿਨ੍ਹਾਂ ਦੀ ਸੰਗਤ ਅਤੇ ਪ੍ਰਤਾਪ ਨਾਲ ਸਤਿਸੰਗੀਆਂ ਦੇ ਸਾਰੇ ਪਾਪ ਸੁਤੇ ਸਿੱਧ ਨਸ਼ਟ ਹੈ ਜਾਂਦੇ ਹਨ -

**ਨਾਮ ਕੀ ਮਹਿਮਾ ਸੰਤ ਰਿਦ ਵਸੈ॥**

ਸੰਤ ਪ੍ਰਤਾਪਿ ਦੁਰਤੁ ਸਭੁ ਨਸੈ॥

ਪੰਨਾ - 265

ਐਸੇ ਮਹਾਂਪੁਰਸ਼ਾਂ ਦੀ ਸੰਗਤ ਅਤੇ ਸੇਵਾ ਵਿਚ ਨਾਮ ਅਤੇ ਸਿਮਰਨ ਦੀ ਸੋਝੀ ਹੁੰਦੀ ਹੈ। ਮਹਾਂਪੁਰਖ ਜਗਿਆਸੂ ਨੂੰ ਮਨਮੁਖ ਤੋਂ ਗੁਰਮੁਖ ਪਦ ਪ੍ਰਾਪਤੀ ਦਾ ਮਾਰਗ ਦਰਸ਼ਨ ਕਰਦੇ ਹਨ ਪਰ ਸੰਤਾਂ ਦੀ ਸੰਗਤ ਵੱਡੇ ਭਾਗਾਂ ਨਾਲ ਹੀ ਮਿਲਦੀ ਹੈ ਅਤੇ ਕੋਈ ਵਿਰਲਾ ਮਨੁੱਖ ਹੀ ਨਾਮ ਦੀ ਦਾਤ ਪ੍ਰਾਪਤ ਕਰਦਾ ਹੈ। ਗੁਰੂ ਫੁਰਮਾਨ ਹੈ -

**ਨਾਮ ਕੀ ਮਹਿਮਾ ਸੰਤ ਰਿਦ ਵਸੈ॥**

ਸੰਤ ਪ੍ਰਤਾਪਿ ਦੁਰਤੁ ਸਭੁ ਨਸੈ॥

ਸੰਤ ਕਾ ਸੰਗੁ ਵਡਭਾਗੀ ਪਾਈਐ॥

ਸੰਤ ਕੀ ਸੇਵਾ ਨਾਮੁ ਧਿਆਈਐ॥

ਨਾਮ ਤੁਲਿ ਕਛ ਅਵਰੁ ਨ ਹੋਇ॥

ਨਾਨਕ ਗੁਰਮੁਖਿ ਨਾਮੁ ਪਾਵੈ ਜਨੁ ਕੋਇ॥

ਪੰਨਾ - 265

ਉਪਰੋਕਤ ਵਿਚਾਰ ਵਿਚ ‘ਨਾਮ’ ਦੀ ਪਾਪਤੀ ਸਬੰਧੀ ਦੋ ਗੱਲਾਂ ਉਭਰ ਕੇ ਆਈਆਂ ਹਨ ਜਿਨ੍ਹਾਂ ਨੂੰ ਵਿਚਾਰਨਾ ਜ਼ਰੂਰੀ ਹੈ -

1. ਸੰਤਾਂ ਮਹਾਂਪੁਰਸ਼ਾਂ, ਨਾਮ ਅਭਿਆਸੀਆਂ ਦੀ ਸੰਗਤ।

2. ਵੱਡੇ ਭਾਗਾਂ ਅਤੇ ਨਦਰ ਨਾਲ ਨਾਮ ਦੀ ਪ੍ਰਾਪਤੀ।

ਸੁਖਮਨੀ ਸਾਹਿਬ ਦੀ ਕੇਵਲ ਪਹਿਲੀ ਅਸ਼ਟਪਦੀ ਨੂੰ ਵਿਚਾਰਨ ਨਾਲ ਹੀ ਇਹ ਦੋਵੇਂ ਗੱਲਾਂ ਸਾਪਸ਼ਟ ਹੋ ਜਾਂਦੀਆਂ ਹਨ। ਸੁਖਮਨੀ ਸਾਹਿਬ ਦਾ ਕੇਂਦਰੀ ਵਿਚਾਰ ਇਸ ਦੀ ‘ਰਹਾਉ’ ਦੀ ਪੰਗਤੀ ਵਿਚ ਦਿਤਾ ਗਿਆ ਹੈ ਜੋ ਇਸ ਪ੍ਰਕਾਰ ਹੈ -

**ਸੁਖਮਨੀ ਸੁਖ ਅੰਮ੍ਰਿਤ ਪ੍ਰਭ ਨਾਮੁ॥**

ਭਗਤ ਜਨਾ ਕੈ ਮਨਿ ਬਿਸਾਮੁ॥

ਰਹਾਉ॥

ਅਰਥਾਤ ਪ੍ਰਭੂ ਦਾ ਨਾਮ ਸੁਖਾਂ ਦੀ ਮਣੀ ਹੈ, ਪ੍ਰਭੂ ਦਾ ਨਾਮ ਸਭ ਤੋਂ ਸੇਸ਼ਟ ਸੁਖ ਦੇਣ ਵਾਲਾ ਹੈ, ਪ੍ਰਭੂ ਦਾ ਨਾਮ ਅੰਮ੍ਰਿਤ ਹੈ, ਅਮਰ ਕਰ ਦੇਣ ਵਾਲਾ ਹੈ ਅਤੇ ਇਸ ਨਾਮ ਦਾ ਟਿਕਾਣਾ ਭਗਤਾਂ ਦਾ ਹਿਰਦਾ ਹੈ। ਭਗਤ ਤਾਂ ਸਦਾ ਹੀ ਪ੍ਰਮਾਤਮਾ ਦੀ ਹਜ਼ੂਰੀ ਵਿਚ ਵਿਚਰਦਾ ਹੈ ਪਰ ਗੁਰੂ ਜੀ ਦਸਦੇ ਹਨ ਕਿ ਜਿਸ ਹਿਰਦੇ ਵਿਚ ਬੋੜ੍ਹਾ ਜਿਹਾ ਨਾਮ ਵੀ ਵਸ ਜਾਂਦਾ ਹੈ, ਉਸ ਦੀ ਵਡਿਆਈ ਦੱਸੀ ਨਹੀਂ ਜਾ ਸਕਦੀ -

**ਕਿਨਕਾ ਏਕੁ ਜਿਸੁ ਜੀਅ ਬਸਾਵੈ॥**

ਤਾ ਕੀ ਮਹਿਮਾ ਗਨੀ ਨ ਆਵੈ॥

ਪੰਨਾ - 262

ਪਹਿਲੀ ਅਸ਼ਟਪਦੀ ਦੇ ਦੂਜੇ ਅੰਕ ਵਿਚ ਨਾਮ ਦੀਆਂ

ਅਨੇਕਾਂ ਵਡਿਆਈਆਂ ਦਸੀਆਂ ਹਨ ਜਿਵੇਂ ਨਾਮ ਕਾਰਨ  
ਗਰਭ ਵਿਚ ਵਸਾ ਨਹੀਂ ਹੁੰਦਾ, ਜਮ ਨੇੜੇ ਨਹੀਂ ਆਉਂਦੇ,  
ਕਾਲ ਵਿਆਪ ਨਹੀਂ ਸਕਦਾ ਆਦਿ ਪਰ ਨਾਲ ਹੀ ਨਾਮ  
ਪ੍ਰਾਪਤੀ ਲਈ ਸੰਕੇਤ ਦਿਤਾ ਹੈ -

**ਪ੍ਰਭ ਕਾ ਸਿਮਰਨੁ ਸਾਧ ਕੈ ਸੰਗਿ॥**  
**ਸਰਬ ਨਿਧਾਨ ਨਾਨਕ ਹਰਿ ਰੰਗਿ॥** ਪੰਨਾ - 262

ਅੰਕ 3 ਅਤੇ 4 ਵਿਚ ਸਿਮਰਨ ਦੀਆਂ ਅਨੇਕ  
ਬਰਕਤਾਂ ਦੱਸ ਕੇ ਨਿਰਣਾ ਇਹ ਦਿਤਾ ਹੈ -

**ਪ੍ਰਭ ਜੀ ਬਸਹਿ ਸਾਧ ਕੀ ਰਸਨਾ॥**  
**ਨਾਨਕ ਜਨ ਕਾ ਦਾਸਨਿ ਦਸਨਾ॥** ਪੰਨਾ - 263

ਪਹਿਲੇ ਚਾਰ ਅੰਕਾਂ ਵਿਚ ਸਿਮਰਨ ਦੀਆਂ ਬਰਕਤਾਂ  
ਦੱਸੀਆਂ ਹਨ। ਅੰਕ 5 ਅਤੇ 6 ਵਿਚ ਪ੍ਰਧਾਨ ਸੁਰ 'ਪ੍ਰਭ ਕਉ  
ਸਿਮਰਹਿ' ਹੈ ਅਰਥਾਤ 'ਪ੍ਰਭੂ ਦਾ ਸਿਮਰਨ ਕਰਨ ਵਾਲਿਆਂ  
ਦੀ ਵਡਿਆਈ'। ਪ੍ਰਭੂ ਨਾਮ ਸਿਮਰਨ ਕਰਨ ਵਾਲੇ ਹੀ ਅਸਲ  
ਧਨਾਢ, ਇਜ਼ਤ ਵਾਲੇ, ਸਰਵੋਤਮ, ਸੇਸ਼ਨ, ਬੇਮੁਹਤਾਜ,  
ਪਾਤਸ਼ਾਹਾਂ ਦੇ ਪਾਤਸ਼ਾਹ, ਸਦੀਵ ਸੁਖੀ, ਜਨਮ ਮਰਣ ਤੋਂ  
ਮੁਕਤ, ਦੁਜਿਆਂ ਦੀ ਭਲਾਈ ਕਰਨ ਵਾਲੇ, ਸੋਹਣੇ ਸੁੰਦਰ,  
ਪਾਕ ਪਵਿੱਤਰ, ਸਦਾ ਵਿਗਾਸੀ ਅਤੇ ਪ੍ਰਭੂ ਦੀ ਹਜ਼ੂਰੀ ਵਿਚ  
ਵਿਚਰਣ ਵਾਲੇ ਹੁੰਦੇ ਹਨ -

**ਪ੍ਰਭ ਕਉ ਸਿਮਰਹਿ ਸੇ ਧਨਵੰਤੇ॥**  
**ਪ੍ਰਭ ਕਉ ਸਿਮਰਹਿ ਸੇ ਪਤਿਵੰਤੇ॥** ਪੰਨਾ - 263

**ਪ੍ਰਭ ਕਉ ਸਿਮਰਹਿ ਸੇ ਪਰਉਪਕਾਰੀ॥**  
**ਪ੍ਰਭ ਕਉ ਸਿਮਰਹਿ ਤਿਨ ਸਦ ਬਲਿਹਾਰੀ॥** ਪੰਨਾ - 263

ਇਥੇ ਵੀ ਨਿਰਣਾ ਇਹ ਦਿਤਾ ਹੈ -

**ਸੰਤ ਕ੍ਰਿਪਾ ਤੇ ਅਨਦਿਨੁ ਜਾਗਿ॥** ਪੰਨਾ - 263

ਅਰਥਾਤ ਸੰਤਾਂ ਮਹਾਂਪੁਰਸ਼ਾਂ ਦੀ ਕ੍ਰਿਪਾ ਨਾਲ ਹੀ ਦਿਨ  
ਗਤ, ਹਰ ਸਮੇਂ ਸਿਮਰਨ ਵਿਚ ਜਾਗ ਰੂਪ ਰਿਹਾ ਜਾ ਸਕੀਦਾ  
ਹੈ। ਤੋਂ ਗੁਣ, ਰਜੇ ਗੁਣ ਅਤੇ ਸਤੋਂ ਗੁਣ ਦੀ ਨੌਜਵਾਨ ਖਤਮ  
ਹੋ ਜਾਂਦੀ ਹੈ। ਇਸ ਵਿਚਾਰ ਦਾ ਇਕ ਪੱਖ ਹੋਰ ਵੀ ਹੈ। ਇਕ  
ਪਾਸੇ ਤਾਂ ਨਾਮ ਪ੍ਰਾਪਤੀ ਲਈ ਨਾਮ ਅਭਿਆਸੀ ਅਨੁਭਵੀ  
ਮਹਾਂਪੁਰਸ਼ਾਂ ਦੀ ਸੰਗਤ ਦੀ ਆਵਸ਼ਕਤਾ ਦੱਸੀ ਹੈ, ਦੂਜੇ ਬੰਨੇ  
ਨਾਮ ਰਾਹੀਂ ਅਭਿਆਸੀਆਂ ਦਾ, ਭਗਤ ਜਨਾਂ, ਰਿਸ਼ੀਆਂ,  
ਸਿੱਧਾਂ, ਜਤੀਆਂ ਦਾਤਿਆਂ ਦੀ ਪਧਰੀ ਦਾ ਪ੍ਰਾਪਤ ਹੋਣਾ  
ਦਸਿਆ ਹੈ। ਦੋਵੇਂ ਗੱਲਾਂ ਇਕ ਦੂਜੇ ਦੇ ਵਿਰੁੱਧ ਨਹੀਂ, ਸਗੋਂ  
ਪੂਰਕ ਹਨ -

**ਗਰਿ ਸਿਮਰਨੁ ਕਰਿ ਭਗਤ ਪ੍ਰਗਟਾਏ॥**  
**ਗਰਿ ਸਿਮਰਨਿ ਲਗਿ ਬੇਦ ਉਪਾਏ॥**  
**ਗਰਿ ਸਿਮਰਨਿ ਭਏ ਸਿਧ ਜਤੀ ਦਾਤੇ॥**  
**ਗਰਿ ਸਿਮਰਨਿ ਨੌਰ ਚੁਕੁੰਟ ਜਾਤੇ॥** ਪੰਨਾ - 263

ਸੋ ਇਹ ਗੁਰਬਾਣੀ ਅਤੇ ਗੁਰਮਤਿ ਦੇ ਵਿਧਾਨ ਅਨੁਸਾਰ  
ਹੈ ਕਿ ਨਾਮ ਦੀ ਇੱਛਾ ਰੱਖਣ ਵਾਲਾ ਨਾਮ ਅਭਿਆਸੀਆਂ  
ਅਨੁਭਵੀ ਮਹਾਂਪੁਰਸ਼ਾਂ ਦੀ ਸੰਗਤ ਵਿਚ ਜਾਵੇ।

ਨਾਮ ਸਬੰਧੀ ਦੂਜੀ ਵਿਚਾਰ ਅਧੀਨ ਗੱਲ ਇਹ ਹੈ ਕਿ

ਨਾਮ ਦੀ ਪ੍ਰਾਪਤੀ ਵੱਡੇ ਭਾਗਾਂ ਨਾਲ ਹੀ ਸੰਭਵ ਹੁੰਦੀ ਹੈ।  
ਇਸ ਭਾਵ ਨੂੰ ਵੀ ਗੁਰੂ ਮਹਾਰਾਜ ਜੀ ਨੇ ਅਨੇਕ ਵਾਰੀ ਦਿੜ੍ਹ  
ਕੀਤਾ ਹੈ। ਕੋਵਲ ਪਹਿਲੀ ਅਸਟਪਦੀ ਵਿਚ ਹੀ ਇਹ ਪੰਜ  
ਪ੍ਰਮਾਣ ਪ੍ਰਾਪਤ ਹਨ।

1. ਸੇ ਸਿਮਰਹਿ ਜਿਨ ਆਪਿ ਸਿਮਰਾਏ॥  
ਨਾਨਕ ਤਾ ਕੈ ਲਾਗਉ ਪਾਏ॥ ਪੰਨਾ - 263
2. ਸਿਮਰਨ ਤੇ ਲਾਗੇ ਜਿਨ ਆਪਿ ਦਇਆਲਾ॥  
ਨਾਨਕ ਜਨ ਕੀ ਮੰਗੈ ਰਵਾਲਾ॥ ਪੰਨਾ - 263
3. ਨਾਨਕ ਸਿਮਰਨੁ ਪੂਰੈ ਭਾਗਿ॥ ਪੰਨਾ - 263
4. ਸਿਮਰਹਿ ਸੇ ਜਨ ਜਿਨ ਕਉ ਪ੍ਰਭ ਮਇਆ॥  
ਨਾਨਕ ਤਿਨ ਜਨ ਸਰਨੀ ਪਇਆ॥ ਪੰਨਾ - 263
5. ਕਰਿ ਕਿਰਪਾ ਜਿਸੁ ਆਪਿ ਬੁਝਇਆ॥  
ਨਾਨਕ ਗੁਰਮੁਖਿ ਹਰਿ ਸਿਮਰਨੁ ਤਿਨਿ ਪਾਇਆ॥  
ਪੰਨਾ - 263

ਇਸ ਦਾ ਭਾਵ ਇਹ ਹੈ ਕਿ 1. ਨਾਮ ਓਹੀ ਸਿਮਰਦੇ ਹਨ  
ਜਿਨ੍ਹਾਂ ਨੂੰ ਪ੍ਰਭੂ ਆਪ ਪ੍ਰੇਰਦਾ ਹੈ। 2. ਜਿਨ੍ਹਾਂ ਉਤੇ ਪ੍ਰਭੂ ਆਪ  
ਮਿਹਰਬਾਨ ਹੁੰਦਾ ਹੈ। 3. ਸਿਮਰਨ ਦੀ ਦਾਤ ਵੱਡੀ ਕਿਸਮਤ  
ਨਾਲ ਮਿਲਦੀ ਹੈ। 4. ਉਹੀ ਮਨੁੱਖ ਪ੍ਰਭੂ ਨੂੰ ਸਿਮਰਦੇ ਹਨ  
ਜਿਨ੍ਹਾਂ ਉਤੇ ਪ੍ਰਭੂ ਦੀ ਮਿਹਰ ਹੁੰਦੀ ਹੈ ਅਤੇ ਕੋਈ ਵਡਭਾਗੀ  
ਉਨ੍ਹਾਂ ਸਿਮਰਨ ਕਰਨ ਵਾਲੇ ਜਨਾਂ ਦੀ ਸਰਣੀ ਪੈਂਦਾ ਹੈ। 5.  
ਪ੍ਰਭੂ ਮਿਹਰ ਕਰਕੇ ਜਿਸ ਮਨੁੱਖ ਨੂੰ ਸਿਮਰਨ ਦੀ ਸਮਝ ਦਿੰਦਾ  
ਹੈ, ਉਹੀ ਮਨੁੱਖ ਗੁਰੂ ਦੁਆਰਾ ਸਿਮਰਨ ਦੀ ਦਾਤ ਪ੍ਰਾਪਤ  
ਕਰਦਾ ਹੈ।

ਉਪਰੋਕਤ ਤੋਂ ਇਹ ਸਪਸ਼ਟ ਹੁੰਦਾ ਹੈ ਕਿ ਨਾਮ ਪ੍ਰਭੂ  
ਦੀ ਦਾਤ ਹੈ, ਜੋ ਉਸ ਦੀ ਨਦਰ ਨਾਲ ਪ੍ਰਾਪਤ ਹੁੰਦੀ ਹੈ।  
ਨਦਰ ਹੋ ਜਾਣੀ ਚੰਗੇ ਭਾਗਾਂ ਦਾ ਚਿੰਨ ਹੈ। ਪ੍ਰਬਲੇ ਕਰਮਾਂ  
ਦੇ ਸੰਸਕਾਰ ਮਨੁੱਖ ਦੀ ਪ੍ਰੇਰਨਾ ਦਾ ਸਰੋਤ ਹੁੰਦੇ ਹਨ ਇਨ੍ਹਾਂ  
ਸੰਸਕਾਰਾਂ ਅਧੀਨ ਮਨੁੱਖ ਕਿਰਿਆਸ਼ੀਲ ਹੁੰਦਾ ਹੈ। ਇਹ ਸੰਸਕਾਰ  
ਹੀ ਮਨੁੱਖ ਨੂੰ ਚੰਗੀ ਜਾਂ ਮਾੜੀ ਸੰਗਤ ਵਿਚ ਲੈ ਕੇ ਜਾਂਦੇ  
ਹਨ। ਉਤੇ ਕਰਮਾਂ ਸਦਕਾ ਬਣੇ ਚੰਗੇ ਸੰਸਕਾਰ ਮਨੁੱਖ ਨੂੰ  
ਸਤਿ ਸੰਗਤ ਵਿਚ, ਸਾਧ ਜਨ, ਸੰਤ ਜਨ, ਅਨੁਭਵੀ  
ਮਹਾਂਪੁਰਸ਼ਾਂ ਦੀ ਸੰਗਤ ਵਲ ਪ੍ਰੇਰਦੇ ਹਨ ਅਤੇ ਸਤਿਸੰਗਤ  
ਵਿਚ ਨਾਮ ਦੀ ਵਡਿਆਈ ਦਾ ਗਿਆਨ ਹੁੰਦਾ ਹੈ, ਨਾਮ-  
ਅਭਿਆਸੀਆਂ ਦੀ ਸੰਗਤ ਵਿਚ ਨਾਮ ਦਾ ਰਸ ਆਉਂਦਾ ਹੈ,  
ਗੁਰੂ ਦੀ ਸ਼ਰਨਾਗਤੀ ਦੀ ਸੋਝੀ ਹੁੰਦੀ ਹੈ, ਇਸ ਨੂੰ ਗੁਰੂ ਦੀ  
ਮਿਹਰ ਅਤੇ ਨਦਰ ਕਰਕੇ ਜਾਣਨਾ ਹੁੰਦਾ ਹੈ, ਨਾ ਕਿ  
ਆਪਣੀ ਘਾਲਣਾ। ਗੁਰੂ ਜੀ ਦਾ ਫੁਰਮਾਨ ਹੈ -

**ਨਦਰਿ ਕਰਹਿ ਜੇ ਆਪਣੀ ਤਾ ਨਦਰੀ ਸਤਿਗੁਰੁ ਪਾਇਆ॥**  
**ਏਹੁ ਜੀਉ ਬਹੁਤੇ ਜਨਮ ਭਰੀਮਾ ਤਾ ਸਤਿਗੁਰਿ ਸਬਦਿ ਸੁਣਾਇਆ॥**  
ਪੰਨਾ - 465

ਸਤਿਸੰਗ, ਨਾਮ ਅਭਿਆਸੀਆਂ, ਮਹਾਂਪੁਰਸ਼ਾਂ ਦੀ ਸੰਗਤ,  
ਗੁਰੂ ਮਿਹਰ, ਪ੍ਰਭੂ ਨਦਰ ਇਕੋ ਨਾਮ ਮਾਰਗ ਦੇ ਪੜਾਅ ਹਨ,  
ਇਨ੍ਹਾਂ ਨੂੰ ਵੱਖ-ਵੱਖ ਨਹੀਂ ਕਰ ਸਕਦੇ। ਜਗਿਆਸੂ ਨੂੰ ਹਰ  
ਸਮੇਂ ਇਹੋ ਅਰਦਾਸ ਕਰਨੀ ਹੈ -

(ਬਾਕੀ ਪੰਨਾ 60 ਤੇ)

## ਅੰਗ ਅਗੋਚਰ ਦਾ ਮਾਰਗ - 12

ਸੰਤ ਵਰਿਆਮ ਸਿੰਘ ਜੀ  
ਬਨੀ ਤੇ ਮੁਖੀ ਵਿ. ਗੁ. ਰੂ. ਮਿਸ਼ਨ।

(ਲੜੀ ਜੋੜਨ ਲਈ ਦੇਖੋ, ਦਸੰਬਰ ਅੰਕ, ਪੰਨਾ - 59 )

ਅੰਗ ਅਗੋਚਰ ਦੇ ਮਾਰਗ ਤੇ ਅੱਜ ਤਕ ਜੋ ਵਿਚਾਰ ਹੋਈ ਹੈ ਉਹ ਇਹ ਹੈ ਕਿ ਇਸ ਮਾਰਗ ਤੇ ਚੱਲਣ ਵਿਚ ਜੋ ਰੁਕਾਵਟਾਂ ਹਨ, ਉਨ੍ਹਾਂ ਨਾਲ ਕਿਵੇਂ ਨਿਪਟਿਆ ਜਾਵੇ? ਇਨ੍ਹਾਂ ਰੁਕਾਵਟਾਂ ਦਾ ਸੰਧੇਪ ਵਰਣਨ ਇਸ ਤਰ੍ਹਾਂ ਹੈ ਕਿ -

**ਦੁਖ ਦਰਵਾਜ਼ਾ ਰੋਹੁ ਰਖਵਾਲਾ ਆਸਾ ਅਦੇਸਾ ਦੁਇ ਪਟ ਜੜੇ॥**  
ਪੰਨਾ - 877

ਦੁਖ ਦਰਵਾਜ਼ੇ ਅਤੇ ਰੋਹੁ ਰਖਵਾਲੇ ਦੀ ਬਹੁਤ ਹੀ ਵਿਸਥਾਰ ਪੂਰਵਕ ਵਿਚਾਰ ਕਰਕੇ ਸਾਰੇ ਪੱਖਾਂ ਨੂੰ ਵਿਚਾਰਿਆ ਗਿਆ ਹੈ ਅਤੇ ਜੋ ਬੰਧਨ ਆਉਂਦੇ ਹਨ ਜਿਵੇਂ ਕਿ ਅਗਿਆਨ, ਕਰਮ-ਧਰਮ, ਪੰਜ ਚੋਰ ਇਨ੍ਹਾਂ ਉਪਰ ਵਿਸਥਾਰਪੂਰਵਕ ਬਹੁਤ ਹੀ ਵਿਚਾਰ ਹੋ ਚੁਕੀ ਹੈ, ਸਾਰੇ ਗ੍ਰੰਥਾਂ ਵਿਚ ਆਉਂਦਾ ਹੈ ਕਿ ਜਦੋਂ ਅਸੀਂ ‘ਆਤਮ ਮਾਰਗ’ ਤੇ ਚਲਦੇ ਹਾਂ, ਇਸ ਸੂਖਸ਼ਮ ਮਾਰਗ ਤੇ ਇਕ ਐਸੀ ਥਾਂ ਆਉਂਦੀ ਹੈ ਜਿਥੇ ਅਤਿ ਕਰੜੇ ਦਰਵਾਜ਼ੇ ਬੰਦ ਕੀਤੇ ਗਏ ਹਨ, ਜੋ ਕਿਸੇ ਤਰੀਕੇ ਨਾਲ ਵੀ ਨਹੀਂ ਖੁਲ੍ਹੇ। ਜਦੋਂ ਤਕ ਤੁਸੀਂ ਸਮਰੱਥ ਗੁਰੂ ਤੋਂ ਚਾਬੀ ਲੈ ਕੇ ਇਹ ਤਾਲੇ ਨਾ ਖੋਲ੍ਹੁ ਲਵੋਂ ਉਨ੍ਹਾਂ ਦੇਰ ਤਕ ਇਹ ਬਜਰ ਕਪਾਟ ਨਹੀਂ ਖੁਲ੍ਹਿਆ ਕਰਦੇ। ਕਿਤਾਬਾਂ ਪੜ੍ਹੁ ਕੇ, ਸਤਿਉਪਸ਼ਾਂ ਦੇ ਬਚਨ ਪੜ੍ਹੁ ਕੇ ਅਸੀਂ ਸਮਝਦੇ ਹਾਂ ਕਿ ਅਸੀਂ ਆਪਣੀ ਮੰਜਲ ਤੇ ਪੁੱਜ ਚੁਕੇ ਹਾਂ ਪਰ ਇਹ ਇਕ ਖਿਆਲ ਹੀ ਹੋਇਆ ਕਰਦਾ ਹੈ ਕਿਉਂਕਿ ਆਦਮੀ ਦੇ ਵਿਚ ਕੋਈ ਵੀ ਪਰਿਵਰਤਨ ਨਹੀਂ ਆਉਂਦਾ, ਜੋ ਆਦਮੀ ਦਾ ਸੁਭਾਅ ਪਹਿਲਾਂ ਸੀ ਉਹ ਉਸੇ ਤਰ੍ਹਾਂ ਹੀ ਬਣਿਆ ਰਹਿੰਦਾ ਹੈ। ਮੌਤ ਤੋਂ ਉਸ ਨੂੰ ਡਰ ਲਗਦਾ ਹੈ, ਸਬੰਧੀਆਂ ਦੇ ਵਿਛੋੜੇ ਤੋਂ ਉਸ ਨੂੰ ਡਰ ਲਗਦਾ ਹੈ। ਤਿੰਨਾਂ ਕਿਸਮਾਂ ਦੇ ਦੁਖਾਂ ਦਾ ਅਸਰ ਉਸ ਦੇ ਮਨ ਉਪਰ ਛਾਇਆ ਰਹਿੰਦਾ ਹੈ -

1. ਆਧਯਾਤਮਿਕ ਦੁੱਖ - ਸਰੀਰ ਤੇ ਮਨ ਦਾ ਕਲੇਸ਼।
2. ਆਧਿਭੋਤਿਕ ਦੁੱਖ - ਜੋ ਵੈਗੀ ਅਤੇ ਪਸੂ ਪੰਡੀਆਂ ਤੋਂ ਹੋਵੇ।
3. ਆਧਿਦੈਵਿਕ - ਜੋ ਪ੍ਰਾਕ੍ਰਿਤਕ ਸ਼ਕਤੀਆਂ ਤੋਂ ਪਹੁੰਚਦਾ ਹੈ ਜਿਵੇਂ ਅੰਧੇਰੀ, ਬਿਜਲੀ ਦਾ ਡਿਗਣਾ, ਤਪਤ, ਸਰਦੀ, ਹੜ੍ਹ ਆਦਿ।

ਇਹ ਉਸ ਸਮੇਂ ਤਕ ਦੂਰ ਨਹੀਂ ਹੁੰਦੇ, ਜਦੋਂ ਤਕ ਅਸੀਂ ਪੱਤੱਖ ਗਿਆਨ ਅਨੁਭਵ ਕਰਕੇ ਤੱਤ ਨੂੰ ਪ੍ਰਾਪਤ ਨਹੀਂ ਕਰ ਲੈਂਦੇ। ਬੁੱਧੀ ਗਿਆਨ ਦੀਆਂ ਸਾਰੀਆਂ ਮੰਤਕਾਂ, ਸਾਰੀਆਂ ਦਲੀਲਾਂ, ਬਜਰ ਕਪਾਟਾਂ ਨੂੰ ਪਾਰ ਨਹੀਂ ਕਰ ਸਕਦੀਆਂ। ਬਜਰ ਕਪਾਟਾਂ ਦਾ ਜ਼ਿਕਰ ਗੁਰਬਾਣੀ ਅੰਦਰ ਬਾਰ-ਬਾਰ ਆਉਂਦਾ ਹੈ ਜਿਵੇਂ ਕਿ -

**ਅੰਦਰਿ ਕੋਟ ਛਜੇ ਹਟਨਾਲੇ॥ ਆਪੇ ਲੇਵੈ ਵਸਤੂ ਸਮਾਲੇ॥**  
ਬਜਰ ਕਪਾਟ ਜੜੇ ਜੜਿ ਜਾਣੈ ਗੁਰ ਸਬਦੀ ਖੋਲਗਿਦਾ॥

ਪੰਨਾ - 1033

ਇਸ ਤਰ੍ਹਾਂ ਨਾਲ ਹੋਰ ਥਾਂ ਆਉਂਦਾ ਹੈ -

ਬਜਰ ਕਪਾਟ ਨ ਖੁਲਨੀ ਗੁਰ ਸਬਦਿ ਖੁਲੀਜੈ॥  
ਅਨਹਦ ਵਾਜੇ ਪੁਨਿ ਵਜਦੇ ਗੁਰ ਸਬਦਿ ਸੁਣੀਜੈ॥

ਪੰਨਾ - 954

ਗੁਰੂ ਦੇ ਸ਼ਬਦ ਤੋਂ ਬਿਨਾਂ ਬਜਰ ਕਪਾਟ ਨਹੀਂ ਖੁਲ੍ਹਿਆ ਕਰਦੇ, ਗੁਰਬਾਣੀ ਅੰਦਰ ਹੋਰ ਸਪਸ਼ਟ ਕਰਕੇ ਦਸਿਆ ਗਿਆ ਹੈ -

ਜਿਸ ਕਾ ਗਿਹੁ ਤਿਨਿ ਦੀਆ ਤਾਲਾ ਕੁੰਜੀ ਗੁਰ ਸਉਪਾਈ॥

ਅਨਿਕ ਉਪਾਵ ਕਰੇ ਨਹੀਂ ਪਾਵੈ ਬਿਨੁ ਸਤਿਗੁਰ ਸਰਣਾਈ॥

ਪੰਨਾ - 205

ਕਿਉਂਕਿ ਚਾਬੀ ਦਾ ਮਾਲਕ ਸਤਿਗੁਰੂ ਹੋਇਆ ਕਰਦਾ ਹੈ, ਗੁਰਬਾਣੀ ਵਿਚ ਬਿਲਕੁਲ ਸਪਸ਼ਟ ਦਸਿਆ ਗਿਆ ਹੈ -

ਬਿਨੁ ਸਬਦੈ ਅੰਤਰਿ ਆਨੇਰਾ॥

ਨ ਵਸਤੂ ਲਹੈ ਨ ਚੁਕੈ ਫੇਰਾ॥

ਸਤਿਗੁਰ ਗਥੀ ਕੁੰਜੀ ਹੋਰਤ ਦਰ ਖੁਲੈ ਨਾਹੀ

ਗੁਰੂ ਪੂਰੈ ਭਾਗਿ ਮਿਲਾਵਣਿਆ॥

ਪੰਨਾ - 124

ਇਸ ਸ਼ਬਦ ਦੇ ਅੰਦਰ ਗੁਰੂ ਮਹਾਰਾਜ ਜੀ ‘ਆਤਮ ਮਾਰਗ’ ਤੇ ਪਹਿਗਾ ਦੇਣ ਵਾਲਿਆਂ ਦਾ ਜ਼ਿਕਰ ਕਰਦਿਆਂ ਫੁਰਮਾਨ ਕਰਦੇ ਹਨ ਕਿ ਉਥੇ ਵੱਡਾ ਗੇਟ ਹੈ ਜਿਸ ਦਾ ਨਾਮ ਦੁਖਾਂ ਦਾ ਗੇਟ ਹੈ ਅਤੇ ਉਸ ਦੀ ਰਖਵਾਲੀ ਮਹਾਂਦੁੰਦਰ, ਮਹਾਂ ਵਿਕਰਾਲ ਰੂਪ ਧਾਰ ਕੇ ਕ੍ਰੋਧ ਕਰ ਰਿਹਾ ਹੈ, ਹੁਣ ਪਹਿਲਾਂ ਜਿੰਨੀ ਦੇਰ ਤਕ ਸਾਡੀ ਦੁੱਖ ਨਾਲ ਸਮਤੀ ਨਹੀਂ ਹੁੰਦੀ, ਅਸੀਂ ਦੁੱਖ ਨੂੰ ਸੁੱਖ ਦੇ ਬਾਬਾਰ ਨਹੀਂ ਗਿਣਦੇ, ਜੇ ਦੁਖ ਤੇ ਸੁਖ ਦੀ ਸਮਤਾ ਦੀ ਭਾਵਨਾ ਪੈਦਾ ਹੋ ਜਾਵੇ ਫੇਰ ਕੁਝ ਫਰਕ ਪੈਂਦਾ ਹੈ। ਗੁਰੂ ਮਹਾਰਾਜ ਜੀ ਤਾਂ ਫੁਰਮਾਨ ਕਰਦੇ ਹਨ ਕਿ ਆਦਮੀ ਦੀਆਂ ਮਾਨਸਿਕ ਤਰ੍ਹਾਂ ਆਉਂਦੀਆਂ ਹਨ ਉਨ੍ਹਾਂ ਦੀ ਜੋ ਇਕੋ ਇਕ ਦਾਰੂ ਹੈ, ਉਹ ਦੁੱਖ ਦੇ ਰੂਪ ਵਿਚ ਹੈ। ਪ੍ਰਮੇਸ਼ਰ ਤੋਂ ਦੁਰ ਲਿਜਾਉਣ ਵਾਲੀ ਜੋ ਚੀਜ਼ ਹੈ ਉਹ ਸੁੱਖ ਹੈ, ਸੁੱਖ ਪ੍ਰਮੇਸ਼ਰ ਨੂੰ ਭੁਲਾ ਦਿਆ ਕਰਦਾ ਹੈ, ਦੁੱਖ ਵਿਚ ਪ੍ਰਭੂ ਪੂਰੇ ਦਿਲੋਂ ਯਾਦ ਆਉਂਦਾ ਹੈ, ਉਸ ਦੀ ਹਸਤੀ ਉਪਰ ਪੂਰਾ ਵਿਸ਼ਵਾਸ ਹੁੰਦਾ ਹੈ, ਉਸ ਸਮੇਂ ਪ੍ਰਭੂ ਕੋਲ ਅਸੀਂ ਹੱਥ ਬੰਨ੍ਹ-ਬੰਨ੍ਹ ਕੇ ਤਰਲੇ ਲੈਂਦੇ ਹਾਂ ਹੋ ਪ੍ਰਭੂ! ਮੇਰਾ ਦੁੱਖ ਨਿਵਾਰ। ਭਾਵੇਂ ਜਾਂਜੀ ਹੋ ਕੇ ਅਸੀਂ ਫੇਰ ਪ੍ਰਮੇਸ਼ਰ ਤੋਂ ਬੇਧੁੱਖ ਹੋ ਜਾਈਏ, ਇਸ ਕਾਰਨ ਅਸੀਂ ਫੇਰ ਦੁੱਖ ਵਿਚ ਗ੍ਰਸਤ ਹੋ ਜਾਂਦੇ ਹਾਂ -

ਦੁਖ ਦਾਰੂ ਸੁਖ ਰੋਗੁ ਭਇਆ ਜਾ ਸੁਖੁ ਤਾਮਿ ਨ ਹੋਈ॥

ਪੰਨਾ - 469

ਸੋ ਜਦੋਂ ਦੁੱਖ ਦੀ ਅਸੀਂ ਇਜ਼ਤ ਕਰਦੇ ਹਾਂ ਉਸ ਸਮੇਂ ਅਸੀਂ ਦੁਖ ਨੂੰ ਬੁਰਾ ਨਹੀਂ ਕਹਿੰਦੇ ਕਿਉਂਕਿ ਇਹ ਵੀ ਵਾਹਿਗੁਰੂ ਜੀ ਵਲੋਂ ਇਕ ਦਾਤ ਹੀ ਹੈ ਜੋ ਦੁੱਖ ਦੇ ਰਿਹਾ ਹੈ ਉਸ ਨੂੰ ਪਤਾ ਹੈ ਕਿ ਮੈਂ ਇਸ ਜੀਵ ਦਾ ਕਿਹੜਾ ਇਲਾਜ ਕਰ ਰਿਹਾ ਹਾਂ, ਭਾਵੇਂ ਜੀਵ ਘੜਾ ਰਿਹਾ ਹੈ ਪਰ ਗੁਰੂ ਮਹਾਰਾਜ ਜੀ ਫੁਰਮਾਨ ਕਰਦੇ ਹਨ -

**ਕੇਤਿਆ ਦੁਖ ਭੁਖ ਸਦ ਮਾਰ॥**

**ਏਹਿ ਭਿ ਦਾਤਿ ਤੇਰੀ ਦਾਤਾਰ॥**

**ਪੰਨਾ - 5**

ਦੁੱਖ ਜੀਵ ਨੂੰ ਸੂਚਨਾ ਦਿੰਦਾ ਹੈ ਕਿ ਤੂੰ ਬਹੁਤ ਗਲਤ  
ਚਲ ਰਿਹਾ ਹੈ, ਸੰਸਾਰ ਨੂੰ ਰਚਣ ਵਾਲਾ ਪ੍ਰਭੂ ਜੋ ਅਤਿ ਦਾ  
ਪਿਆਰਾ ਹੈ ਉਸ ਨੂੰ ਤੂੰ ਭੁੱਲ ਰਿਹਾ ਹੈ ਕਿਉਂਕਿ ਦੁੱਖ ਉਸ  
ਸਮੇਂ ਹੀ ਹੁੰਦਾ ਹੈ ਜਦੋਂ ਅਸਾਡਾ ਸਨਬੰਧ ਵਾਹਿਗੁਰੂ ਜੀ ਨਾਲੋਂ  
ਟੁੱਟ ਜਾਂਦਾ ਹੈ ਜਿਸ ਤਰ੍ਹਾਂ ਕਿ ਫੁਰਮਾਨ ਹੈ -

**ਦੁਖ ਤਦੇ ਜਾ ਵਿਸਰਿ ਜਾਵੈ॥**

**ਭੁਖ ਵਿਆਪੈ ਬਹੁ ਬਿਧਿ ਧਾਵੈ॥**

**ਪੰਨਾ - 98**

ਜਦੋਂ ਦੁਖਾਂ ਨੂੰ ਜੀਵ ਪਿਆਰ ਕਰਦਾ ਹੈ, ਦੁੱਖ ਆਪਣੇ  
ਆਪ ਹੀ ਹਟ ਜਾਇਆ ਕਰਦੇ ਹਨ ਜਿਵੇਂ ਕਿ ਫੁਰਮਾਨ ਹੈ-

**ਸਗਲੇ ਦੁਖ ਅੰਮ੍ਰਿਤੁ ਕਰਿ ਪੀਵੈ ਬਾਹੁੜਿ ਦੁਖ ਨ ਪਾਇਦਾ॥**

**ਪੰਨਾ - 1034**

ਇਸੇ ਤਰ੍ਹਾਂ ਨਾਲ ਦੁੱਖ ਨਾਲ ਮਿਤਰਤਾ ਪਾ ਕੇ ਅਸਾਡਾ  
ਕਦਮ ਅੱਗੇ ਵਧਦਾ ਹੈ। ਜੋ ਆਤਮ ਮਾਰਗ ਦਾ ਵੱਡਾ ਗੇਟ  
ਹੈ ਉਥੇ ਰਖਵਾਲਾ ਕ੍ਰੋਧ ਹੈ। ਅਸੀਂ ਕ੍ਰੋਧ ਦੇ ਨਾਲ ਸੁਖਾਵਾਂ  
ਵਰਤਾਗਾ ਸ਼ਾਂਤੀ ਰਾਹੀਂ ਕਰਦੇ ਹਾਂ। ਜਦੋਂ ਸ਼ਾਂਤੀ ਪ੍ਰਗਟ ਹੁੰਦੀ  
ਹੈ ਉਸ ਵੇਲੇ ਕ੍ਰੋਧ ਉਡ ਜਾਇਆ ਕਰਦਾ ਹੈ ਫੇਰ ਇਹ ਨਹੀਂ  
ਖੜ੍ਹਿਆ ਕਰਦਾ। ਸੋ ਇਸ ਤਰ੍ਹਾਂ ਅਸੀਂ ਆਤਮ ਮਾਰਗ ਦੇ  
ਦਰਵਾਜ਼ੇ ਵਿਚ ਪੈਰ ਰੱਖ ਲੈਂਦੇ ਹਾਂ ਅਤੇ ਅੱਗੇ ਕਰੜੇ ਬਜਰ  
ਕਪਾਟ ਆਸ਼ਾਵਾਂ ਤੇ ਅੰਦੇਸ਼ਿਆਂ ਦੇ ਹਨ, ਆਸ਼ਾਵਾਂ ਬਹੁਤ  
ਪ੍ਰਕਾਰ ਦੀਆਂ ਹਨ। ਇਕ ਹੀ ਆਸ਼ਾ ਜੀਵ ਨੂੰ ਨਰਕਾਂ ਵਿਚ,  
ਅਨੇਕਾਂ ਜੂਨਾਂ ਵਿਚ ਘੁੰਮਾਉਣ ਦੀ ਸਮਰੱਥਾ ਰਖਦੀ ਹੈ।  
ਵਾਸ਼ਨਾਵਾਂ ਪੂਰੀਆਂ ਕਰਨ ਵਾਸਤੇ ਅਸੀਂ ਠੱਗੀਆਂ, ਛਲ,  
ਹੱਤਿਆ, ਧੋਖੇ, ਫਰੇਬ ਕਰਨ ਤੋਂ ਸੰਕੋਚ ਨਹੀਂ ਕਰਦੇ। ਆਸ਼ਾਵਾਂ  
ਪੂਰੀਆਂ ਕਰਨ ਵਾਸਤੇ ਜੀਵ ਐਨਾ ਗਿਰ ਜਾਂਦਾ ਹੈ ਕਿ ਉਹ  
ਵੱਡੀ ਪਦਵੀ ਨੂੰ ਪ੍ਰਾਪਤ ਕਰਕੇ ਵੀ ਨਜ਼ਾਇਜ਼ ਤਰੀਕਿਆਂ  
ਨਾਲ ਧਨ ਇਕੱਠਾ ਕਰਦਾ ਹੈ। ਵੱਡੇ-ਵੱਡੇ ਵਜੀਰ ਲੋਕ ਬਹੁਤ  
ਵੱਡੇ-ਵੱਡੇ ਕਮਿਸ਼ਨ ਲੈ ਲੈਂਦੇ ਹਨ। ਚੌਰੀਆਂ ਕੀਤੀਆਂ  
ਜਾਂਦੀਆਂ ਹਨ, ਮਿਲਾਵਟਾਂ ਕਰਕੇ ਦੁਨੀਆਂ ਦੀ ਸਿਹਤ ਖਰਾਬ  
ਕੀਤੀ ਜਾਂਦੀ ਹੈ, ਨਕਲੀ ਚੀਜ਼ਾਂ ਤਿਆਰ ਕਰਕੇ ਧੋਖਾ ਦਿਤਾ  
ਜਾਂਦਾ ਹੈ। ਜਾਇਜ਼ ਨਜ਼ਾਇਜ਼ ਤਰੀਕੇ ਨਾਲ ਧਨ ਦੀ ਲਾਲਸਾ  
ਲੱਗੀ ਰਹਿੰਦੀ ਹੈ। ਸੋ ਇਸ ਤਰ੍ਹਾਂ ਨਾਲ ਵਾਸ਼ਨਾਵਾਂ ਦੇ ਮਾਰੂ  
ਘਰੇ ਵਿਚ ਆਇਆ ਜੀਵ ਪ੍ਰਮੇਸ਼ਰ ਵਲ ਨੂੰ ਇਕ ਕਦਮ ਵੀ  
ਨਹੀਂ ਪੁੱਟ ਸਕਿਆ ਕਰਦਾ ਕਿਉਂਕਿ ਮਨ ਹਰ ਵਕਤ  
ਕਲਪਨਾ ਕਰਦਾ ਹੈ। ਜੋ ਵਾਸ਼ਨਾ ਇਸ ਦੇ ਹਿਰਦੇ ਵਿਚ  
ਪ੍ਰਧਾਨ ਹੁੰਦੀ ਹੈ ਉਸ ਦੇ ਅਨੁਕੂਲ ਹੀ ਸੋਚਿਆ ਕਰਦਾ ਹੈ।  
ਉਸ ਦੀ ਸੁਰਤੀ ਬਿਰਤੀ ਉਸੇ ਤਰ੍ਹਾਂ ਦੀ ਹੋ ਜਾਇਆ ਕਰਦੇ  
ਹੈ। ਗੁਰੂ ਮਹਾਰਾਜ ਜੀ ਫੁਰਮਾਨ ਕਰਦੇ ਹਨ -

**ਚਿੰਤਤ ਹੀ ਦੀਸੈ ਸਭੁ ਕੋਇ॥ ਚੇਤਹਿ ਏਕੁ ਤਹੀ ਸੁਖੁ ਹੋਇ॥**

**ਪੰਨਾ - 932**

ਸਭ ਤੋਂ ਪ੍ਰਬਲ ਵਾਸ਼ਨਾ ਧਨ ਦੀ ਹੋਇਆ ਕਰਦੀ ਹੈ  
ਅਤੇ ਧਨ ਇਕੱਠਾ ਕਰਨ ਵਾਸਤੇ ਆਦਮੀ ਆਪਣਾ ਦੀਨ  
ਇਮਾਨ ਵੀ ਗੁਆ ਬੈਠਦਾ ਹੈ ਅਤੇ ਅਜਿਹੇ ਨਖਿੱਧ ਕਰਮ  
ਕਰਦਾ ਹੈ ਜਿਨ੍ਹਾਂ ਦਾ ਲੋਖਾ ਦੇਣਾ ਅਤਿ ਕਠਨ ਹੋ ਜਾਂਦਾ  
ਹੈ, ਗੁਰੂ ਮਹਾਰਾਜ ਜੀ ਫੁਰਮਾਨ ਕਰਦੇ ਹਨ -

**ਬਹੁ ਪਰਪੰਚ ਕਰਿ ਪਰ ਧਨ ਲਿਆਵੈ॥**

**ਸੁਤ ਦਾਰਾ ਪਹਿ ਆਨਿ ਲੁਟਾਵੈ॥**

**ਮਨ ਮੇਰੇ ਭੁਲੇ ਕਪਣੁ ਨ ਕੀਜੈ॥**

**ਅੰਤ ਨਿਬਰਾ ਤੇਰੇ ਜੀਅ ਪਹਿ ਲੀਜੈ॥ ਰਹਾਉ॥**

**ਛਿਨੁ ਛਿਨੁ ਤਨੁ ਛੀਜੈ ਜਰਾ ਜਨਾਵੈ॥**

**ਤਬ ਤੇਰੀ ਓਕ ਕੋਈ ਪਾਨੀਓ ਨ ਪਾਵੈ॥**

**ਕਹਤੁ ਕਬੀਰ ਕੋਈ ਨਹੀਂ ਤੇਰਾ॥**

**ਹਿਰਦੈ ਰਾਮੁ ਕੀ ਨ ਜਪਹਿ ਸਵੇਰਾ॥ ਪੰਨਾ - 656**

ਇਤਿਹਾਸ 'ਚ ਵੱਡੇ-ਵੱਡੇ ਮਹਾਂਪੁਰਸ਼ਾਂ ਦੇ ਜੀਵਨ ਦੀਆਂ  
ਘਟਨਾਵਾਂ ਬਹੁਤ ਸਾਰੀਆਂ ਲੋਕ ਕਥਾ ਦੇ ਰੂਪ ਵਿਚ ਪ੍ਰਚਲਤ  
ਹੋਈਆਂ ਰਹਿੰਦੀਆਂ ਹਨ। ਜਿਵੇਂ ਕਿ ਸਿਕੰਦਰੇ ਆਜ਼ਮ ਨੇ  
ਭਾਰਤ ਉਤੇ ਹਮਲਾ ਕੀਤਾ। ਉਹ ਇਸ ਤੋਂ ਪਹਿਲਾਂ ਮੱਧ  
ਏਸ਼ੀਆਂ, ਰੂਸ ਵਗੈਰਾ ਨੂੰ ਜਿੱਤਣ ਉਪਰੰਤ ਭਾਰਤ ਵਿਚ  
ਆਇਆ। ਉਸ ਪਾਸ ਦੋ ਲੱਖ ਫੌਜ ਸੀ, ਕਿਲੇ ਫਤਹਿ ਕਰਨ  
ਵਾਸਤੇ ਬਹੁਤ ਹੀ ਅਜੀਬ ਕਿਸਮ ਦੀਆਂ ਪਉੜੀਆਂ ਸਨ  
ਜਿਨ੍ਹਾਂ ਉਪਰ ਦੁਸ਼ਮਣ ਦਾ ਵਾਰ ਨਹੀਂ ਸੀ ਹੋ ਸਕਦਾ, ਉਹ  
ਸਾਰੇ ਰਾਜਿਆਂ ਨੂੰ ਜਿਤਦਾ ਹੋਇਆ ਭਾਰਤ ਆਇਆ। ਅਖੀਰ  
ਉਸ ਦਾ ਮੁਕਾਬਲਾ ਛੋਟੇ ਜਿਹੇ ਰਾਜੇ ਪੋਰਸ ਨਾਲ ਹੋਇਆ।  
ਐਨੀ ਦਿੜ੍ਹਤਾ ਦੇ ਨਾਲ ਰਾਜਾ ਪੋਰਸ ਨੇ ਯੁੱਧ ਕੀਤਾ ਉਸ  
ਦੀ ਸਿਰਫ 30,000 ਫੌਜ ਸੀ ਤੇ ਸਿਕੰਦਰ ਦੀ ਦੋ ਲੱਖ ਫੌਜ  
ਨਾਲ ਤਿੰਨ ਮਹੀਨੇ ਅੜਿਆ ਰਿਹਾ। ਤਿੰਨ ਮਹੀਨੇ ਇਸ ਨੂੰ  
ਦਰਿਆ ਪਾਰ ਨਹੀਂ ਕਰਨ ਦਿਤਾ। ਫੇਰ ਇਹ ਜੰਮ੍ਹ ਵਲ ਦੀ  
ਹੋ ਕੇ ਦਰਿਆ ਪਾਰ ਕਰਕੇ ਰਾਜੇ ਪੋਰਸ ਨਾਲ ਯੁੱਧ ਕਰਨ  
ਆਇਆ। ਉਸ ਵੇਲੇ ਉਸ ਦੇ ਮਨ ਵਿਚ ਬਹੁਤ ਅਭਿਮਾਨ  
ਸੀ ਪਰ ਪੋਰਸ ਨਾਲ ਯੁੱਧ ਕਰਕੇ ਉਸ ਨੂੰ ਪਤਾ ਲਗਿਆ  
ਕਿ ਰਾਜਾ ਪੋਰਸ ਦੀ 30,000 ਫੌਜ ਨੇ ਨੁਕ ਵਿਚ ਦਮ ਕਰ  
ਛੌਡਿਆ। ਇਸ ਤੋਂ ਅੱਗੇ ਬਿਆਸ ਪਾਰ ਕਰਕੇ ਜੋ ਇਲਾਕਾ  
ਬੈ ਉਸ ਉਪਰ ਅਤੇ ਉਸ ਤੋਂ ਅੱਗੇ ਤਾਂ ਪੰਚਾਇਤੀ ਰਾਜ ਸ਼ੁਰੂ  
ਹੋ ਜਾਂਦਾ ਹੈ। ਇਨ੍ਹਾਂ ਦੀਆਂ ਫੌਜਾਂ ਨਾਲ ਮੁਕਾਬਲਾ ਕਰਨਾ  
ਬਹੁਤ ਮੁਸ਼ਕਲ ਪ੍ਰਤੀਤ ਦਿਤਾ। ਇਸ ਤੋਂ ਅੱਗੇ ਰਾਜਾ ਨੰਦ  
ਦਾ ਵਿਸ਼ਾਲ ਰਾਜ ਸੀ ਜਿਸ ਪਾਸ ਮਜ਼ਬੂਤ ਫੌਜਾਂ ਸਨ। ਇਨ੍ਹਾਂ  
ਸਾਰੀਆਂ ਗੱਲਾਂ ਦਾ ਅਨੁਮਾਨ ਲਾ ਕੇ ਸਿਕੰਦਰ ਦੀ ਫੌਜ ਨੇ  
ਜਵਾਬ ਦੇ ਦਿਤਾ ਕਿ ਮਹਾਰਾਜ! ਪੂਰੇ ਬਾਰ੍ਹਾਂ ਸਾਲਾਂ ਤੋਂ ਆਪ  
ਲੜਾਈਆਂ ਹੀ ਲੜਦੇ ਆ ਰਹੇ ਹੋਏ। ਅਸੀਂ ਇਹ ਚੰਗੀ ਤਰ੍ਹਾਂ  
ਨਿਰਣਾ ਕਰ ਲਿਆ ਹੈ ਕਿ ਭਾਰਤੀ ਸੁਰਮਿਆਂ ਦੇ ਮੁਕਾਬਲੇ  
ਅਸਾਡੇ ਲਈ ਯੁੱਧ ਕਰਨਾ ਕੋਈ ਸੁਖਾਲੀ ਜਿਹੀ ਗੱਲ ਨਹੀਂ  
ਹੈ। ਇਸ ਕਰਕੇ ਅਸੀਂ ਹੋਰ ਅੱਗੇ ਨਹੀਂ ਜਾ ਸਕਦੇ। ਤੁਸੀਂ  
ਭਾਰਤ ਵਰਸ ਦੀਆਂ ਦੋ ਨਿੱਕੀਆਂ ਰਿਆਸਤਾਂ ਜਿੱਤ ਲਈਆਂ  
ਹਨ ਆਖਰੀ ਰਿਆਸਤ ਰਾਜਾ ਪੋਰਸ ਦੀ ਸੀ। ਅਸਾਨੂੰ ਘਰੋਂ  
ਨਿਕਲਿਆਂ ਨੂੰ ਬਾਰ੍ਹਾਂ ਸਾਲ ਹੋ ਚੁੱਕੇ ਹਨ, ਅਸੀਂ ਇਸ ਵਾਰੀ  
ਆਪਣੇ ਦੇਸ਼ ਨੂੰ ਮੁੜਨਾ ਚਾਹੁੰਦੇ ਹਾਂ। ਇਥੋਂ ਤਕ ਕਿ ਸਿਕੰਦਰ  
ਦੇ ਵੱਡੇ ਜਰਨੈਲਾਂ ਨੇ ਵੀ ਇਸ ਫੈਸਲੇ ਦੀ ਸ਼ਲਾਘਾ ਕੀਤੀ।  
ਉਨ੍ਹਾਂ ਨੇ ਵੀ ਕਿਹਾ ਕਿ ਮਹਾਰਾਜ! ਐਨਾ ਲੰਬਾ ਚੰਡਾ  
ਇਲਾਕਾ ਆਪਾਂ ਜਿੱਤ ਲਿਆ ਹੈ, ਹੁਣ ਉਸਦਾ ਇੰਤਜ਼ਾਮ  
ਆਪਾਂ ਨੂੰ ਕਰਨਾ ਚਾਹੀਦਾ ਹੈ। ਇਸ ਕਰਕੇ ਅਸਾਨੂੰ ਆਪਣੀ  
ਰਾਜਧਾਨੀ ਵਿਚ ਵਾਪਸ ਜਾਣ ਦੀ ਆਗਿਆ ਦੇਵੇ। ਸਾਰਿਆਂ  
ਫੌਜੀਆਂ ਦੀ ਗੱਲ ਨੂੰ ਵਿਚਾਰ ਕੇ ਸਿਕੰਦਰ ਨੇ ਭਾਰਤ ਵਰਸ

ਨੂੰ ਜਿੱਤਣ ਦੀ ਮੁਹਿੰਮ ਵਿਚਾਲੇ ਛੱਡ ਕੇ ਵਾਪਸ ਮੁੜਨ ਦਾ ਇਰਾਦਾ ਕਰ ਲਿਆ। ਇਸ ਵਾਰੀ ਉਹ ਸਮੁੰਦਰ ਦੇ ਰਾਹੀਂ ਜਾਣਾ ਚਾਹੁੰਦਾ ਸੀ। ਉਸ ਨੇ ਆਪਣੀਆਂ ਕਿਸਤੀਆਂ ਰਾਵੀ ਅਤੇ ਬਿਆਸ ਦੇ ਦਰਿਆ ਵਿਚੋਂ ਲਿਜਾਣ ਦਾ ਫੈਸਲਾ ਕੀਤਾ। ਪੰਜਾਬ ਦੇ ਛੋਟੇ ਜਿਹੇ ਇਲਾਕੇ ਦਾ ਇੰਤਜ਼ਾਮ ਕਰਨ ਲਈ ਆਪਣੇ ਜਰਨੈਲ ਸਲਿਊਂਕਸ ਨੂੰ ਛੱਡ ਦਿਤਾ ਜੋ ਪਿਛੋਂ ਚਾਣਕਿਆ ਨੇ ਚੰਦਰਗੁਪਤ ਨੂੰ ਮੱਦਦ ਦੇ ਕੇ ਇਸ ਦੇਸ਼ ਵਿਚੋਂ ਕੱਢ ਦਿਤਾ। ਬਾਬਲ ਕੁੰਠੀ ਦੇ ਮੁਕਾਬ ਤੇ ਜਾ ਕੇ ਸਿਕੰਦਰ ਨੇ ਇਸ਼ਨਾਨ ਕਰ ਲਿਆ ਜਿਸ ਵਜੋਂ ਗਰਮ ਸਰਦ ਹੋਏ ਨੂੰ ਬੁਖਾਰ ਨੇ ਜਕੜ ਲਿਆ। ਹਕੀਮ ਸਿਕੰਦਰ ਦਾ ਇਲਾਜ ਕਰ ਰਹੇ ਹਨ ਪਰ ਬੁਖਾਰ ਐਸਾ ਵਿਗਿੜਿਆ ਜਿਸ ਦਾ ਕੋਈ ਇਲਾਜ ਨਾ ਹੋ ਸਕਿਆ। ਪਰ ਉਸ ਨੇ ਆਪਣੇ ਦੇਸ਼ ਮੁੜਨ ਦੀ ਚਾਲ ਜਾਰੀ ਰੱਖੀ। ਇਕ ਦਿਨ ਉਸ ਨੇ ਜੋਤਸ਼ੀਆਂ ਨੂੰ ਬੁਲਾਇਆ, ਉਨ੍ਹਾਂ ਤੋਂ ਪੁਛਿਆ ਕਿ ਮੈਂ ਇਹ ਮਹਿਸੂਸ ਕੀਤਾ ਹੈ ਕਿ ਤੁਹਾਡਾ ਜੋਤਸ਼ ਬਹੁਤ ਹੀ ਸ਼ੁਧ ਹੈ। ਹੁਣ ਮੈਨੂੰ ਦੱਸੋ, ਮੇਰੀ ਮੌਤ ਕਦੋਂ ਹੋਵੇਗੀ? ਜੋਤਸ਼ੀਆਂ ਨੇ ਪੂਰਾ ਹਿਸਾਬ-ਕਿਤਾਬ ਦੇਖਿਆ, ਲਗਨ ਦੇਖੋ, ਗ੍ਰਹਿਂ ਦੀ ਚਾਲ ਨਾਪੀ, ਆਪਣੇ ਹਿਸਾਬ ਰਾਹੀਂ ਜਵਾਬ ਜਾਨਣ ਦਾ ਯਤਨ ਕੀਤਾ। ਉਨ੍ਹਾਂ ਨੇ ਇਕ ਦੂਜੇ ਨਾਲ ਮਿਲਾਇਆ, ਸਾਰੇ ਹੈਰਾਨ ਹੋ ਗਏ ਕਿ ਜੋ ਪ੍ਰਸ਼ਨ ਦਾ ਜਵਾਬ ਅਸਾਡੇ ਪਾਸ ਆਉਂਦਾ ਹੈ ਉਹ ਤਾਂ ਸਮਝਣਾ ਬਹੁਤ ਮੁਸ਼ਕਲ ਹੈ। ਸਿਕੰਦਰ ਨੇ ਜੋਤਸ਼ੀਆਂ ਨੂੰ ਬੁਲਾ ਕੇ ਆਪਣੇ ਪ੍ਰਸ਼ਨ ਦਾ ਜਵਾਬ ਪੁਛਿਆ ਤਾਂ ਸਭ ਨੇ ਕਿਹਾ ਕਿ ਮਹਾਰਾਜ! ਉਤਰ ਤਾਂ ਸਾਰਿਆਂ ਨੂੰ ਮਿਲ ਗਿਆ ਹੈ ਪਰ ਜਾਨ ਬਖਸ਼ੀ ਕਰੋ ਕਿ ਅੱਜ ਪਹਿਲਾ ਦਿਨ ਹੈ ਕਿ ਸਾਨੂੰ ਪ੍ਰਸ਼ਨ ਦਾ ਉਤਰ ਸਮਝ ਵਿਚ ਨਹੀਂ ਆਇਆ। ਅਸੀਂ ਕਿਵੇਂ ਦੱਸੀਏ ਕਿ ਤੁਹਾਡਾ ਆਖਰੀ ਸਮਾਂ ਕਦੋਂ ਤੇ ਕਿਵੇਂ ਹੋਵੇਗਾ? ਸਿਕੰਦਰ ਬੋਲਿਆ, ਮੈਨੂੰ ਦੱਸੋ ਕਿਵੇਂ ਕੀ ਹੋਵੇਗਾ? ਉਸ ਵੇਲੇ ਵੱਡੇ ਜੋਤਸ਼ੀ ਨੇ ਜੋ ਮਤ ਕਾਇਮ ਹੋਇਆ, ਉਸ ਅਨੁਸਾਰ ਕਿਹਾ ਕਿ ਜਦੋਂ ਆਪ ਦਾ ਅੰਤ ਸਮਾਂ ਆਵੇਗਾ ਉਸ ਸਮੇਂ ਅਸਮਾਨ ਸੋਨੇ ਦਾ ਤੇ ਧਰਤੀ ਲੋਹੇ ਦੀ ਹੋਵੇਗੀ। ਜੋਤਸ਼ ਰਾਹੀਂ ਹਿਸਾਬ ਕਿਤਾਬ ਜੋ ਆਇਆ ਉਹ ਤੁਹਾਨੂੰ ਅਰਜ ਕਰ ਦਿਤਾ। ਇਸ ਦਾ ਮਤਲਬ ਅਸਾਡੀ ਸਮਝ ਵਿਚ ਨਹੀਂ ਆ ਰਿਹਾ। ਸਿਕੰਦਰ ਨੇ ਮਾਰਚ (march) ਜਾਰੀ ਰੱਖਿਆ। ਅੱਜ ਜਾਂਦੇ-ਜਾਂਦੇ ਸਿਕੰਦਰ ਗਸ਼ ਖਾ ਕੇ ਘੋੜੇ ਤੋਂ ਗਿਰ ਗਿਆ, ਅੰਗ ਰਕਸ਼ਕਾਂ ਨੇ ਉਸ ਨੂੰ ਸਾਂਭ ਲਿਆ, ਕਹਿਰਾਂ ਦੀ ਧੁੱਪ ਪੈ ਰਹੀ ਸੀ। ਧਰਤੀ ਵੀ ਗਰਮ ਲੋਹੇ ਵਾਂਗੀਂ ਦਗ ਰਹੀ ਸੀ ਕੋਲ ਕੋਈ ਬਿੜ ਨਹੀਂ ਸੀ ਅਤੇ ਨਾ ਹੀ ਕੱਈ ਟੈਂਟ ਨੇੜੇ ਸੀ। ਉਸ ਵੇਲੇ ਸਿਕੰਦਰ ਦੀ ਸੰਜੋਆ ਵਾਲੀ ਵਰਦੀ ਉਤਾਰ ਕੇ ਉਨ੍ਹਾਂ ਨੇ ਇਸ ਦੇ ਹੇਠਾਂ ਵਿਛਾ ਦਿਤੀ। ਉਸ ਦੇ ਚਿਹਰੇ ਉਪਰ ਉਸ ਦੀ ਸੁਨਿਹਰੀ ਢਾਲ ਲਾ ਕੇ ਛਾਂ ਕਰ ਦਿਤੀ। ਵੈਦਾਂ ਨੇ ਉਸ ਨੂੰ ਦਵਾਈ ਦਿਤੀ, ਮਾਲਸ ਕੀਤੀ ਤਾਂ ਸਿਕੰਦਰ ਦੀ ਅੱਖ ਖੁਲ੍ਹ ਗਈ ਉਸ ਨੇ ਪੁਛਿਆ ਕਿ ਮੈਂ ਕਿਥੇ ਹਾਂ ਅਤੇ ਮੈਂ ਧਰਤੀ ਉਪਰ ਕਿਉਂ ਪਿਆ ਹਾਂ? ਜਦੋਂ ਉਸ ਨੇ ਆਪਣੇ ਹੇਠਾਂ ਪਈ ਸੰਜੋਆ ਨੂੰ ਛੋਹਿਆ ਤਾਂ ਪਤਾ ਲੱਗਿਆ ਕਿ ਮੇਰੇ ਲਈ ਧਰਤੀ ਲੋਹੇ ਦੀ ਹੋ ਗਈ ਅਤੇ ਜਦੋਂ ਉਪਰ ਸੋਨੇ ਰੰਗੀ ਢਾਲ ਨਾਲ ਟਕਰਾਅ ਕੇ ਕਿਰਨਾਂ ਸੁਨਿਹਰੀ ਰੰਗ ਦੀਆਂ ਦਿਸ ਰਹੀਆਂ ਸਨ ਤਾਂ ਉਸ ਨੂੰ ਭੁਲੇਖਾ ਪਿਆ ਕਿ ਅਸਮਾਨ ਤਾਂ ਸੋਨੇ ਰੰਗਾ ਹੋ

ਗਿਆ। ਇਹ ਦੋਵੇਂ ਗੱਲਾਂ ਜੋਤਸ਼ੀਆਂ ਦੀ ਸਮਝ ਵਿਚ ਨਹੀਂ ਸੀ ਆਈਆਂ ਅਤੇ ਨਾ ਹੀ ਪਹਿਲਾਂ ਸਿਕੰਦਰ ਦੇ ਆਈਆਂ ਸਨ। ਹੁਣ ਇਹ ਗੁੰਝਲਦਾਰ ਅਰਥ ਬਿਲਕਲ ਹੀ ਖੁਲ੍ਹ ਗਿਆ। ਸਿਕੰਦਰ ਨੂੰ ਪਤਾ ਲੱਗ ਗਿਆ ਕਿ ਮੇਰਾ ਅੰਤ ਸਮਾਂ ਆ ਗਿਆ ਹੈ। ਉਸ ਵੇਲੇ ਉਸ ਨੇ ਵੱਡੇ ਵੈਦ ਨੂੰ ਕਿਹਾ ਕਿ ਵੈਦ ਜੀ! ਮੈਨੂੰ ਆਪਣੀ ਮਾਂ ਨਾਲੋਂ ਵੱਖ ਹੋਏ ਨੂੰ 12 ਸਾਲ ਹੋ ਗਏ ਹਨ। ਮੈਂ ਉਸ ਨੂੰ ਤੁਰਨ ਵੇਲੇ ਕਿਹਾ ਸੀ ਕਿ ਮੁਹਿੰਮਾਂ ਤੋਂ ਆ ਕੇ ਮੈਂ ਤੇਰੇ ਨਾਲ ਸਾਰੀਆਂ ਘਟਨਾਵਾਂ ਦਾ ਜ਼ਿਕਰ ਕਰਾਂਗਾ ਅਤੇ ਤੂੰ ਆਪਣੇ ਬਹਾਦਰ ਪੱਤਰ ਨੂੰ ਦੇਖ ਕੇ ਖੁਸ਼ ਹੋਵੇਂਗੀ। ਤੂੰ ਆਪਣੇ ਆਪ ਨੂੰ ਧੰਨ ਸਮੇਝੇਗੀ ਕਿਉਂਕਿ ਕਈ ਮਹਾਂਪੁਰਸ਼ਾਂ ਨੂੰ ਇਸ ਤਰ੍ਹਾਂ ਕਿਹਾ ਹੈ -

ਜਨਨੀ ਜਨੇ ਤਾਂ ਭਗਤ ਜਨ ਕੈ ਦਾਤਾ ਕੈ ਸੂਰੁ॥

ਨਹੀਂ ਤਾਂ ਜਨਨੀ ਬਾਂਝ ਰਹੀ ਕਹੇ ਗਵਾਵੈ ਨੂਰ॥

(ਤੁਲਸੀ ਦਾਸ ਜੀ)

ਅੱਜ ਉਸ ਨੂੰ ਸਾਰੇ ਸੁਪਨੇ ਫੇਲ੍ਹ ਹੁੰਦੇ ਨਜ਼ਰ ਆਏ। ਵੱਡੇ ਵੈਦ ਕੋਲ ਲੇਲ੍ਹੜੀ ਕੱਢੀ ਕਿ ਮੈਂ ਤੁਹਾਨੂੰ ਅੱਧਾ ਰਾਜ ਦੇ ਦੇਵਾਂਗਾ ਮੈਨੂੰ ਮਕਦੂਨੀਆ ਤਕ ਪਹੁੰਚਾ ਦੇਵੇ। ਉਸ ਨੇ ਕਿਹਾ ਕਿ ਵੈਦਾਂ ਕੋਲ ਤਾਂ ਅਜਿਹੀਆਂ ਦਵਾਈਆਂ ਹੁੰਦੀਆਂ ਹਨ ਜਿਨ੍ਹਾਂ ਰਾਹੀਂ ਮਰਦਾ ਬੰਦਾ ਵੀ ਉਠ ਖੜਾ ਹੁੰਦਾ ਹੈ। ਅੱਧਾ ਰਾਜ ਨਹੀਂ ਲੈਣਾ ਤਾਂ ਮੈਂ ਪੂਰਾ ਰਾਜ ਦੇਣ ਨੂੰ ਤਿਆਰ ਹਾਂ। ਤਾਂ ਉਸ ਵੇਲੇ ਵੱਡੇ ਵੈਦ ਨੇ ਸਾਰੀ ਗੱਲ ਵਿਚਾਰੀ ਤੇ ਸਗੀਰ ਦੀ ਹਾਲਤ ਨੂੰ ਦੇਖਿਆ ਕਿ ਸ੍ਰਾਸ ਮੱਧਮ ਪੈ ਚੁੱਕੇ ਹਨ, ਸੁਆਸਾਂ ਦੀ ਗੰਢ ਖੁਲ੍ਹ ਚੁਕੀ ਹੈ, ਹੁਣ ਇਸ ਨੇ ਬਹੁਤਾ ਚਿਰ ਨਹੀਂ ਰਹਿਣਾ। ਉਸ ਵੇਲੇ ਵੱਡੇ ਵੈਦ ਨੇ ਰੋਂਦੇ ਸਿਕੰਦਰ ਨੂੰ ਸ਼ਾਂਤੀ ਦੇ ਬਚਨ ਕਰਦਿਆਂ ਕਿਹਾ ਕਿ ਜੋ ਸੰਸਾਰ ਤੇ ਆਇਆ ਹੈ, ਉਸ ਨੇ ਸੰਸਾਰ ਤੋਂ ਅਵਸ਼ ਜਾਣਾ ਹੈ। ਹੁਣ ਤਾਂ ਤੁਹਾਡਾ ਸਮਾਂ ਆ ਚੁਕਿਆ ਹੈ ਜੇ ਤੁਸੀਂ ਤਿੰਨਾਂ ਲੋਕਾਂ ਦਾ ਰਾਜ ਵੀ ਸਾਨੂੰ ਦੇ ਦੇਵੇ, ਅਸਾਡੇ ਵਿਚ ਬਿਲਕੁਲ ਵੀ ਤਾਕਤ ਨਹੀਂ ਕਿ ਇਕ ਸਾਸ ਵੀ ਅਸੀਂ ਤੁਹਾਨੂੰ ਵਾਧੂ ਦੇ ਸਕੀਏ। ਉਸ ਵੇਲੇ ਸਿਕੰਦਰ ਨੂੰ ਸਮਝ ਆਇਆ ਕਿ ਮੇਰਾ ਜਿਤਿਆ ਰਾਜ ਇਕ ਸ੍ਰਾਸ ਦੇ ਮੁਕਾਬਲੇ ਕੁਝ ਵੀ ਨਹੀਂ ਹੈ। ਉਸ ਨੇ ਕਿਹਾ ਕਿ ਵੈਦ ਜੀ ਜੋ ਗੱਲ ਤੁਸੀਂ ਮੇਰੇ ਨਾਲ ਕੀਤੀ ਹੈ, ਉਹ ਤੁਸੀਂ ਸੰਸਾਰ ਵਿਚ ਨਸ਼ਰ ਕਰ ਦੇਵੇ ਅਤੇ ਕਹਿ ਦੇਵੇ ਕਿ ਸਿਕੰਦਰ ਨੇ ਜੋ ਮੂਰਖਤਾ ਕੀਤੀ ਸੀ ਉਹ ਹੋਰ ਕੋਈ ਨਾ ਕਰੇ। ਕਿਉਂਕਿ ਸੰਸਾਰ ਵਿਚ ਕੋਈ ਚੀਜ਼ ਨਾਲ ਨਹੀਂ ਜਾਂਦੀ, ਜੇ ਕੁਝ ਜਾਂਦਾ ਹੈ ਉਹ ਪਾਪਾਂ ਤੇ ਪੁਨਾਂ ਦੀਆਂ ਗੰਢਾਂ ਨਾਲ ਜਾਂਦੀਆਂ ਹਨ। ਪਾਪਾਂ ਦਾ ਫਲ ਨਰਕ ਅਤੇ ਪੁਨਾਂ ਦਾ ਫਲ ਸਵਰਗ ਹੋਇਆ ਕਰਦਾ ਹੈ। ਉਸ ਵੇਲੇ ਸਿਕੰਦਰ ਰੋਇਆ। ਉਸ ਦੀ ਸਾਰੀ ਜ਼ਿੰਦਗੀ ਇਸ ਵਾਸ਼ਨਾ ਦੇ ਅਧੀਨ ਘੁੰਮ ਰਹੀ ਸੀ ਕਿ ਮੈਂ ਐਡਾ ਰਾਜਾ ਹੋ ਜਾਵਾਂ ਕਿ ਸਾਰੇ ਵਿਸ਼ਵ ਵਿਚ ਇਕ ਵੀ ਸੁਤੰਤਰ ਰਾਜਾ ਨਾ ਰਹੇ।

ਇਹ ਵਾਸ਼ਨਾ ਦਾ ਜਾਲ ਬਹੁਤ ਹੀ ਪ੍ਰਬਲ ਹੈ। ਇਸੇ ਤਰ੍ਹਾਂ ਦੇ ਨਾਲ ਧਨ ਦੀ ਵਾਸ਼ਨਾ ਬਹੁਤ ਖਤਰਨਾਕ ਹੋਇਆ ਕਰਦੀ ਹੈ ਜੋ ਜੀਵ ਨੂੰ ਆਪਣੀਆਂ ਭੁੱਲ ਭੁਲਾਈਆਂ ਵਿਚ ਘੁੰਮਾ ਕੇ ਨਰਕਾਂ ਦਾ ਵਾਸੀ ਬਣਾ ਦਿੰਦੀ ਹੈ।

ਇਕ ਰਾਜਾ ਹੋਇਆ ਹੈ ਜੋ ਅਫਗਾਨਿਸਤਾਨ ਵਿਚ

ਗਾਜ ਕਰਦਾ ਸੀ ਉਸ ਦਾ ਨਾਮ ਮਹਿਮੂਦ ਸੀ, ਉਸ ਨੇ ਭਾਰਤ ਉੱਤੇ 16 ਹਮਲੇ ਕੀਤੇ ਅਤੇ ਇਸ ਦੇਸ਼ ਦਾ ਸੋਨਾ, ਚਾਂਦੀ, ਹੀਰੇ, ਉਠਾਂ ਤੇ ਗੱਡਿਆਂ ਤੇ ਲੱਦ ਕੇ ਗਜ਼ਨੀ ਨੂੰ ਲੈ ਗਿਆ। ਉਥੋਂ ਵੱਡੇ-ਵੱਡੇ ਢੇਰ ਹੀਰਿਆਂ ਦੇ ਲਾ ਦਿਤੇ। ਇਕੱਲੇ ਸੋਮਨਾਥ ਦੇ ਮੰਦਰ ਵਿਚੋਂ ਹੀ ਹਜ਼ਾਰਾਂ ਬੰਦਿਆਂ ਦਾ ਘਾਤ ਕਰਕੇ ਜੋ ਹੀਰੇ ਲੁਟੇ ਉਨ੍ਹਾਂ ਦਾ ਮੁੱਲ ਉਸ ਸਮੇਂ ਦੇ ਸਿੱਕੇ ਦੇ ਹਿਸਾਬ ਨਾਲ ਚਾਰ ਅਰਬ ਰੁਪਿਆ ਸੀ ਅੱਜਕਲੁੰ ਦੇ ਤਾਂ ਖਰਬਾਂ ਰੁਪਏ ਸਨ। ਗੁਰੂ ਮਹਾਰਾਜ ਜੀ ਫੁਰਮਾਨ ਕਰਦੇ ਹਨ-

**ਰਹਣ ਨ ਪਾਵਹਿ ਸੁਰਿ ਨਰ ਦੇਵਾ॥  
ਊਠਿ ਸਿਧਾਰੇ ਕਰਿ ਮੁਰਿ ਜਨ ਸੇਵਾ॥  
ਜੀਵਤ ਪੇਖੇ ਜਿਨੀ ਹਰਿ ਹਰਿ ਧਿਆਇਆ॥  
ਸਾਧਸੰਗਿ ਤਿਨੀ ਦਰਸਨੁ ਪਾਇਆ॥ ਰਗਉ॥  
ਬਾਦਿਸਾਰ ਸਾਹ ਵਾਪਾਰੀ ਮਰਨਾ॥  
ਜੋ ਦੀਸੈ ਸੋ ਕਾਲਹਿ ਖਰਨਾ॥  
ਕੁੜੈ ਮੌਰਿ ਲਪਟਿ ਲਪਟਾਨਾ॥  
ਛੋਡਿ ਚਲਿਆ ਤਾ ਫਿਰਿ ਪਛਤਾਨਾ॥  
ਕ੍ਰਿਪਾ ਨਿਧਾਨ ਨਾਨਕ ਕਉ ਕਰਹੁ ਦਾਤਿ॥  
ਨਾਮੁ ਤੇਰਾ ਜਪੀ ਦਿਨ ਰਾਤਿ॥** ਪੰਨਾ - 740

ਵਾਹਿਗੁਰੂ ਜੀ ਦੀ ਨੇਤ ਅਨੁਸਾਰ ਮਹਿਮੂਦ ਨੂੰ ਅਧਰੰਗ ਦਾ ਦੌਰਾ ਪੈ ਗਿਆ। ਉਸ ਦਾ ਸਰੀਰ ਕੰਮ ਕਰਨ ਤੋਂ ਹਟ ਗਿਆ। ਸਾਰੇ ਇੰਦ੍ਰੇ ਸਿਥਲ ਪੈ ਗਏ ਸਨ ਅਤੇ brain (ਦਿਮਾਗ) ਦਾ ਕੰਟਰੋਲ ਢਿੱਲਾ ਪੈ ਗਿਆ ਸੀ, ਕੋਈ ਇੰਦਰਾ ਵੀ ਉਸ ਦਾ ਹੁਕਮ ਨਹੀਂ ਸੀ ਮੰਨਦਾ। ਬੜੀ ਮੁਸ਼ਕਲ ਦੇ ਨਾਲ ਅਰਲ ਬਰਲ ਕਰਕੇ ਬੋਲਦਾ ਸੀ। ਗੱਲ ਸਮਝਣ ਵਾਸਤੇ ਬਹੁਤ ਹੀ ਸਿਆਣੇ ਬੰਦੇ ਉਸ ਦੇ ਦੁਆਲੇ ਰਹਿੰਦੇ ਸਨ। ਉਸ ਨੇ ਇਕ ਗੱਲ ਕਹੀ ਕਿ ਹੁਣ ਮੈਂ ਸੰਸਾਰ ਤੋਂ ਚਲੋ ਜਾਣਾ ਹੈ। ਮੈਂ ਇਹ ਦੇਖਣਾ ਚਾਹੁੰਦਾ ਹਾਂ ਕਿ ਮੈਂ ਕਿੰਨੀ ਦੌਲਤ ਇਕੱਠੀ ਕੀਤੀ ਹੈ। ਖੁਲ੍ਹੇ ਮੈਦਾਨ ਦੇ ਅੰਦਰ ਮੇਰੀ ਦੌਲਤ ਦੀ ਨੁਮਾਇਸ਼ ਲਗਾ ਦੇਵੇਂ ਅਤੇ ਪੂਰੇ ਵੇਰਵੇ ਲਿਖ ਦੇਵੇਂ ਕਿ ਕਿਸ-ਕਿਸ ਲੜਾਈ ਵਿਚ ਮੈਂ ਇਹ ਧਨ ਲੁਟਿਆ। ਮੈਨੂੰ wheel chair ਤੇ ਬਿਠਾ ਕੇ ਸਾਰੇ ਢੇਰਾਂ ਪਾਸ ਲੈ ਜਾਵੇ। ਕਰਮਚਾਰੀਆਂ ਨੇ ਇਸ ਤਰ੍ਹਾਂ ਹੀ ਕੀਤਾ। ਮਹਿਮੂਦ ਮਾਇਆ ਦੇ ਢੇਰਾਂ ਵਿਚੋਂ ਲੰਘ ਰਿਹਾ ਸੀ ਤਾਂ ਉਸ ਦੇ ਸਾਰੇ ਕੀਤੇ ਹੋਏ ਕਤਲ, ਗੁਨਾਹ, ਵਿਧਵਾ ਕੀਤੀਆਂ ਹੋਈਆਂ ਇਸਤ੍ਰੀਆਂ, ਪੁਤਰਾਂ ਤੋਂ ਰਹਿਤ ਕੀਤੀਆਂ ਮਾਵਾਂ ਹੁੰਝਾਂ ਦੀ ਝੜੀ ਲਾ ਕੇ ਰੁਦਨ ਕਰਦੀਆਂ ਇਸ ਨੂੰ ਦਿਸਦੀਆਂ ਸਨ। ਇਨ੍ਹਾਂ ਗੱਲਾਂ ਨੇ ਇਸ ਨੂੰ ਸੋਚਣ ਤੇ ਮਜ਼ਬੂਰ ਕਰ ਦਿਤਾ ਅਤੇ ਕਹਿਣ ਲੱਗਿਆ ਕਿ ਅਫਸੋਸ! ਮੈਂ ਕਿੰਨੇ ਪਾਪ ਕੀਤੇ ਹਨ ਧਨ ਵਾਸਤੇ। ਮੈਨੂੰ ਐਸੀ ਬਿਮਾਰੀ ਲਗੀ ਜਿਸ ਦਾ ਇਲਾਜ ਨਹੀਂ ਹੋ ਸਕਦਾ। ਮੇਰੇ ਤਾਂ ਗਿਣਵੇਂ ਹੀ ਦਿਨ ਹਨ। ਦੁਨੀਆਂ ਨੂੰ ਤੰਗ ਕਰ-ਕਰ ਕੇ ਮੈਂ ਐਨਾ ਧਨ ਇਕੱਠਾ ਕਰਿਆ। ਮੈਨੂੰ ਕਿੰਨੀ ਅਸੋਝੀ ਰਹੀ ਕਿ ਇਹ ਮਾਇਆ ਨਾਲ ਨਹੀਂ ਜਾਂਦੀ ਅਤੇ ਵੱਡੇ-ਵੱਡੇ ਗੁਨਾਹ ਨਾਲ ਜਾਂਦੇ ਹਨ। ਹਾਂ, ਕਿਆਮਤ ਦੇ ਦਿਨ ਅਜ਼ਗਾਈਲ ਮੈਨੂੰ ਘਾਣੀ ਵਿਚ ਪੀੜ ਦੇਵੇਗਾ, ਇਹ ਸਾਰੇ ਫਰਿਆਦੀ ਮੇਰੇ ਤੋਂ ਜਵਾਬ ਮੰਗਣਗੇ। ਮੈਂ ਕੀ ਜਵਾਬ ਦੇਵਾਂਗਾ। ਮੈਂ ਤਾਂ ਆਪਣਾ ਜਨਮ ਹੀ ਬਿਰਥਾ ਗੁਆ ਲਿਆ। ਮੈਨੂੰ ਕਿਉਂ ਸੁਰਤ ਨਾ ਆਈ? ਮੈਂ ਉਹ ਕੰਮ ਕਰਦਾ ਜੋ ਦਰਗਾਹ ਵਿਚ ਮੇਰਾ ਮਸਤਕ ਉਜਲਾ ਕਰਦੇ।

ਧਾਰ-ਮਾਰ ਕੇ ਰੋ ਰਿਹਾ ਹੈ, ਪਛਤਾ ਰਿਹਾ ਹੈ। ਉਸ ਨੇ ਆਪਣੇ ਦਰਬਾਰੀਆਂ ਨੂੰ ਕਿਹਾ ਕਿ ਇਸ ਤੋਂ ਪਹਿਲਾਂ ਕਿ ਮੇਰੀ ਜੁਬਾਨ ਬੰਦ ਹੋ ਜਾਵੇ ਤੁਸੀਂ ਮੇਰਾ ਪੰਧਨਾਮਾ ਲਿਖੋ। ਜਿਸ ਵਿਚ ਉਸ ਨੇ ਲਿਖਵਾਇਆ ਕਿ ਇਸ ਸੰਸਾਰ ਵਿਚ ਕੋਈ ਨਹੀਂ ਰਹਿੰਦਾ, ਇਸ ਸੰਸਾਰ ਵਿਚ ਸਭ ਨਾਲ ਭਰਾਤਰੀ ਭਾਵ ਰੱਖਣ ਨਾਲ ਬੰਦਾ ਸੁਖੀ ਹੋ ਜਾਂਦਾ ਹੈ, ਪਰ ਥੋਹ ਖਿੰਝ, ਦੁਸ਼ਟਿਆਂ ਦੇ ਧਰਮ ਮੰਦਰਾਂ ਨੂੰ ਢਾਹ ਕੇ ਆਦਮੀ ਨੂੰ ਕੋਈ ਸੁੱਖ ਪਾਪਤ ਨਹੀਂ ਹੁੰਦਾ, ਸਗੋਂ ਮੇਰੇ ਵਰਗੀ ਬਿਮਾਰੀ ਮਿਲ ਜਾਂਦੀ ਹੈ। ਐ ਦੁਨੀਆ ਦੇ ਲੋਕੋਂ ਮੇਰੀ ਜ਼ਿੰਦਗੀ ਦੀ ਕਮਾਈ ਅਰਬਾਂ, ਖਰਬਾਂ ਪਈ ਹੈ ਮੈਨੂੰ ਪਤਾ ਹੈ ਕਿ ਮੇਰੀ ਓਲਾਦ ਬਹੁਤ ਕਮਜ਼ੋਰ ਹੈ ਉਨ੍ਹਾਂ ਤੋਂ ਇਹ ਸਾਰੀ ਦੌਲਤ ਦੁਸ਼ਮਣਾਂ ਨੇ ਲੁੱਟ ਲੈਣੀ ਹੈ। ਗਜ਼ਨੀ ਨੂੰ ਅੱਗ ਲਾ ਕੇ ਸਾਜ਼ ਦੇਣਾ ਹੈ ਇਹ ਦੁਖ ਵੀ ਮੈਂ ਹੀ ਪੈਦਾ ਕੀਤਾ ਹੈ। ਦੌਲਤ ਦੇ ਐਨੇ ਵੱਡੇ ਅੰਬਾਰ, ਮਜ਼ਬੂਤ ਰਾਖੀ ਤੋਂ ਬਿਨ੍ਹਾਂ ਕਿਵੇਂ ਰੱਖੇ ਜਾ ਸਕਦੇ ਹਨ। ਮੈਂ ਸੋਚਦਾ ਸੀ ਦੁਨੀਆ ਮਰਦੀ ਹੈ ਮੈਂ ਨਹੀਂ ਮਰਨਾਂ, ਮੈਂ ਐਨਾ ਮਜ਼ਬੂਤ ਸੀ, ਮੇਰਾ ਸਰੀਰ ਐਨਾ ਰਿਸ਼ਟ-ਪੁਸ਼ਟ ਸੀ ਕਿ ਮੈਂ ਕਦੇ ਸੋਚਿਆ ਵੀ ਨਹੀਂ ਸੀ ਕਿ ਮੈਨੂੰ ਅਜਿਹੀ ਬਿਮਾਰੀ ਲੱਗ ਜਾਵੇਗੀ। ਮੈਂ ਸੋਚਦਾ ਸੀ ਦਿਲ ਦਾ ਦੌਰਾ ਕਮਜ਼ੋਰ ਆਦਮੀਆਂ ਨੂੰ ਪਿਆ ਕਰਦਾ ਹੈ। ਐ ਖੁਦਾ! ਮੈਂ ਕਿਹਦੇ ਕੌਲ ਪੁਕਾਰ ਕਰਾਂ, ਤੇਰਾ ਤਾਂ ਅਸੂਲ ਹੈ ਕਿ ਕੀਤੇ ਕਰਮਾਂ ਦਾ ਹਿਸਾਬ ਦੌਜਕ ਵਿਚ ਕਰਨਾ ਪੈਂਦਾ ਹੈ, ਪਤਾ ਨਹੀਂ ਮੇਰਾ ਕੀ ਹਾਲ ਹੋਵੇਗਾ। ਮੈਂ ਥੋੜ੍ਹੇ ਜਿਹੇ ਜੀਵਨ ਲਈ ਕਿੰਨੇ ਪਾਪ ਕੀਤੇ, ਕਿੰਨੀਆਂ ਅੰਰਤਾਂ ਨੂੰ ਮੈਂ ਬੰਧੀ ਬਣਾ ਕੇ ਬਜ਼ਾਰਾਂ ਵਿਚ ਟਕੇ-ਟਕੇ ਨੂੰ ਵੇਚ ਦਿਤਾ। ਉਨ੍ਹਾਂ ਅਬਲਾਵਾਂ ਦੀ ਬਦ ਦੁਆ ਮੇਰੇ ਰਸਤੇ ਵਿਚ ਅੰਧਕਾਰ ਪੈਂਦਾ ਕਰ ਰਹੀ ਹੈ। ਮੈਂ ਸੁਣਿਆ ਹੈ ਕਿ ਅਜ਼ਗਾਈਲ ਘਾਣੀ ਵਿਚ ਪੀੜ ਦਿੰਦਾ ਹੈ। ਗੁਰੂ ਮਹਾਰਾਜ ਜੀ ਵੀ ਇਸ ਦੀ ਅਗਵਾਈ ਦਿੰਦੇ ਫੁਰਮਾਨ ਕਰਦੇ ਹਨ -

**ਲੈ ਫਾਹੇ ਰਾਤੀ ਤੁਰਹਿ ਪ੍ਰਭੁ ਜਾਣੈ ਪ੍ਰਾਣੀ॥  
ਤਰਹਿ ਨਾਰਿ ਪਰਾਈਆ ਲੁਕਿ ਅੰਦਰਿ ਨਾਣੀ॥  
ਸੰਨੀ ਦੇਨਿ ਵਿਖਮ ਬਾਣੀ ਮਿਠਾ ਮਦੁ ਮਾਣੀ॥  
ਕਰਮੀ ਆਪੋ ਆਪਣੀ ਆਪੇ ਪਛਤਾਣੀ॥  
ਅਜਰਾਈਲ ਫਰਸਤਾ ਤਿਲ ਪੀੜੇ ਘਾਣੀ॥** ਪੰਨਾ-315

ਮਹਿਮੂਦ ਵਾਪਸ ਆ ਗਿਆ ਉਸ ਨੇ ਇਕ ਹਦਾਇਤ ਦਿਤੀ ਕਿ ਜਦੋਂ ਮੇਰਾ ਜਨਾਜ਼ਾ ਨਿਕਲ ਰਿਹਾ ਹੋਵੇ ਉਸ ਵੇਲੇ ਮੇਰੇ ਪਿਛੇ ਢੋਲ ਵਜਦਾ ਜਾਵੇ ਤੇ ਮੇਰੇ ਹੱਥ ਪੈਰ ਕੱਢਣ ਵਿਚੋਂ ਬਾਹਰ ਕੱਢ ਕੇ ਇਹ ਐਲਾਨ ਕੀਤਾ ਜਾਵੇ ਕਿ ਐ ਦੁਨੀਆ ਦੇ ਲੋਕੋਂ! ਅਰਬਾਂ ਖਰਬਾਂ ਦਾ ਮਾਲਕ ਅੱਜ ਇਸ ਸੰਸਾਰ ਤੋਂ ਖਾਲੀ ਹੱਥ ਆਪਣੇ ਕੀਤੇ ਗੁਨਾਹਾਂ ਦੇ ਬੋਝ ਨਾਲ ਲੱਦਿਆ ਹੋਇਆ ਕੁਕਾਂ ਮਾਰਦਾ ਜਾ ਰਿਹਾ ਹੈ। ਦੇਖਿਓ! ਕਿਤੇ ਕੋਈ ਹੋਰ ਨਾ ਇੱਹ ਗਲਤੀ ਕਰਿਓ। ਇਹ ਮਾਇਆ ਕਿਸੇ ਦੇ ਨਾਲ ਨਹੀਂ ਜਾਂਦੀ। ਗੁਰਬਾਣੀ ਵਿਚ ਫੁਰਮਾਨ ਆਉਂਦਾ ਹੈ -

**ਕਬੀਰ ਇਹੁ ਤਠੁ ਜਾਇਗਾ ਸਕਹੁ ਤ ਲੇਹੁ ਬਹੋਰਿ॥  
ਨਾਗੇ ਪਾਵਹੁ ਤੇ ਗਏ ਜਿਨ ਕੇ ਲਾਖ ਕਰੋਰਿ॥**

ਪੰਨਾ - 1365

ਧਨ ਵਾਸ਼ਨਾ ਦਾ ਇਕ ਖਤਰਨਾਕ ਸਾਬੀ ਜੋ ਵੱਡਿਆਂ-ਵੱਡਿਆਂ ਦੀ ਬੁੱਧੀ ਭ੍ਰਿਸ਼ਟ ਕਰਨ ਦੀ ਸਮਰੱਥਾ ਰਖਦਾ ਹੈ ਉਹ

ਲਭ ਹੈ, ਲਭ ਪਦਾਰਥ ਨੂੰ ਲੋੜ ਤੋਂ ਵਧ ਇਕੱਠਾ ਕਰਕੇ ਰੱਖਣ ਵਾਲੀ ਬਿਰਤੀ ਨੂੰ ਆਖਿਆ ਜਾਂਦਾ ਹੈ। ਇਸ ਵਿਚ ਆਮ ਤੌਰ ਤੇ ਬਹੁਤ ਪ੍ਰਾਣੀ ਗ੍ਰਸਤ ਹਨ ਅਤੇ ਇਹ ਲਭ ਦੀ ਸ਼ਕਤੀ ਮਾਨਸਿਕ ਬਿਰਤੀ ਨੂੰ ਆਪਣੇ ਵਿਚ ਹੀ ਸਮੇਅ ਲੈਂਦੀ ਹੈ ਅਤੇ ਇਸ ਨੂੰ ਸਾਧਾਰਣ ਬੋਲੀ ਵਿਚ ਨਿੜਿਨਵਿਆਂ ਦੇ ਫੇਰ ਵੀ ਆਖਦੇ ਹਨ। ਇਸ ਗੱਲ ਨੂੰ ਸਮਝਣ ਲਈ ਇਕ ਲੋਕ ਕਥਾ ਹੈ ਕਿ ਇਕ ਬਹੁਤ ਹੀ ਸੋਹਣੇ ਮਹੱਲ ਦੇ ਵਿਚ ਅਮੀਰ ਜੋੜਾ ਨਿਵਾਸ ਰਖਦਾ ਸੀ, ਉਸ ਮਰਦ ਦਾ ਸਗਰ ਅਤਿ ਸੁੰਦਰ ਸੀ। ਵੇਖਣ ਵਾਲਾ ਖਿੱਚ ਖਾ ਜਾਂਦਾ ਸੀ। ਉਸ ਤੋਂ ਵੀ ਵੱਧ ਉਸ ਦੀ ਪਤਨੀ ਵਿਚ ਕਸ਼ਿਸ਼ ਸੀ। ਪਰ ਉਨ੍ਹਾਂ ਦੇ ਚਮਕਦੇ ਨੇਤਰ ਖਿੱਚ ਦੀ ਥਾਂ ਬੇਚਾਰੀ ਦੇ ਭਾਵ ਪ੍ਰਗਟ ਕਰਦੇ ਸਨ। ਉਨ੍ਹਾਂ ਦੇ ਮਹੱਲ ਵਿਚ ਛਣਛਣਾਉਂਦੇ ਹਾਸੇ ਕਦੇ ਵੀ ਨਹੀਂ ਸੁਣੈ ਗਏ ਸਨ। ਜੇ ਸੁਣਦਾ ਸੀ ਤਾਂ ਕਦੇ ਕਦਾਈ ਨਿਕਲਿਆ ਲੰਮਾ ਹਉਕਾ ਹੀ ਹੁੰਦਾ ਸੀ। ਇਕ ਦਿਨ ਦੋਹਾਂ ਨੇ ਵਿਚਾਰ ਕੀਤੀ ਕਿ ਦੇਖੋ! ਆਪਾਂ ਨੂੰ ਪ੍ਰਮੇਸ਼ਰ ਨੇ ਕਿੰਨੀਆਂ ਦਾਤਾਂ ਦਿਤੀਆਂ ਹਨ, ਸੁੰਦਰ ਤੇ ਸੁਸ਼ੀਲੀ ਢਿਲਾਦ ਹੈ, ਸਿਹਤ ਬਹੁਤ ਅੱਛੀ ਹੈ, ਪੈਸੇ ਦਾ ਕੋਈ ਤੋਟਾ ਹੈ ਹੀ ਨਹੀਂ ਪਰ ਫੇਰ ਵੀ ਕੀ ਹੈ ਕਿ ਸਾਡੇ ਅੰਦਰ ਕਦੇ ਵੀ ਖੇੜਾ ਨਹੀਂ ਆਉਂਦਾ। ਲੰਮੇ ਹਉਕੇ ਨਿਕਲਦੇ ਹਨ ਨਾਲ ਹੀ ਇਹ ਗੱਲ ਵੀ ਕਹੀ ਕਿ ਆਪਣੀ ਕੰਧ ਦੇ ਨਾਲ ਝੱਪੜੀ ਪਾ ਕੇ ਇਕ ਮੌਚੀ ਤੇ ਉਸਦੀ ਪਤਨੀ ਰਹਿੰਦੇ ਹਨ ਜਿਨ੍ਹਾਂ ਦੇ ਛਣ-ਛਣਾਉਂਦੇ ਹਾਸਿਆਂ ਦੀ ਗੂੰਜ ਬਹੁਤ ਦੂਰ ਤਕ, ਸੁਣੀ ਜਾਂਦੀ ਹੈ ਅਤੇ ਸੁਣਨ ਵਾਲੇ ਦੀ ਮਾਨਸਿਕ ਅਵਸਥਾ ਨੂੰ ਅਫਸੋਸ ਵਿਚੋਂ ਕੱਢਦੀ ਹੈ। ਇਨ੍ਹਾਂ ਦੇ ਪਾਸ ਖਾਣ ਵਾਸਤੇ ਬਹੁਤ ਚੀਜ਼ਾਂ ਜਮ੍ਹਾਂ ਨਹੀਂ ਹਨ, ਰੋਜ਼ ਦੀ ਰੋਜ਼ ਜੋੜੇ ਗੰਢਦੇ ਹਨ ਅਤੇ ਖਾ ਪੀ ਕੇ ਮੌਜ਼ਾਂ ਕਰਦੇ ਹਨ, ਪਹਿਨਣ ਨੂੰ, ਸਗਰ ਢੱਕਣ ਲਈ ਕਪੜਾ ਹੈ, ਰਾਤ ਨੂੰ ਸੌਣ ਲਈ ਝੱਪੜੀ ਹੈ ਫੇਰ ਹਾਸੇ ਦਾ ਕਾਰਨ ਕੀ ਹੈ? ਇਨ੍ਹਾਂ ਦੇ ਜੀਵਨ ਵਿਚ ਐਨੀਆਂ ਖੁਸ਼ੀਆਂ ਕਿਉਂ ਹਨ? ਉਸ ਦੇ ਪਤੀ ਨੇ ਕਿਹਾ ਕਿ ਅਸਾਨੂੰ ਇਕ ਰੋਗ ਲੱਗਿਆ ਹੋਇਆ ਹੈ ਜਿਸ ਨੂੰ ਲਭ ਕਿਹਾ ਜਾਂਦਾ ਹੈ। ਆਪਣੇ ਕੋਲ ਖਾਣ ਵਾਸਤੇ ਐਨਾ ਜ਼ਿਆਦਾ ਹੈ ਕਿ ਸੈਂਕੜੇ ਬੰਦਿਆਂ ਨੂੰ ਖਿਲਾਇਆ ਵੀ ਤੋਟਾ ਨਹੀਂ ਆ ਸਕਦਾ, ਕੱਪੜੇ ਐਨੇ ਵਾਧੂ ਹਨ ਕਿ ਸਾਲਾਂ ਬੱਧੀ ਇਸ ਕੱਪੜੇ ਦੇ ਪਹਿਨਣ ਦੀ ਵਾਰੀ ਨਹੀਂ ਆ ਸਕਦੀ, ਧਨ ਐਨਾ ਜ਼ਿਆਦਾ ਹੈ ਕਿ ਖਤਮ ਨਹੀਂ ਹੁੰਦਾ ਪਰ ਆਪਣੇ ਅੰਦਰ ਇਕ ਲਾਲਸਾ ਲੱਗੀ ਹੋਈ ਹੈ ਕਿ ਇਹ ਧਨ ਕਰੋੜ ਤੋਂ ਵੱਧ ਕੇ 20 ਕਰੋੜ, ਪੰਜਾਹ ਕਰੋੜ, ਇਕ ਅਰਬ ਹੋ ਜਾਂਦੇ, ਪਦਾਰਥਾਂ ਨੂੰ ਬੇਲੋੜੇ ਜਮ੍ਹਾਂ ਕਰੀ ਜਾਣਾ ਲਭ ਕਹਾਉਂਦਾ ਹੈ। ਹੋਰ-ਹੋਰ ਮੰਗੀ ਜਾਣਾ ਤਿਸ਼ਨਾ ਕਹਾਉਂਦੀ ਹੈ। ਤਿਸ਼ਨਾ ਦੀ ਅੱਗ ਆਦਮੀ ਦੇ ਅੰਦਰੋਂ ਖੋੜੇ ਦੇਣ ਵਾਲੀਆਂ ਪੱਤੀਆਂ ਦੇ ਕਮਲ ਨੂੰ ਜਲਾ ਦਿੰਦੀ ਹੈ। ਜੋ ਅੰਮ੍ਰਿਤ ਆਦਮੀ ਦੇ ਅੰਦਰੋਂ ਝਰਦਾ ਹੈ ਉਹ ਅਜਾਈਂ ਜਾਂਦਾ ਹੈ ਕਿਉਂਕਿ ਹਿਰਦੇ ਕਮਲ ਵਾਸ਼ਨਾ ਦੇ ਅਧੀਨ ਹੋਇਆ ਹੋਇਆ ਉਲਟਾ ਹੋ ਚੁਕਿਆ ਹੈ, ਇਸ ਵਿਚ ਅੰਮ੍ਰਿਤ ਭਰਿਆ ਨਹੀਂ ਜਾ ਸਕਦਾ, ਮੂਧੇ ਬਰਤਨ ਨੂੰ ਚਾਹੇ ਤੁਸੀਂ ਪਾਣੀ ਦੀ ਟੇਪ ਹੇਠਾਂ ਸੈਂਕੜੇ ਸਾਲ ਰੱਖੀ ਰੱਖੇ, ਇਕ ਕਤਰਾ ਵੀ ਅੰਦਰ ਨਹੀਂ ਜਾਂਦਾ। ਇਹ ਪਾਣੀ ਦੀ ਟੇਪ ਦਾ ਕਸ਼ਰ ਨਹੀਂ, ਬਰਤਨ ਦਾ ਕਸ਼ਰ ਹੈ ਕਿਉਂਕਿ ਉਹ ਉੱਧਾ ਭਾਂਡਾ ਹੈ ਉੱਧੇ ਭਾਂਡੇ ਵਿਚ ਅੰਮ੍ਰਿਤ ਕਿਵੇਂ

ਸਮਾਵੇ, ਉਲਟੇ ਅੰਮ੍ਰਿਤ ਦੇ ਮੁਰਝਾਏ ਕਮਲ ਵਿਚ ਅੰਮ੍ਰਿਤ ਦੀ ਸਵਾਂਤੀ ਬੂੰਦ ਕਿਵੇਂ ਸਮਾਵੇ? ਸੋ ਇਹ ਲਭ ਅਤੇ ਤਿਸ਼ਨਾ ਦਾ ਕੁਦਰਤੀ ਸੁਭਾਅ ਹੈ।

ਉਸ ਨੇ ਕਿਹਾ, ਇਹ ਜੋ ਮੌਚੀ ਹੈ ਇਹ ਨਿੜਿਨਵੇਂ ਦੇ ਫੇਰ ਵਿਚ ਨਹੀਂ ਪਿਆ ਹੈ। ਇਸ ਕੋਲ ਥੋੜਾ ਬਹੁਤ ਪੈਸਾ ਹੋਣਾ ਹੈ ਉਸ ਵਲ ਧਿਆਨ ਹੀ ਨਹੀਂ ਦਿੰਦਾ। ਆਈ ਚਲਾਈ ਇਸ ਦੀ ਚੱਲੀ ਜਾਂਦੀ ਹੈ ਕਿਉਂਕਿ ਹਰ ਆਦਮੀ ਨੂੰ ਤਿੰਨ ਚੀਜ਼ਾਂ ਦੀ ਅਵਸ਼ਕਤਾ ਹੁੰਦੀ ਹੈ ਜਿਸ ਨੂੰ ਕੁੱਲੀ, ਜੁੱਲੀ, ਗੁੱਲੀ ਆਖਿਆ ਜਾਂਦਾ ਹੈ। ਆਪਣੀ ਪਤਨੀ ਨੂੰ ਕਹਿਣ ਲੱਗਿਆ ਕਿ ਜੇ ਤੂੰ ਦੇਖਣਾ ਚਾਹੁੰਦੀ ਹੀ ਹੈ ਤਾਂ ਮੈਂ ਤੈਨੂੰ ਥੋੜ੍ਹੇ ਦਿਨਾਂ ਵਿਚ ਹੀ ਦਿਖਾ ਦੇਵਾਂਗਾ ਕਿ ਇਸ ਮੌਚੀ ਦੀ ਹਾਲਤ ਵੀ ਸਾਡੇ ਵਰਗੀ ਹੋ ਜਾਵੇਗੀ ਅਤੇ ਇਨ੍ਹਾਂ ਦੇ ਹਾਸੇ ਖਤਮ ਹੋ ਜਾਣਗੇ। ਉਸ ਨੇ ਇਕ ਦਿਨ ਅਛੋਪਣੇ ਹੀ ਉਸ ਦੀ ਗੱਦੀ ਉਪਰ ਇਕ ਰੁਪਿਆ ਰੱਖ ਦਿਤਾ। ਉਸ ਮੌਚੀ ਕੋਲ ਆਨਾ ਤੇ ਦੁਆਨੀਆਂ ਜੋੜ ਕੇ ਬਹੁਤ ਸਾਲਾਂ ਵਿਚ 98 ਰੁਪਏ ਹੋ ਚੁੱਕੇ ਸਨ, ਇਸ ਇਕ ਰੁਪਈਏ ਦੇ ਆਉਣ ਨਾਲ ਉਸ ਦੇ ਪਾਸ 99 ਰੁਪਏ ਹੋ ਗਏ। ਹੁਣ ਉਹ ਇਸ ਧੁਨ ਵਿਚ ਸਵਾਰ ਹੋ ਗਿਆ ਕਿ ਮੇਰੇ ਪਾਸ ਸੌ ਰੁਪਿਆ ਹੋਣਾ ਚਾਹੀਦਾ ਹੈ। ਇਸੇ ਦੌਰਾਨ ਇਕ ਅੱਧਾ ਬੱਚਾ ਹੋ ਗਿਆ, ਉਸ ਦਾ ਖਰਚ ਵੱਧ ਗਿਆ, ਇਸ ਦੇ ਲੱਘ ਜਤਨ ਕਰਨ ਤੇ ਵੀ ਇਕ ਪੈਸਾ ਵੀ ਨਹੀਂ ਸੀ ਇਸ ਨੂੰ ਬਚਦਾ ਪਰ ਇਸ ਦੇ ਅੰਦਰ ਸਮਾਇਆ ਹੋਇਆ ਸੀ ਕਿ ਮੈਂ ਇਕ ਰੁਪਿਆ ਹੋਰ ਪਾ ਕੇ ਸੌ ਰੁਪਿਆ ਕਰਨਾ ਹੈ। ਸਮੇਂ ਲੰਘ ਗਏ ਹੁਣ ਉਸ ਝੱਪੜੀ ਵਿਚ ਛਣ-ਛਣਾਂਦੇ ਹਾਸਿਆਂ ਦੀ ਗੂੰਜ ਨਹੀਂ ਸੁਣਦੀ ਹੁਣ ਦੋਵੇਂ ਚੁਪ ਹਨ ਅੰਦਰ ਲਭ ਨੇ ਕਬਜ਼ਾ ਕਰ ਲਿਆ ਅਤੇ ਇਕੋ ਧੁਨ ਲਗ ਗਈ ਕਿ ਅਸਾਡੇ ਪਾਸ ਸੌ ਰੁਪਿਆ ਕਿਵੇਂ ਹੋਵੇ, ਪਰ ਸੌ ਰੁਪਿਆ ਨਾ ਹੀ ਹੋਇਆ। ਇਹ ਇਕ ਪ੍ਰਚਲਤ ਲਭ ਦੀ ਕਥਾ ਹੈ ਜੋ ਅਸਾਡੇ ਸਾਰਿਆਂ ਦੇ ਉਤੇ ਬੀਤ ਰਹੀ ਹੈ। ਕੀ ਅਮੀਰ ਕੀ ਗਰੀਬ ਸਭ ਧਨ ਜੋੜਨ ਦੇ ਨਿਕੰਮੇ ਕੰਮ ਵਿਚ ਫਸੇ ਪਏ ਹਨ ਅਤੇ ਖੁਸ਼ੀ ਨੂੰ ਉਸ ਉਪਰੋਂ ਕੁਰਬਾਨ ਕਰ ਰਹੇ ਹਨ। ਲਭ ਵਾਸ਼ਨਾ ਦਾ ਹੀ ਹਿੱਸਾ ਹੈ -

**ਲਭ ਵਿਣਾਹੇ ਮਾਣਸਾ ਜਿਉ ਪਾਣੀ ਬੁਰੁ॥**

**ਪੰਨਾ - 967**

ਧਨ ਜੋੜਨ ਦੀ ਵਾਸ਼ਨਾ ਬਹੁਤ ਪ੍ਰਬਲ ਹੈ ਆਦਮੀ ਦੀ ਸੁਰਤ ਹੋਰ-ਹੋਰ ਧਨ ਜੋੜਨ ਵਿਚ ਲੱਗੀ ਰਹਿੰਦੀ। ਸੰਸਾਰ ਤੋਂ ਜਾਣ ਸਮੇਂ ਬਿਰਤੀ ਧਨ ਵਿਚ ਹੀ ਘੁੰਮੇਗੀ ਅਤੇ ਮਰਨ ਪਿਛੋਂ ਉਸ ਨੂੰ ਸੱਧ ਦੀ ਜੂਨੀ ਅਵਸ਼ਨ ਮਿਲੇਗੀ। ਗੁਰੂ ਮਹਾਰਾਜ ਜੀ ਭੁਗਮਾਨ ਕਰਦੇ ਹਨ -

**ਅੰਤ ਕਾਲਿ ਜੋ ਲਛਮੀ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ॥**

**ਸਰਪ ਜੋਨਿ ਵਲਿ ਵਲਿ ਅਉਤਰੈ॥**      **ਪੰਨਾ - 526**

ਸੱਧ ਬਣ ਕੇ ਹਾਲਤ ਕਿਹੋ ਜਿਹੀ ਹੁੰਦੀ ਹੈ।

ਬਾਬਾ ਸਾਹਿਬ ਸਿੰਘ ਜੀ ਮਹਾਰਾਜ ਦੇ ਜੀਵਨ ਵਿਚ ਇਕ ਘਟਨਾ ਆਉਂਦੀ ਹੈ ਉਨ੍ਹਾਂ ਦਾ ਦੀਵਾਨ ਅੰਮ੍ਰਿਤਸਰ ਪਕਰਮਾ ਵਿਚ ਲੱਗਿਆ ਹੋਇਆ ਸੀ ਤਾਂ ਇਕ ਨਾਗ ਫਣ ਲਹਿਰਾਉਂਦਾ ਬਾਬਾ ਜੀ ਵਲ ਨੂੰ ਵਧ ਰਿਹਾ ਸੀ। ਸਾਮੁਣੇ ਖੜ੍ਹਾ

ਹੋ ਕੇ ਫੁੱਕਾਰੇ ਮਾਰਨ ਲੱਗ ਪਿਆ। ਬਾਬਾ ਜੀ ਨੇ ਕਿਹਾ ਕਿ ਭਾਈ! ਅੰਮ੍ਰਿਤ ਜਲ ਦਾ ਗੜਵਾ ਇਸ ਉਪਰ ਪਾ ਦੇਵੋ।

ਇਕ ਗੜਵਾ ਸਰੋਵਰ ਵਿਚੋਂ ਭਰ ਕੇ ਲਿਆਂਦਾ ਗਿਆ ਅਤੇ ਉਸ ਸੱਪ ਉਪਰ ਛਿੱਟੇ ਮਾਰ ਦਿਤੇ ਗਏ। ਗੁਰਬਾਣੀ ਦੀਆਂ ਤਰੰਗਾਂ ਰਾਹੀਂ ਪਵਿੱਤਰ ਹੋਇਆ, ਅੰਮ੍ਰਿਤ ਸਰੋਵਰ ਦੇ ਜਲ ਦੀ ਫੁਹਾਰ ਚੂਲੀਆਂ ਰਾਹੀਂ ਜਦੋਂ ਉਸ ਸੱਪ ਉਪਰ ਪਈ ਤਾਂ ਉਹ ਐਉਂ ਸੌਂ ਗਿਆ ਜਿਵੇਂ Eldrine ਦੀ spray ਕਰਨ ਨਾਲ ਸਾਹ ਲੈਣ ਵਾਲੇ ਜੀਵ ਮਰ ਜਾਇਆ ਕਰਦੇ ਹਨ। ਸੱਪ ਮਰ ਗਿਆ। ਮਹਾਂਪੁਰਸ਼ਾਂ ਨੇ ਕਿਹਾ ਕਿ ਭਾਈ! ਇਸ ਉਪਰ ਕੱਢਣ ਪਾ ਕੇ ਧਰਤੀ ਵਿਚ ਦਬ ਦਿਓ। ਉਸ ਪਿਛੋਂ ਬਾਬਾ ਜੀ ਪਾਸ ਬੈਠੇ ਸ਼ਰਧਾਲੂਆਂ ਨੇ ਪ੍ਰਸ਼ਨ ਕੀਤਾ ਕਿ ਬਾਬਾ ਜੀ! ਇਹ ਕੀ ਭਾਣਾ ਵਰਤਿਆ ਹੈ? ਅਸਾਨੂੰ ਖੋਲ੍ਹੇ ਕੇ ਦਸਣ ਦੀ ਕ੍ਰਿਪਾ ਕਰੋ। ਆਪ ਸਮਰਥ ਪੁਰਸ਼ ਹੋ, ਤਿਕਾਲਦਰਸ਼ੀ, ਭੂਤ ਭਵਿੱਖਤ, ਵਰਤਮਾਨ ਦੇ ਗਿਆਤਾ ਹੋ। ਉਸ ਵੇਲੇ ਬਾਬਾ ਜੀ ਨੇ ਕਿਹਾ ਕਿ ਗੁਰਮੁਖੋ! ਇਹ ਸੱਪ ਪਕਰਮਾ ਦੇ ਵਿਚ ਜੋ ਮਕਾਨ ਪੁਰਾਣੇ ਹੋ ਗਏ ਹਨ, ਉਨ੍ਹਾਂ ਵਿਚ ਜਿਹੜੇ ਮਕਾਨਾਂ ਵਿਚ ਕੁਝ ਤ੍ਰੇਡਾਂ ਆ ਗਈਆਂ ਸੀ, ਉਨ੍ਹਾਂ ਵਿਚ ਰਹਿ ਕੇ ਤੜਫ਼ ਰਿਹਾ ਸੀ ਤੇ ਸਮਾਂ ਕੱਟ ਰਿਹਾ ਸੀ। ਇਹ ਦਰਬਾਰ ਸਾਹਿਬ ਵਿਚ ਗ੍ਰੰਥੀ ਦੀ ਸੇਵਾ ਕਰਿਆ ਕਰਦਾ ਸੀ ਅਤੇ ਪੁਜਾ ਦਾ ਧਾਣ ਖਾਣ ਵਲ ਇਸ ਦਾ ਵਧੇਰੇ ਹੀ ਧਿਆਨ ਸੀ। ਆਨੇ ਬਹਾਨੀ ਸ਼ਰਧਾਲੂਆਂ ਦਾ ਧਿਆਨ ਖਿਚਦਾ ਰਹਿੰਦਾ ਸੀ। ਕਾਫ਼ੀ ਧਨ ਹੋ ਗਿਆ, ਹੁਣ ਉਸ ਦੀ ਸੰਭਾਲ ਵਿਚ ਧਿਆਨ ਰਹਿੰਦਾ ਸੀ। ਇਸ ਤਰ੍ਹਾਂ ਕਰਦੇ-ਕਰਦੇ ਇਸ ਦਾ ਅੰਤ ਸਮਾਂ ਆ ਗਿਆ। ਅੱਜ ਇਹ ਆਪਣੀ ਜ਼ਹਿਰ ਦੀ ਪੀੜਾ ਤੋਂ ਦੁਖੀ ਹੋਇਆ-ਹੋਇਆ ਸਤਿਸੰਗ ਦੇ ਦਰਸ਼ਨ ਕਰ ਰਿਹਾ ਸੀ। ਸਤਿਸੰਗਤ ਦੇ ਦਰਸ਼ਨਾਂ ਦਾ ਫਲ ਇਹ ਅਸਾਡੇ ਵਲ ਨੂੰ ਸਿੱਧਾ ਹੀ ਤੁਰ ਆਇਆ। ਇਹ ਸਾਡੇ ਡੰਗ ਮਾਰਗ ਨਹੀਂ ਸੀ ਆ ਰਿਹਾ। ਸਗਮਾਂ ਤਰਲਾ ਲੈ ਰਿਹਾ ਸੀ ਕਿ ਕਿਸੇ ਤਰ੍ਹਾਂ ਮੇਰਾ ਛੁਟਕਾਰਾ ਕਰ ਦੇਣ। ਅੱਜ ਇਸ ਦਾ ਛੁਟਕਾਰਾ ਹੋ ਗਿਆ। ਬਾਬਾ ਜੀ ਕਹਿਣ ਲੋਗੇ ਕਿ ਗੁਰਮੁਖੋ! ਪੈਸੇ ਟਕੇ ਦਾ ਧਿਆਨ ਕਿਵੇਂ ਦੁਖਾਂ ਵਿਚ ਪਾ ਦਿੰਦਾ ਹੈ। ਗੁਰੂ ਮਹਾਰਾਜ ਜੀ ਨੇ ਇਨ੍ਹਾਂ ਦੁਖਾਂ ਤੋਂ ਬਚਾਉਣ ਲਈ ਪਹਿਲਾਂ ਹੀ ਫੁਰਮਾਨ ਕਰ ਦਿਤਾ ਹੈ -

**ਅੰਤਿ ਕਾਲ ਜੋ ਲਫ਼ਮੀ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ॥  
ਸਰਪ ਜੋਨਿ ਵਲਿ ਵਲਿ ਅਉਤਰੈ॥** ਪੰਨਾ - 526

ਭਾਵੋਂ ਕਿਸੇ ਵਾਸ਼ਨਾ ਦੇ ਅਨੁਸਾਰ, ਜਿਥੇ ਇਸ ਦਾ ਮਨ ਅਟਕ ਜਾਵੇਗਾ, ਉਥੇ ਹੀ ਬੰਨਿਆ ਜਾਵੇਗਾ। ਉਹੋ ਜਿਹਾ ਸਰੀਰ ਪ੍ਰਾਪਤ ਕਰਕੇ ਅਗਲਾ ਜੀਵਨ ਗੁਜ਼ਾਰਨਾ ਪਵੇਗਾ। ਗੁਰੂ ਗ੍ਰੰਥ ਸਾਹਿਬ ਜੀ ਵਿਚ ਫੁਰਮਾਨ ਆਉਂਦਾ ਹੈ ਕਿ ਜੇ ਕਿਸੇ ਦਾ ਮਨ ਜ਼ਮੀਨ, ਜਾਇਦਾਦ, ਕੋਠੀਆਂ ਵਿਚ ਰਹਿ ਜਾਵੇ ਤਾਂ ਉਸ ਨੂੰ ਸਰੀਰ ਧਾਰ ਕੇ ਉਸ ਵਾਸ਼ਨਾ ਦਾ ਫਲ ਭੋਗਣਾ ਹੀ ਪੈਂਦਾ ਹੈ।

**ਅੰਤਿ ਕਾਲ ਜੋ ਇਸਤ੍ਰੀ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ॥  
ਬੇਸਵਾ ਜੋਨਿ ਵਲਿ ਵਲਿ ਅਉਤਰੈ॥  
ਅੰਤਿ ਕਾਲ ਜੋ ਲੜਕੇ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ॥  
ਸੁਕਰ ਜੋਨਿ ਵਲਿ ਵਲਿ ਅਉਤਰੈ॥  
ਅੰਤਿ ਕਾਲ ਜੋ ਮੰਦਰ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ॥  
ਪ੍ਰੇਤ ਜੋਨਿ ਵਲਿ ਵਲਿ ਅਉਤਰੈ॥**

**ਅੰਤਿ ਕਾਲ ਨਾਰਾਇਣ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ॥  
ਬਦਤਿ ਤਿਲੋਚਨੁ ਤੇ ਨਰ ਮੁਕਤਾ ਪੀਤੰਬਰ ਵਾ ਕੇ ਰਿਦੈ ਬਸੈ॥**

ਪੰਨਾ - 526

ਇਸੇ ਤਰ੍ਹਾਂ ਨਾਲ ਇਕ ਕਥਾ ਭਾਈ ਸਾਹਿਬ ਭਾਈ ਰਣਧੀਰ ਸਿੰਘ ਜੀ ਨੇ ਆਪਣੀ ਅਣਡਿੱਠੀ ਦੁਨੀਆਂ ਦੇ 356 ਪੰਨੇ ਉਪਰ ਲਿਖੀ ਹੈ ਜਿਸ ਦੇ ਬਾਰੇ ਸੰਤ ਮਹਾਰਾਜ ਜੀ ਰਾੜੇ ਸਾਹਿਬ ਵਾਲਿਆਂ ਤੋਂ ਵੀ ਸੁਣਿਆ ਜਾਂਦਾ ਰਿਹਾ। ਉਹ ਇਸ ਤਰ੍ਹਾਂ ਹੈ ਕਿ ਇਕ ਵਾਗੀ ਇਕ ਨਿਰਮਲੇ ਸੰਤ, ਆਪਣੀ ਮੰਡਲੀ ਨਾਲ ਸਨੇ-ਸਨੇ ਚਲਦੇ ਹਜ਼ੂਰ ਸਾਹਿਬ ਵਲ ਨੂੰ ਜਾ ਰਹੇ ਸਨ। ਪਹਿਲੇ ਜ਼ਮਾਨਿਆਂ ਵਿਚ ਜਦੋਂ ਸੰਤਾਂ ਪਾਸ ਕਾਰਾਂ ਤੇ ਹਵਾਈ ਜਹਾਜ਼ ਨਹੀਂ ਸੀ ਹੁੰਦੇ ਉਸ ਵੇਲੇ ਉਹ ਆਪਣੀਆਂ ਲੋੜਾਂ ਬਹੁਤ ਹੀ ਘੱਟ ਕਰਕੇ ਰਖਦੇ ਸਨ, ਤੇਜ਼ ਪਹਿਨਣ ਲਈ ਇਕ ਚਾਦਰ ਦੀ ਗਿਲਟੀ ਮਾਰ ਲੈਂਦੇ ਸਨ। ਦੂਸਰੀ ਚਾਦਰ ਲੱਕ ਨਾਲ ਬੰਨ੍ਹ ਲੈਂਦੇ ਸਨ। ਕਈ ਵਾਗੀ ਇਕੋ ਹੀ ਚਾਦਰ ਨਾਲ ਗੁਜ਼ਾਰਾ ਕਰਿਆ ਕਰਦੇ ਸਨ। ਇਕ ਚਾਦਰ ਵਾਪੂ ਰੱਖੀ ਜਾਂਦੀ ਸੀ ਜਦੋਂ ਇਕ ਮੈਲੀ ਹੋ ਜਾਵੇ ਤਾਂ ਦੂਸਰੀ ਬੰਨ੍ਹ ਕੇ, ਪਹਿਲੀ ਚਾਦਰ ਨੂੰ ਧੋ ਲਿਆ ਕਰਦੇ ਸਨ। ਉਨ੍ਹਾਂ ਦਿਨਾਂ ਵਿਚ ਸੰਤ ਪੈਦਲ ਹੀ ਭ੍ਰਮਣ ਕਰਿਆ ਕਰਦੇ ਸਨ, ਸੜਕਾਂ ਨਹੀਂ ਬਣੀਆਂ ਹੁੰਦੀਆਂ ਸਨ, ਰਸਤੇ ਵੀ ਚੰਗੇ ਨਹੀਂ ਸੀ ਹੋਇਆ ਕਰਦੇ। ਸੰਤ ਪੈਦਲ ਚਲਦੇ-ਚਲਦੇ ਪਿੰਡਾਂ ਵਿਚ ਠਹਿਰ ਜਾਇਆ ਕਰਦੇ ਸਨ ਅਤੇ ਸ਼ਰਧਾਲੂਆਂ ਦੀ ਸ਼ਰਧਾ ਦੇਖ ਕੇ ਕਈ-ਕਈ ਦਿਨ ਟਿਕ ਕੇ ਪ੍ਰਚਾਰ ਕਰਿਆ ਕਰਦੇ ਸੀ। ਉਹ ਸੱਚੇ ਸਾਧੂ ਹੋਇਆ ਕਰਦੇ ਸਨ, ਉਨ੍ਹਾਂ ਦੇ ਬਚਨਾਂ ਵਿਚ ਵੀ ਬਰਕਤ ਹੁੰਦੀ ਸੀ, ਦਿਸ਼ਟੀ ਵਿਚ ਵੀ ਖਿੱਚ ਹੋਇਆ ਕਰਦੀ ਸੀ, ਬਚਨਾਂ ਵਿਚ ਸਤਿਆ ਹੋਇਆ ਕਰਦੀ ਸੀ। ਜੋ ਕੁਝ ਕਹਿ ਦਿੰਦੇ ਸੀ ਉਹ ਹੋ ਹੀ ਜਾਇਆ ਕਰਦਾ ਸੀ। ਬਹੁਤ ਸਾਰੀਆਂ ਸ਼ਕਤੀਆਂ, ਰਿੱਧੀਆਂ-ਸਿੱਧੀਆਂ ਹੱਥ ਜੋੜੀਂ ਸੇਵਾ ਕਰਨ ਲਈ ਬੇਨਤੀਆਂ ਕਰਦੀਆਂ ਰਹਿੰਦੀਆਂ ਸਨ ਪਰ ਮਹਾਂਪੁਰਸ਼ ਨਿਰਵਿਰਤੀ ਪੱਖ ਨੂੰ ਜਿਆਦਾ ਪਸੰਦ ਕਰਿਆ ਕਰਦੇ ਸਨ। ਇਸ ਤਰ੍ਹਾਂ ਨਾਲ ਪ੍ਰਚਾਰ ਕਰਦੇ ਹੋਏ ਦੇਸ਼ ਦਾ ਭ੍ਰਮਣ ਕਰਦੇ ਸਨ। 68 ਤੀਰਥਾਂ ਤੋਂ, ਗੁਰਸਥਾਨਾਂ ਤੇ ਪੁੱਜ ਕੇ ਆਪਣੇ ਪ੍ਰਵਚਨਾਂ ਰਾਹੀਂ ਸੰਸਾਰ ਨੂੰ ਮਾਰਗ ਦਰਸ਼ਨ ਕਰਾਇਆ ਕਰਦੇ ਸਨ।

ਉਨ੍ਹਾਂ ਵਿਚੋਂ ਹੀ ਇਕ ਮਹਾਤਮਾ ਚਲਦੇ-ਚਲਦੇ ਅੱਜ ਜੈਪੁਰ ਪਹੁੰਚ ਗਏ, ਦਿਨ ਢਲ ਚੁਕਿਆ ਸੀ, ਹਨੌਰੀ ਰਾਤ ਬੜੀ ਤੇਜ਼ੀ ਨਾਲ ਆ ਰਹੀ ਸੀ। ਬਿਜਲੀਆਂ ਦੇ ਚਾਨਣੇ ਤਾਂ ਉਸ ਸਮੇਂ ਹੋਇਆ ਹੀ ਨਹੀਂ ਸੀ ਕਰਦੇ, ਸੰਤਾਂ ਦੇ ਮਨ ਵਿਚ ਫੁਰਨਾ ਸੀ ਕਿਸੇ ਚੰਗੀ ਥਾਂ ਰਾਤ ਕੱਟੀ ਜਾਵੇ ਤੇ ਫੇਰ ਕਿਤੇ ਚੰਗਾ ਥਾਂ ਦੇਖ ਕੇ ਸਤਿਸੰਗ ਕੀਤੇ ਜਾਣ। ਉਹ ਜੈਪੁਰ ਪਹੁੰਚਦੇ ਹਨ, ਉਥੇ ਕੁਝ ਨੌਜ਼ਾਨਾਂ ਸੜਕ ਦੇ ਕੰਢੇ ਉਤੇ ਉਚੇ ਚੌਂਤਰੇ ਤੇ ਬੈਠੇ ਸਨ। ਸੰਤਾਂ ਨੂੰ ਦੂਰੋਂ ਆਉਦਿਆਂ ਦੇਖ ਲਿਆ ਅਤੇ ਮਨ ਵਿਚ ਸ਼ਰਧਾ ਦੀ ਥਾਂ ਸ਼ੇਤਰੀਨੀ ਨੇ ਜਨਮ ਲੈ ਲਿਆ ਅਤੇ ਉਨ੍ਹਾਂ ਨੇ ਸੰਤਾਂ ਨੂੰ misguide (ਗੁਮਗਾਹ) ਕਰਨ ਦਾ ਫੁਰਨਾ ਬਣਾ ਲਿਆ। ਸੰਤ ਜਦੋਂ ਉਨ੍ਹਾਂ ਦੇ ਨੇੜੇ ਪਹੁੰਚਦੇ ਹਨ ਤਾਂ ਉਨ੍ਹਾਂ ਨੇ ਪੁਛਿਆ ਕਿ ਬੱਚਿਓ! ਇਸ ਜੈਪੁਰ ਸ਼ਹਿਰ ਵਿਚ ਕੋਈ ਠਹਿਰਨ ਦੀ ਥਾਂ ਹੈ? ਅਸਾਡੀ ਮੰਡਲੀ ਵਿਚ 40-50 ਦੇ ਕਰੀਬ ਵਿਦਿਆਰਥੀ ਹਨ, ਅਸੀਂ ਕੁਝ ਦਿਨ ਠਹਿਰ ਕੇ ਸਤਿਸੰਗ ਕਰਨਾ ਚਾਹੁੰਦੇ ਹਾਂ। ਉਨ੍ਹਾਂ ਬੱਚਿਆਂ ਨੇ ਕਿਹਾ ਕਿ

ਉਹ ਦੇਖੋ ਮਹਾਰਾਜ! ਸਾਮ੍ਰਾਣੇ ਕਿੱਡੀ ਵੱਡੀ ਕੋਠੀ ਹੈ, ਆਲੋ-ਦੁਆਲੇ ਜੋ ਵਿਰਾਨ ਬਾਗ ਹੈ, ਉਹ ਸੰਭਾਲ ਨਾ ਹੋਣ ਕਰਕੇ ਉਜਾੜ ਲਗਦਾ ਹੈ ਪਰ ਕੋਠੀ ਬਹੁਤ ਵਧੀਆ ਹੈ ਉਸ ਵਿਚ ਤਕਗੀਬਨ 15-20 ਕਮਰੇ ਹਨ। ਇਸ ਸ਼ਹਿਰ ਦੇ ਲੋਕਾਂ ਨੇ ਇਹ ਸਾਧੂਆਂ ਦੇ ਠਹਿਰਨ ਵਾਸਤੇ ਬਣਾਈ ਹੈ। ਤੁਸੀਂ ਜਿੰਨੀ ਦੇਰ ਜੀਅ ਕਰੋ ਰਹਿ ਸਕਦੇ ਹੋਏ।

ਸੰਤ ਉਸ ਕੋਠੀ ਵਿਚ ਚਲੋ ਗਏ। ਆਪ ਤ੍ਰਿਕਾਲਦਰਸ਼ੀ ਸਨ, ਆਪ ਨੇ ਇਕ ਦਮ ਜਾਣ ਲਿਆ ਕਿ ਇਸ ਕੋਠੀ ਵਿਚ ਬਦਰੂੰਹਾਂ ਦਾ ਵਾਸਾ ਹੈ, ਉਹ ਐਨੀਆਂ ਵਿਕਰਾਲ ਹਨ ਕਿ ਕਿਸੋ ਬੰਦੇ ਨੂੰ ਇਥੇ ਬਿਲਕੁਲ ਨਹੀਂ ਠਹਿਰਨ ਦਿੰਦੀਆਂ। ਇਨ੍ਹਾਂ ਬੱਚਿਆਂ ਨੇ ਅਸਾਡੇ ਨਾਲ ਮਸਖਰੀ ਕੀਤੀ ਹੈ। ਕਿਉਂਕਿ ਉਹ ਇਸ ਕੋਠੀ ਵਿਚ ਹੁਣ ਪਹੁੰਚ ਚੁਕੇ ਸਨ ਇਸ ਲਈ ਉਥੋਂ ਜਾਣਾ ਵੀ ਨਹੀਂ ਸੀ ਸੋਭਦਾ। ਆਪ ਨੇ ਸਾਰੇ ਕਮਰੇ ਧੁਆ ਲਏ, ਕੋਠੀ ਵਿਚ ਕੋਈ ਵੀ ਮਾਲਕ ਨਹੀਂ ਸੀ, ਤਾਲਾ ਕੋਈ ਨਹੀਂ ਸੀ ਲੰਗਿਆ ਹੋਇਆ, ਕੇਵਲ ਕੁੰਡੇ ਲੱਗੇ ਹੋਏ ਸਨ। ਉਹ ਵੀ ਕੋਈ ਭਲਾ ਪੁਰਸ਼ ਐਨੀ ਕੁ ਸੰਭਾਲ ਕਰਦਾ ਹੋਣਾ ਹੈ। ਆਪ ਨੇ ਜਲ ਨਾਲ ਕੋਠੀ ਦੇ ਇਰਦ-ਗਿਰਦ ਦੀ ਸਫ਼ਾਈ ਕਰਕੇ ਉਸ ਨੂੰ ਇਕ ਨਵਾਂ ਦਿੱਥਾ ਦੇ ਦਿਤਾ। ਹਨੁੰਗ ਹੋ ਗਿਆ। ਸੰਤ ਅਕਾਸ਼ ਬਿਰਤੀ ਵਾਲੇ ਸਨ। ਸਹਿਜ ਨਾਲ ਹੀ ਜੇ ਕਥ ਆ ਜਾਵੇ ਤਾਂ ਛਕ ਲੈਂਦੇ ਸਨ ਨਹੀਂ ਤਾਂ ਵਾਹਿਗੁਰੂ ਦਾ ਭਾਣਾ ਮੰਨ ਕੇ ਦਿਨ ਲੰਘਾ ਲੈਂਦੇ ਸਨ। ਅੱਜ ਵੀ ਸਵੇਰੇ ਤੋਂ ਕੁਛ ਖਾਣ ਲਈ ਨਹੀਂ ਸੀ ਆਇਆ। ਉਸ ਵੇਲੇ ਸੰਤਾਂ ਨੇ ਸਾਰਿਆਂ ਨੂੰ ਇਕੱਠਾ ਕੀਤਾ ਅਤੇ ਕਿਹਾ ਕਿ ਪ੍ਰੇਮੀਓ! ਇਨ੍ਹਾਂ ਬੱਚਿਆਂ ਨੂੰ ਅਸਾਡੇ ਨਾਲ ਮਸਖਰੀ ਕੀਤੀ ਹੈ, ਇਸ ਕੋਠੀ ਵਿਚ ਕੋਈ ਨਹੀਂ ਠਹਿਰ ਸਕਦਾ ਕਿਉਂਕਿ ਇਸ ਵਿਚ ਐਨੀਆਂ ਵਿਕਰਾਲ ਰੂਹਾਂ ਰਹਿੰਦੀਆਂ ਹਨ ਜਿਨ੍ਹਾਂ ਦੀ ਦੁਰਗੰਧ ਨਾਲ ਦਮ ਘੁਟਦਾ ਜਾਂਦਾ ਹੈ। ਹੁਣ ਆਪਾਂ ਆ ਤਾਂ ਗਏ, ਰੈਣ ਬਸੇਰਾ ਕਰਨ ਲਈ ਆਪਾਂ ਨੂੰ ਬਹੁਤ ਸਾਵਧਾਨ ਹੋਣ ਦੀ ਜ਼ਰੂਰਤ ਹੈ। ਬਿਰਾਜਣ ਤੋਂ ਪਹਿਲਾਂ ਕੀਰਤਨ ਸੋਹਿਲੇ ਦਾ ਪਾਠ ਬਹੁਤ ਸਾਵਧਾਨੀ ਨਾਲ ਕਰਨਾ ਚਾਹੀਦਾ ਹੈ ਅਤੇ ਸਿਮਰਨ ਕਰਦਿਆਂ ਜਦੋਂ ਨੀਂਦ ਬਹੁਤ ਤੰਗ ਕਰਨ ਲਗ ਜਾਵੇ ਫੇਰ ਥੋੜ੍ਹੀ ਦੇਰ ਤਕ ਬਿਰਾਜ ਜਾਇਓ ਅਤੇ ਅੰਮ੍ਰਿਤ ਵੇਲੇ 2 ਵਜੇ ਉਠ ਕੇ ਇਸ਼ਨਾਨ ਕਰਨਾ ਹੈ। ਅਸੀਂ ਦੇਖ ਲਿਆ ਹੈ ਕਿ ਪਾਣੀ ਇਸ ਕੋਠੀ ਵਿਚ ਇਕ ਪਾਸੇ ਦੇ ਨਲਕੇ ਰਾਹੀਂ ਪ੍ਰਾਪਤ ਹੈ। ਨਲਕਾ ਚਲ ਰਿਹਾ ਹੈ। ਤੁਸੀਂ ਪਹਿਲਾਂ ਪਾਣੀ ਲੈ ਕੇ ਆਏ ਹੀ ਹੋ। ਸੋ ਇਸ ਤਰ੍ਹਾਂ ਦੇ ਨਾਲ ਸਭ ਨੇ ਸਾਵਧਾਨੀ ਨਾਲ ਬਾਣੀ ਤੇ ਸਿਮਰਨ ਕੀਤਾ। ਕੀਰਤਨ ਸੋਹਿਲਾ ਪੜ੍ਹਿਆ।

ਇਥੇ ਮੈਂ ਇਕ ਗੱਲ ਦਸਣੀ ਕੁਥਾਂ ਨਹੀਂ ਸਮਝਾਂਗਾ, ਕਿਉਂਕਿ ਪ੍ਰਸੰਗ ਕੀਰਤਨ ਸੋਹਿਲੇ ਦਾ ਆ ਗਿਆ ਹੈ। ਇਸ ਦੀ ਕੀ ਵਿਸ਼ੇਸ਼ਤਾ ਹੈ ਇਸ ਨੂੰ ਆਪਾਂ ਵਿਚਾਰਨਾ ਹੈ। ‘ਕੀਰਤਨ ਸੋਹਿਲਾ’ ਸੌਣ ਸਮੇਂ ਜਦੋਂ ਰਾਤ ਨੂੰ ਨੀਂਦ ਵਿਚ ਜਾਣਾ ਹੈ, ਦੀ ਛੋਟੀ ਜਿਹੀ ਬਾਣੀ ਹੈ। ਜਿਥੇ ਇਹ ਪ੍ਰਭੂ ਨਾਲ ਪ੍ਰਾਬਨਾ ਰਾਹੀਂ ਇਕਮਿਕ ਹੋਣ ਦੀ ਸੋਝੀ ਬਖਸ਼ਦੀ ਹੈ ਉਥੇ ਜੀਵ ਨੂੰ ਪੇਰਨਾ ਦਿੰਦੀ ਹੈ ਕਿ ਤੁੰ ਇਸ ਸੰਸਾਰ ਵਿਚ ਲਾਹਾ ਖੱਟ ਲੈ। ਜਦੋਂ ਤੁੰ ਸਰੀਰ ਛੱਡ ਕੇ ਉਸ ਦੁਨੀਆਂ ਵਿਚ ਜਾਵੇਂਗਾ, ਜਿਥੇ ਹਰੇਕ ਲਈ ਜਾਣਾ ਜ਼ਰੂਰੀ ਹੈ ਤਾਂ ਉਥੇ ਤੁੰ ਘਾਟੇ ਦਾ ਵਪਾਰੀ

ਬਣ ਕੇ ਨਾ ਜਾਈ, ਲਾਹਾ ਖੱਟ ਕੇ ਜਾਈ। ਗੁਰੂ ਨੂੰ ਮਿਲ ਕੇ ਆਪਣਾ ਕਾਰਜ ਸੰਵਾਰ ਲੈ। ਇਹ ਸੰਸਾਰ ਸੌਸਿਆਂ ਦਾ ਭਰਿਆ ਪਿਆ ਹੈ। ਇਸ ਵਿਚ ਜਿਸ ਨੇ ਆਪਾ ਪਛਾਣ ਲਿਆ ਉਹ ਪਾਰ ਲੰਘ ਜਾਂਦਾ ਹੈ। ਪਰ ਆਪਾ ਪਛਾਨਣ ਲਈ ਸੰਤ ਦੀ ਸੰਗਤ ਦੀ ਬਹੁਤ ਜ਼ਰੂਰਤ ਹੈ। ਇਸ ਬਾਣੀ ਦੇ ਅੰਤਲੇ ਵਾਕਾਂ ਵਿਚ ਆਖਿਆ ਗਿਆ ਹੈ -

ਅੰਤਰਜਾਮੀ ਪੁਰਖ ਬਿਧਾਤੇ ਸਰਧਾ ਮਨ ਕੀ ਪੂਰੇ॥  
ਨਾਨਕ ਦਾਸੁ ਇਹੈ ਸੁਖ ਮਾਰੈ ਮੋ ਕਉ ਕਰਿ ਸੰਤਨ ਕੀ ਪੂਰੇ॥

ਪੰਨਾ - 13

ਬੰਦਰੀ ਕਰਨ ਵਾਲੇ ਮਹਾਂਪੁਰਸ਼ਾਂ ਦੀ ਧੂੜੀ ਨੂੰ ਲੋਚਦਾ ਹੋਇਆ ਜੀਵ ਰਾਤ ਨੂੰ ਆਪਣਾ ਸਰੀਰ ਗੁਰੂ ਦੇ ਹਵਾਲੇ ਕਰਕੇ ਬੇਫਿਕਰ ਹੋ ਕੇ ਸੌਂ ਜਾਂਦਾ ਹੈ। ਆਧੀਆਂ, ਬਿਆਧੀਆਂ, ਉਪਾਧੀਆਂ ਇਸ ਨੂੰ ਤੰਗ ਨਹੀਂ ਕਰਦੀਆਂ। ਮਾੜੇ ਸੁਪਨੇ ਨਹੀਂ ਆਉਂਦੇ, ਗਾੜੀ ਨੀਂਦ ਲੈਣ ਉਪਰੰਤ ਸਵੇਰ ਨੂੰ ਸਿਮਰਨ ਕਰਨ ਉਪਰੰਤ ਬਿਲਕੁਲ ਤਾਜ਼ਾ ਦਿਮਾਗ ਲੈ ਕੇ ਤਤਪਰ ਹੋ ਜਾਂਦਾ ਹੈ ਅਤੇ ਫੇਰ ਬਰਕਤਾਂ ਭਰਿਆ ਦਿਨ ਲੰਘਦਾ ਹੈ।

ਇਸ ਬਾਣੀ ਦੀ ਜੋ ਸ਼ਕਤੀ ਹੈ ਉਸ ਬਾਰੇ ਇਸ ਤਰ੍ਹਾਂ ਹੈ ਕਿ ਗੁਰੂ ਮਹਾਰਾਜ ਪੰਜਵੇਂ ਪਾਤਸ਼ਾਹ ਜੀ ਪਾਸ ਇਕ ਕਾਬਲ ਕੰਧਾਰ ਤੋਂ ਸੌਦਾਗਰ ਪਹੁੰਚਿਆ। ਉਸ ਨੇ ਆਪ ਨੂੰ ਬਹੁਤ ਪਿਆਰ ਨਾਲ ਨਮਸ਼ਕਾਰ ਕਰਕੇ ਬੰਨਤੀ ਕੀਤੀ ਕਿ ਸੱਚੇ ਪਾਤਸ਼ਾਹ! ਆਪ ਨੂੰ ਅਤੇ ਆਪ ਦੇ ਗੁਰਸਿੱਖਾਂ ਨੂੰ ਸੋਹਣੇ ਘੋੜੇ ਰੱਖਣੇ ਪਸੰਦ ਹਨ। ਵਿਸਾਖੀ ਦੇ ਮੇਲੇ ਉਪਰ ਮੈਂ ਕਾਬਲ ਕੰਧਾਰ ਦੇ ਅਤੇ ਇਰਾਨ ਦੇ ਬਹੁਤ ਸੋਹਣੇ ਘੋੜੇ ਲੈ ਕੇ ਹਰ ਸਾਲ ਆਇਆ ਕਰਦਾ ਹਾਂ। ਆਪ ਦੀ ਕ੍ਰਿਪਾ ਨਾਲ ਮੈਨੂੰ ਬਹੁਤ ਸੋਹਣਾ ਮੁਨਾਫਾ ਹੋ ਜਾਂਦਾ ਹੈ ਜਿਸ ਵਿਚੋਂ ਹਰ ਵਾਰੀ ਮੈਂ ਦਸਵੰਧ ਦੀ ਰਕਮ ਆਪ ਦੇ ਚਰਨਾਂ ਵਿਚ ਭੇਟਾ ਕਰਦਾ ਹਾਂ। ਪਰ ਸੱਚੇ ਪਾਤਸ਼ਾਹ! ਇਕ ਬਹੁਤ ਭਾਰੀ ਵਿਘਨ ਮੇਰਾ ਪਿੱਛਾ ਨਹੀਂ ਛਡਦਾ, ਆਪ ਕ੍ਰਿਪਾ ਕਰਕੇ ਉਸ ਵਿਘਨ ਤੋਂ ਮੈਨੂੰ ਬਲਾਸੀ ਦਿਵਾ ਦੇਵੇ।

ਗੁਰ ਕਾ ਸਬਦੁ ਕਾਟੈ ਕੋਟਿ ਕਰਮ॥

ਪੰਨਾ - 1195

ਕਰੋੜਾਂ ਵਿਘਨ ਉਸ ਨੂੰ ਲਗਦੇ ਹਨ ਜਿਸ ਨੂੰ ਨਾਮ ਭੁੱਲ ਜਾਂਦਾ ਹੈ ਜਿਵੇਂ ਕਿ ਫੁਰਮਾਨ ਹੈ -

ਕੋਟਿ ਬਿਘਨ ਤਿਸੁ ਲਾਗਤੇ ਜਿਸ ਨੋ ਵਿਸਰੈ ਨਾਉ॥

ਨਾਨਕ ਅਨਦਿਨੁ ਬਿਲਪਤੇ ਜਿਉ ਸੁੰਵੈ ਘਰਿ ਕਾਉ॥

ਪੰਨਾ - 524

ਆਪ ਕ੍ਰਿਪਾ ਕਰਕੇ ਮੈਨੂੰ ਅਜਿਹਾ ਮੰਤਰ ਦਸੋ ਜਿਸ ਨੂੰ ਪੜ੍ਹਦਾ ਹੋਇਆ ਮੈਂ ਆਪ ਤਕ ਸੁਖੀ-ਸਾਂਦੀ ਪਹੁੰਚ ਜਾਇਆ ਕਰਾਂ। ਸੱਚੇ ਪਾਤਸ਼ਾਹ! ਮੈਂ ਘੋੜੇ ਲੈ ਕੇ ਜੇਹਲਮ ਦਰਿਆ ਲੰਘਦਾ ਹਾਂ, ਉਸ ਵੇਲੇ ਹੀ ਮੇਰੇ ਪਿਛੇ ਚੋਰ ਲਗ ਜਾਂਦੇ ਹਨ। ਮੇਰੀ ਪਾਰਮੂ ਨਿਗ੍ਰਾ ਇਨ੍ਹਾਂ ਚੋਰਾਂ ਨੂੰ ਪਛਾਣ ਵੀ ਜਾਂਦੀ ਹੈ ਕਿ ਇਹ ਮੈਰੇ ਘੋੜੇ ਚੋਰੀ ਕਰਨ ਆਏ ਹਨ ਪਰ ਬਹੁਤ ਰਾਖੀ ਕਰਨ ਦੇ ਬਾਵਜੂਦ ਵੀ ਮੇਰੇ ਕਈ ਚੰਗੇ ਘੋੜੇ ਇਹ ਚੋਰ ਲੈ ਜਾਇਆ ਕਰਦੇ ਹਨ। ਉਸ ਸਮੇਂ ਗੁਰੂ ਮਹਾਰਾਜ ਜੀ ਨੇ ਬਚਨ ਕੀਤਾ ਕਿ ਪਿਆਰਿਓ! ਗੁਰਬਾਣੀ ਜਿਥੇ ਰੂਹਾਨੀ ਸੂਝ ਦਿੰਦੀ ਹੈ ਉਥੇ ਇਹ ਮੰਤਰ ਰੂਪ ਹੋ ਕੇ ਸੰਸਾਰੀ ਜੀਵਾਂ ਦੀਆਂ

ਕਾਮਨਾਵਾਂ ਵੀ ਪੂਰੀਆਂ ਕਰਦੀ ਹੈ। ਜਦੋਂ ਤਕ ਜੀਵ ਉਚੀਆਂ ਮੰਜ਼ਲਾਂ ਵਿਚ ਪ੍ਰਵੇਸ਼ ਨਹੀਂ ਕਰਦਾ -

**ਵਣੁ ਤੁਧੁ ਹੋਰੁ ਜਿ ਮੰਗਣਾ ਸਿਰਿ ਦੁਖਾ ਕੈ ਦੁਖ॥  
ਦੇਰਿ ਨਾਮੁ ਸੰਤੋਖੀਆ ਉਤਰੈ ਮਨ ਕੀ ਭੁਖ॥**

ਪੰਨਾ - 958

ਉਸ ਸਮੇਂ ਤਕ ਉਸ ਦੀਆਂ ਦੁਨੀਆਂ ਦੀਆਂ ਲੋੜਾਂ ਪੂਰੀਆਂ ਨਾ ਹੋਣ ਕਰਕੇ ਉਹ ਮੰਗਦਾ ਹੀ ਰਹਿੰਦਾ ਹੈ। ਜੇ ਉਸ ਦੀਆਂ ਜਾਇਜ਼ ਵਾਸ਼ਨਾਵਾਂ ਪੂਰੀਆਂ ਨਾ ਹੋਣ ਤਾਂ ਭਜਨ ਵਿਚ ਉਸ ਦਾ ਮਨ ਨਹੀਂ ਲਗਦਾ, ਉਸ ਦਾ ਭਜਨ ਕੀਤਾ ਹੋਇਆ ਥਾਂ ਨਹੀਂ ਪਿਆ ਕਰਦਾ। ਇਸ ਕਰਕੇ ਬਾਣੀ ਵਿਚ ਸੱਤਾ ਹੈ ਕਿ ਇਹ ਜੀਵ ਨੂੰ ਅੱਕੜਾਂ ਵਿਚੋਂ ਕੱਢ ਕੇ, ਵਿਘਨਾਂ ਵਿਚੋਂ ਕੱਢ ਕੇ ਉਸ ਦੀਆਂ ਜਾਇਜ਼ ਵਾਸ਼ਨਾਵਾਂ ਪੂਰੀਆਂ ਕਰ ਦਿੰਦੀ ਹੈ। ਜਦੋਂ ਅਸੀਂ ਇਸ ਆਸੇ ਨੂੰ ਸਾਮੁਣੇ ਰੱਖ ਕੇ ਪਾਠ ਕਰਦੇ ਹਾਂ ਤਾਂ ਇਹ ਸ਼ਕਤੀ ਰੂਪ ਹੋ ਕੇ ਸਾਡੀ ਸਹਾਇਤਾ ਕਰਦਾ ਹੈ। ਤੁਸੀਂ ਗੁਰੂ ਦੇ ਸਿੱਖ ਹੋਂ, ਗੁਰੂ ਨਾਲ ਤੁਹਾਡਾ ਪਿਆਰ ਹੈ, ਆਪਣੀ ਕਮਾਈ ਵਿਚੋਂ ਦਸਵੰਧ ਦਿੰਦੇ ਹੋਂ, ਗੁਰੂ ਵੀ ਆਪਣੇ ਸਿੱਖ ਦੀ ਹਰ ਥਾਂ ਰਾਖੀ ਕਰਦਾ ਹੈ। ਉਹ ਸਿੱਖ ਨੂੰ ਅੱਖੀ ਘੜੀ ਨਹੀਂ ਦੇਖਣ ਦਿੰਦਾ, ਇਹ ਉਸ ਦਾ ਬਿਰਦ ਹੈ। ਉਹ ਆਪਣੇ ਪਵਿੱਤਰ ਹੱਥ ਦੀ ਸੱਤਾ ਦੇ ਕੇ ਰਾਖੀ ਕਰਦਾ ਹੈ।

**ਅਉਖੀ ਘੜੀ ਨ ਦੇਖਣ ਦੇਣੀ ਅਪਨਾ ਬਿਰਦੁ ਸਮਾਲੇ॥  
ਹਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪੁਤਿਪਾਲੇ॥**

ਪੰਨਾ - 682

ਦੇਖੋ! ਗੁਰੂ ਨਾਨਕ ਪਾਤਸ਼ਾਹ ਭਾਈ ਮਨਸੁਖ ਦਾ ਜਹਾਜ਼ ਜੋ ਝੱਖੜ ਦੇ ਵਰੋਲਿਆਂ ਕਾਰਨ ਸਮੁੰਦਰ ਵਿਚ ਡੱਬਣ ਲਈ ਤਿਆਰ ਹੀ ਸੀ ਪਰ ਜਦੋਂ ਭਾਈ ਮਨਸੁਖ ਨੇ ਗੁਰੂ ਦੇ ਚਰਨਾਂ ਵਿਚ ਅਰਦਾਸ ਕੀਤੀ, ਆਪਣੇ ਗੁਰੂ ਨੂੰ ਯਾਦ ਕੀਤਾ, ਉਸ ਦਾ ਜਹਾਜ਼ ਸਹਿਜ ਨਾਲ ਹੀ ਲੰਕਾ ਵਿਚ ਪਹੁੰਚ ਗਿਆ। ਗੁਰੂ ਦਾ ਬਿਰਧ ਹੈ ਕਿ ਉਹ ਆਪਣੇ ਸਿੱਖ ਦੀ ਰਾਖੀ ਕਰਦਾ ਹੈ। ਸਾਧਸੰਗਤ ਜੀ! ਇਸ ਸਬੰਧ ਵਿਚ ਗੁਰ ਦਸ਼ਮੇਸ਼ ਪਿਤਾ ਜੀ ਦਾ ਭੁਰਮਾਨ ਹੈ -

**ਗੋਨ ਤੇ ਅਰ ਸੋਗਨ ਤੇ, ਜਲ ਜੋਗਨ ਤੇ ਬਹੁ ਭਾਂਤਿ ਬਚਾਵੈ॥  
ਸੜੁ ਅਨੇਕ ਚਲਾਵਤ ਘਾਵ, ਤਉ ਤਨ ਏਕ ਨ ਲਾਗਨ ਪਾਵੈ॥  
ਰਾਖਤ ਹੈ ਅਪਨੇ ਕਰ ਦੈ ਕਰ, ਪਾਪ ਸ਼ੁੰਹ ਨ ਭੇਟਨ ਪਾਵੈ॥  
ਅੰਰ ਕੀ ਬਾਤ ਕਹ ਕਹ ਤੋ ਸੋਂ, ਸੁ ਪੇਟ ਹੀ ਕੇ ਪਟ ਬੀਚ ਬਚਾਵੈ॥**

**ਅਕਾਲ ਉਸਤਤਿ**

ਗੁਰੂ ਪੰਜਵੇਂ ਪਾਤਸ਼ਾਹ ਉਸ ਸੌਦਾਗਰ ਨੂੰ ਕਹਿਣ ਲੱਗੇ ਕਿ ਗੁਰਮੁਖਾ! ਜਦੋਂ ਤੂੰ ਘੜੇ ਲੈ ਕੇ ਆਇਆ ਕਰੇਂ, ਕੀਰਤਨ ਸੋਹਿਲ ਦਾ ਪਾਠ ਬਹੁਤ ਸਾਵਧਾਨੀ ਨਾਲ ਕਰ ਲਿਆ ਕਰ। ਤੇਰੇ ਸਾਰੇ ਘੜਿਆਂ ਦੇ ਇਹਦ ਗਿਰਦ ਲੋਹੇ ਦਾ ਕੋਟ ਬਣ ਜਾਵੇਗਾ ਅਤੇ ਉਸ ਕੋਟ ਨੂੰ ਸਵੇਰੇ ਜਪੁਜੀ ਸਾਹਿਬ ਦਾ ਪਾਠ ਕਰਕੇ ਬੇਲੂ ਲਿਆ ਕਰ। ਇਹ ਗੱਲ ਆਪਣੇ ਤਕ ਹੀ ਸੀਮਤ ਰੱਖੀਂ, ਕਿਸੇ ਹੋਰ ਨੂੰ ਇਹ ਗੱਲ ਨਾ ਦੱਸੀਂ।

ਇਸ ਤਰ੍ਹਾਂ ਜਦੋਂ ਅਗਲੇ ਸਾਲ ਉਹ ਸੌਦਾਗਰ ਬਹੁਤ ਕੀਮਤੀ ਘੜੇ ਗੁਰੂ ਦਰਬਾਰ ਵਲ ਲੈ ਕੇ ਆ ਰਿਹਾ ਸੀ ਤਾਂ ਉਸ ਦੇ ਜੇਹਲਮ ਲੰਘਦੇ ਹੀ ਚੋਰ ਅਨੇਕਾਂ ਰੂਪ ਧਾਰ ਕੇ ਪਿਛਾ

ਕਰਨ ਲੱਗੇ। ਕਿਸੇ ਨੇ ਸਾਧੂ ਦਾ ਰੂਪ ਧਾਰ ਕੇ ਮਾਲਾ ਫੜੀ ਹੋਈ ਹੈ, ਕਿਸੇ ਨੇ ਕਿਸਾਨ ਦਾ ਰੂਪ ਧਾਰ ਕੇ ਕਿਸਾਨੀ ਸੰਦ ਮੋਢੇ ਤੇ ਰੱਖਿਆ ਹੋਇਆ ਹੈ, ਕੋਈ ਬੈਲਾਂ ਦੇ ਗਲ ਵਿਚ ਹਲ ਪਾ ਕੇ ਘੜਿਆਂ ਦੇ ਨੇੜੇ-ਨੇੜੇ ਘੁੰਮ ਰਿਹਾ ਹੈ ਅਤੇ ਸਭ ਤੋਂ ਚੰਗੇ ਘੜੇ ਦੀ ਪਰਖ ਰੱਖ ਕੇ ਚੋਰੀ ਕਰਨ ਦਾ ਇਗਦਾ ਕਰ ਰਿਹਾ ਹੈ। ਕੋਈ ਚੋਰ, ਵਿਦਵਾਨ ਪੰਡਤ ਬਣਿਆ ਹੋਇਆ ਧਰਮ ਗੰਬਾਂ ਦੇ ਅਰਥ ਸੁਣਾ ਰਿਹਾ ਸੀ। ਸੋ ਇਸ ਤਰ੍ਹਾਂ ਉਹ ਦਿਨ ਵਿਚ ਭੇਤ ਲੈ ਲਿਆ ਕਰਦੇ ਸਨ ਅਤੇ ਰਾਤ ਨੂੰ ਸਾਰੇ ਇਕੱਠੇ ਹੋ ਕੇ ਚੋਰੀ ਦਾ ਕੰਮ ਕਰਿਆ ਕਰਦੇ ਸਨ। ਅੱਜ ਰਾਤ ਨੂੰ ਜਦੋਂ ਉਨ੍ਹਾਂ ਨੇ ਦੇਖਿਆ ਤਾਂ ਕੋਈ ਵੀ ਘੜਾ ਨਜ਼ਰ ਨਹੀਂ ਆਇਆ ਉਸ ਦੀ ਥਾਂ ਤੇ ਲੋਹੇ ਦੀ ਕੰਧ ਨਜ਼ਰੀਂ ਪੈ ਰਹੀ ਸੀ। ਹੱਥਾਂ ਨਾਲ ਕੰਧ ਨੂੰ ਟੋਹ-ਟੋਹ ਕੇ ਦੇਖਦੇ ਹਨ। ਇਸ ਕਰਕੇ ਉਹ ਚੋਰੀ ਨਾ ਕਰ ਸਕੇ। ਜੇਹਲਮ ਤੋਂ ਰਾਵੀ ਦੇ ਕੰਢੇ ਤਕ ਉਹ ਸੌਦਾਗਰ ਦੇ ਨਾਲ ਹੀ ਢੁਰ ਆਏ। ਜਦੋਂ ਉਹ ਸੌਦਾਗਰ ਰਾਵੀ ਪਾਰ ਕਰਕੇ ਅੰਮ੍ਰਿਤਸਰ ਵਲ ਨੂੰ ਮੁੜਿਆ ਤਾਂ ਉਹ ਚੋਰ ਵੀ ਨਾਲ ਹੀ ਦਰਿਆ ਪਾਰ ਕਰਕੇ ਉਸ ਦੇ ਨੇੜੇ ਤੇੜੇ ਹੀ ਚਲ ਰਹੇ ਸਨ। ਇਨ੍ਹਾਂ ਨੇ ਮਨ ਵਿਚ ਫੈਸਲਾ ਕੀਤਾ ਕਿ ਇਹ ਸੌਦਾਗਰ ਹੁਣ ਕੋਈ ਮੰਤਰ ਪੜ੍ਹਦਾ ਹੈ ਇਸ ਤੋਂ ਪੁਛਾਂਗੇ ਕਿ ਕੀ ਮੰਤਰ ਪੜ੍ਹਦਾ ਹੈ, ਭੇਤ ਕੱਢਣਾ ਹੈ। ਜਦੋਂ ਘੜੇ ਰਾਵੀ ਪਾਰ ਹੋ ਗਏ ਤਾਂ ਵਧਾਰੀ ਅਵੇਸਲਾ ਹੋ ਗਿਆ, ਰਾਤ ਨੂੰ ਕੀਰਤਨ ਸੋਹਿਲਾ ਪੜ੍ਹਨ ਵੇਲੇ ਉਸ ਨੂੰ -

**ਗਗਨ ਮੈ ਬਾਲੁ ਰਵਿ ਚੰਦ੍ਰ ਦੀਪਕ ਬਨੇ**

**ਤਰਿਕਾ ਮੰਡਲ ਜਨਕ ਮੱਤੀ॥**

ਪੰਨਾ - 13

ਵਾਲੇ ਸ਼ਬਦ ਵਿਚ ਨੀਂਦ ਆ ਗਈ, ਉਹ ਚੋਰ ਜੋ ਅਜੇ ਵੀ ਇਸ ਦਾ ਪਿਛਾ ਕਰ ਰਹੇ ਸਨ। ਉਨ੍ਹਾਂ ਨੇ ਵੀ ਤਾੜ ਲਿਆ ਕਿ ਅੱਜ ਇਹ ਸੌਦਾਗਰ ਮੰਤਰ ਪੜ੍ਹਨਾ ਭੁੱਲ ਗਿਆ ਹੈ। ਅੱਜ ਅਸਾਡਾ ਦਾਓ ਲਗ ਗਿਆ। ਉਹ ਇਕ ਦਮ ਘੜਿਆਂ ਦੇ ਚਰਨੇ ਪਾਸ ਪਹੁੰਚ ਕੇ ਅਗਾੜੀਂ ਪਛਾੜੀਂ ਲਾਹੁਣ ਲਗ ਗਏ। ਐਨੋਂ ਵਿਚ ਉਸ ਵਧਾਰੀ ਨੂੰ ਜਾਗ ਆ ਗਈ ਉਸ ਨੇ ਫੇਰ ਸਾਵਧਾਨ ਹੋ ਕੇ ਕੀਰਤਨ ਸੋਹਿਲਾ ਪੜ੍ਹ ਦਿਤਾ ਤੇ ਉਹ ਕਿਲਾ ਬਣ ਗਿਆ। ਉਧਰ ਚੋਰਾਂ ਨੇ ਘੜੇ ਖੇਲ੍ਹ ਲਏ ਪਰ ਸਵੇਰੇ ਤੱਕ ਬਾਹਰ ਨਿਕਲਣ ਦਾ ਰਾਹ ਨਾ ਮਿਲਿਆ। ਉਸ ਦਾ ਇਕੋ ਤਰੀਕਾ ਸੀ ਕਿ ਇਸ਼ਨਾਨ ਕਰਕੇ ਜਪੁਜੀ ਸਾਹਿਬ ਪੜ੍ਹਿਆ ਜਾਵੇ। ਜਪੁਜੀ ਸਾਹਿਬ ਪੜ੍ਹਨ ਨਾਲ ਉਹ ਕਿਲਾ ਦੂਰ ਹੋ ਜਾਂਦਾ ਸੀ। ਅੱਜ ਜਦੋਂ ਸੌਦਾਗਰ ਦੇ ਨਾਲ ਆਏ ਰਾਖੇ ਘੜਿਆਂ ਵਲ ਗਏ ਤਾਂ ਕੀ ਦੇਖਦੇ ਹਨ ਕਿ ਘੜਿਆਂ ਦੇ ਮੰਹ ਵਿਚ ਲਗਾਮਾਂ ਪਾਈਂ, ਚੋਰ ਅੱਗੇ ਬੈਠੇ ਹਨ। ਉਨ੍ਹਾਂ ਚੋਰਾਂ ਨੂੰ ਫੜ ਲਿਆ। ਚੋਰਾਂ ਨੇ ਕਿਹਾ ਕਿ ਸਾਨੂੰ ਆਪਣੇ ਵਧਾਰੀ ਪਾਸ ਲੈ ਜਾਵੇ। ਉਸ ਸੌਦਾਗਰ ਦੇ ਪਾਸ ਆ ਕੇ ਚੋਰਾਂ ਨੇ ਸਾਫ-ਸਾਫ ਦਸ ਦਿਤਾ ਕਿ ਸੇਠ ਜੀ! ਅਸੀਂ ਹੀ ਹਾਂ ਜਿਹੜੇ ਹਰ ਸਾਲ ਤੁਹਾਡੇ ਘੜੇ ਚੋਰੀ ਕਰਦੇ ਸਾਂ। ਹੁਣ ਵੀ ਜੇਹਲਮ ਤੋਂ ਅਸੀਂ ਤੁਹਾਡੇ ਪਿਛੇ ਲੱਗੇ ਹੋਏ ਸੀ, ਹੁਣ ਤੁਸੀਂ ਕੋਈ ਮੰਤਰ ਪੜ੍ਹਦੇ ਹੋਏ ਅਤੇ ਘੜਿਆਂ ਦੇ ਦੁਆਲੇ ਕਿਲਾ ਹੋ ਜਾਂਦਾ ਹੈ, ਸਵੇਰ ਵੇਲੇ ਫੇਰ ਪੜ੍ਹਦੇ ਹੋ ਤੇ ਕਿਲਾ ਅੱਖਾਂ ਤੋਂ ਓਹਲੇ ਹੋ ਜਾਂਦਾ ਹੈ। ਕੀ ਤੁਸੀਂ ਦਸ ਸਕਦੇ ਹੋਏ ਕਿ ਤੁਹਾਨੂੰ ਇਹ ਮੰਤਰ ਕਿਥੋਂ ਮਿਲਿਆ ਹੈ ਤਾਂ ਉਸ ਸੇਠ ਨੇ ਕਿਹਾ ਕਿ ਇਹ ਕੀਰਤਨ

(ਬਾਕੀ ਪੰਨਾ 14 ਤੋਂ)

# ਭਗਵਤ ਗੀਤਾ ਦੀ ਚਿਰ-ਸਥਾਈ ਆਤਮ ਵਿਦਿਆ

## PERENNIAL PSYCHOLOGY OF THE BHAG VAD GITA

ਮੂਲ ਲੇਖਕ - ਡਾ. ਸਵਾਮੀ ਰਾਮ ਜੀ  
ਅਨੁਵਾਦਕ - ਡਾ. ਬੀਬੀ ਤੇਜਿੰਦਰ ਮਲਹੋਤਰਾ

(ਲੜੀ ਜੋੜਨ ਲਈ ਦੇਖੋ, ਦਸੰਬਰ ਅੰਕ, ਪੰਨਾ - 31 )

ਜਦੋਂ ਜਗਿਆਸੂ ਨੂੰ ਪਤਾ ਲਗਦਾ ਹੈ ਕਿ ਸੰਸਾਰਕ ਵਸਤੂਆਂ ਬਿਲਕੁਲ ਬੇਅਰਥ ਹਨ, ਇਹ ਮਨੁੱਖ ਨੂੰ ਪ੍ਰਸੰਨ ਨਹੀਂ ਕਰ ਸਕਦੀਆਂ, ਉਸ ਨੂੰ ਪਤਾ ਲੱਗਣ ਲਗਦਾ ਹੈ ਕਿ ਹਉਮੈ ਕੇਂਦਰਤ ਅਰਾਧਨਾ ਬਹੁਤ ਹੀ ਕੇਂਦਰਤ ਹੈ ਇਸ ਦਾ ਲਾਭ ਵੀ ਸੀਮਤ ਹੈ, ਉਹ ਸੋਚਣ ਲਗ ਪੈਂਦਾ ਹੈ, ਮੈਂ ਜ਼ਰੂਰ ਕਿਤੇ ਨਾ ਕਿਤੇ ਕੋਈ ਗਲਤੀ ਕਰ ਰਿਹਾ ਹਾਂ, ਜਾਂ ਤਾਂ ਮੇਰਾ ਪ੍ਰਿਯਾ ਦਾ ਤਰੀਕਾ ਠੀਕ ਨਹੀਂ ਜਾਂ ਮੇਰਾ ਮਨੋਰਥ ਠੀਕ ਨਹੀਂ, ਸੱਚਾ ਸਾਧਕ ਫੇਰ ਹਉਮੈ ਕੇਂਦਰਤ ਅਰਾਧਨਾ ਤਿਆਗ ਦਿੰਦਾ ਹੈ, ਉਹ ਉਚੇਚੇ ਤਰੀਕੇ ਦੀ ਖੋਜ ਕਰਦਾ ਹੈ, ਪਰਮਾਤਮਾ ਕੇਂਦਰਤ ਪ੍ਰਿਯਾ ਸ਼ੁਰੂ ਕਰਦਾ ਹੈ, ਇਸ ਪ੍ਰਭੂ ਸੀਮਤ ਪ੍ਰਿਯਾ ਵਿਚੋਂ ਉਸ ਨੂੰ ਬਹੁਤ ਪ੍ਰਸੰਨਤਾ ਪ੍ਰਾਪਤ ਹੁੰਦੀ ਹੈ, ਜਿਹੜੇ ਇਸ ਮਨੋਰਥ ਨੂੰ ਲੈ ਕੇ ਅਰਾਧਨਾ ਕਰਦੇ ਹਨ, ਉਨ੍ਹਾਂ ਨੂੰ ਸ਼ਕਤੀ ਗਿਆਨ ਅਤੇ ਕਰਮ ਕਰਨ ਦੀ ਸੁਚੱਜਤਾ ਦੇ ਨਾਲ-ਨਾਲ ਜੀਵਨ ਮਨੋਰਥ ਵੀ ਪ੍ਰਗਟ ਹੋ ਜਾਂਦਾ ਹੈ। ਪ੍ਰਭੂ ਕੇਂਦਰਤ ਭਗਤੀ ਵਿਚ ਤੁਸੀਂ ਸਭ ਕਝ ਪੁਮਾਤਮਾ ਉਤੇ ਨਹੀਂ ਛਡਦੇ, ਆਪਣੀਆਂ ਸਾਰੀਆਂ ਜ਼ਿੰਮੇਵਾਰੀਆਂ ਪੁਮਾਤਮਾ ਉਤੇ ਨਹੀਂ ਛਡਦੇ ਪਰ ਅਰਦਾਸ ਕਰਦੇ ਹੋ ਕਿ ਤੁਹਾਨੂੰ ਯਥਾਸ਼ਕਤ ਬਣਾਵੇ ਤੁਸੀਂ ਆਪਣੀਆਂ ਜ਼ਿੰਮੇਵਾਰੀਆਂ ਨਿਭਾਹ ਸਕੋ, ਨਿਸੁਆਰਥੀ ਹੋ ਕੇ ਦੁਸਰਿਆਂ ਦੀ ਸੇਵਾ ਕਰ ਸਕੋ, ਇਹੋ ਜਿਹੀ ਅਰਾਧਨਾ ਨਾਲ ਚੱਤਨਤਾ ਦਾ ਪਸਾਰਾ ਹੁੰਦਾ ਹੈ, ਹਉਮੈ ਕੇਂਦਰਿਤ ਅਰਾਧਨਾ ਨਾਲ ਮਨੁੱਖ ਸੁਆਰਥੀ ਹੋ ਕੇ, ਛੋਟਾ ਹੁੰਦਾ ਜਾਂਦਾ ਹੈ, ਲੋਭੀ ਬਣਦਾ ਹੈ, ਨੀਚ ਬਣਦਾ ਹੈ, ਲਾਪਰਵਾਹ ਹੁੰਦਾ ਜਾਂਦਾ ਹੈ। ਪਰਮਾਤਮਾ ਦੀ ਉਸਤਤੀ ਪ੍ਰਭੂ ਕੇਂਦ੍ਰਿਤ ਪ੍ਰਿਯਾ ਦੀ ਮਿਸਾਲ ਹੈ, ਇਹ ਪੁਮਾਤਮਾ ਦੀ ਮਹਿਸਾ ਹੈ ਇਸ ਵਿਚ ਕੋਈ ਸੁਆਰਥ ਨਹੀਂ। ਇਹ ਇਕ ਨਦੀ ਦੀ ਪੁਕਾਰ ਦੀ ਤਰ੍ਹਾਂ ਹੈ ਜੋ ਸਾਗਰ ਨੂੰ ਮਿਲਣ ਜਾ ਰਹੀ ਹੈ। ਪ੍ਰਭੂ ਕੇਂਦਰਤ ਭਗਤੀ ਮਾਨਵ ਪ੍ਰਭੂ ਨੂੰ ਆਪਣੀ ਸੋਚਣੀ, ਕਥਨੀ, ਕਰਨੀ ਦਾ ਪੱਥਰ ਪਰਦਰਸ਼ਕ, ਆਗੂ, ਨਿਆਈ ਕਰਕੇ ਮੰਨਦਾ ਹੈ।

ਪਾਥਨਾ ਅਤੀ ਲਾਭਦਾਇਕ ਹੈ ਪਰ ਦਵੰਦ ਵੀ ਪੈਦਾ ਕਰਦੀ ਹੈ ਕਿਉਂਕਿ ਇਹ ਪਰਮਾਤਮਾ ਅਤੇ ਆਤਮਾ ਨੂੰ ਵੱਖ ਕਰਦੀ ਹੈ, ਇਹ ਦੋਨੋਂ ਵੱਖ ਹੀ ਰਹਿੰਦੇ ਹਨ। ਮਨੁੱਖ, ਮਨੁੱਖ ਹੀ ਰਹਿ ਕੇ ਉਸਦਾ ਕੋਈ ਪਰਮਾਤਮਾ ਨਾਲ ਮੇਲ ਨਹੀਂ ਹੁੰਦਾ, ਉਹ ਕੇਵਲ ਪਰਮਾਤਮਾ ਦੇ ਨੇੜੇ ਮਹਿਸੂਸ ਕਰਦਾ ਹੈ। ਦਵੰਦ ਦਾ ਭਾਵ ਹੈ ਦੋ, ਦੋ ਨੂੰ ਹੀ ਮੰਨ ਕੇ ਚਲਣਾ, ਇਸ ਗੱਲ ਤੇ ਵਿਦਵਾਨਾਂ ਦਾ ਬੜਾ ਵਾਦ ਵਿਵਾਦ ਹੋਇਆ ਹੈ, ਕੀ ਦਵੰਦ ਨੂੰ ਇਕ ਫਿਲੋਸਫੀ ਮੰਨਣਾ ਚਾਹੀਦਾ ਹੈ? ਦਵੰਦ ਦੀ ਪ੍ਰਮਾਣਿਕਤਾ ਤਰਕ ਗੋਚਰ ਨਹੀਂ ਹੈ, ਦਵੰਦ ਨੂੰ ਸਾਧਨਾ ਦੀ ਇਕ ਮੰਜ਼ਲ, ਇਕ ਪੜਾਅ ਸਮਝਣਾ ਚਾਹੀਦਾ ਹੈ, ਜਿਹੜਾ ਜਗਿਆਸੂ ਨੂੰ ਅਤਿ ਉਚੇ ਗਿਆਨ ਅਤੇ ਪਰਮਾਤਮਾ ਨਾਲ

ਮਿਲਾਪ ਕਰਾਉਂਦਾ ਹੈ। ਸ਼ੁਰੂ-ਸ਼ੁਰੂ ਵਿਚ ਦਵੰਦ ਠੀਕ ਹੈ ਪ੍ਰਵਾਨ ਹੈ ਇਕ ਅਨੁਭਵ ਵਜੋਂ ਜੋ ਆਤਮ ਮਾਰਗ ਤੇ ਉਸ ਇਕ ਦੇ ਮਿਲਾਪ ਲਈ ਜ਼ਰੂਰੀ ਹੈ। (ਭਗਤੀ ਦੋ ਤੋਂ ਸ਼ੁਰੂ ਹੋ ਕੇ ਇਕ ਹੋ ਕੇ ਨਿਬੜਦੀ ਹੈ)

ਦੂਸਰਾ ਰਸਤਾ ਫੁੱਲਾ ਹੈ, ਗੁੜੂ ਅਤੇ ਵਿਵਸਥਿਤ ਹੈ, ਜਗਿਆਸੂਆਂ ਅਤੇ ਯੋਗੀਆਂ ਲਈ ਠੀਕ ਹੈ, ਇਸ ਨੂੰ ਸਮਾਧੀ ਲਾਉਣੀ, ਸਿਮਰਨ ਕਰਨਾ ਕਿਹਾ ਜਾਂਦਾ ਹੈ, ਸਿਮਰਨ ਕਰਕੇ ਸਮਾਧੀ ਲਾ ਕੇ ਅੰਤਰਮੁਖੀ ਹੋ ਕੇ ਵਿਵਸਥਿਤ ਤਰੀਕੇ ਨਾਲ ਉਸ ਇਕ ਦਾ ਪੂਰਨ ਗਿਆਨ ਪ੍ਰਾਪਤ ਹੁੰਦਾ ਹੈ, ਇਹ ਪ੍ਰਿਯਾ, ਅਰਾਧਨਾ ਤੋਂ ਕਿਤੇ ਅੱਗੇ ਜਾਂਦਾ ਹੈ ਇਸ ਨਾਲ ਜੀਵਨ ਦੀਆਂ ਪਰਤਾਂ, ਵੱਖ-ਵੱਖ ਤੌਰਾਂ ਦਾ ਪਤਾ ਲਗਦਾ ਹੈ, ਇਸ ਮਾਰਗ ਤੋਂ ਇਹ ਪਤਾ ਲਗਦਾ ਹੈ ਕਿ ਮਨੁੱਖ ਦੋ ਸੰਸਾਰਾਂ ਦਾ ਵਸਨੀਕ ਹੈ, ਇਕ ਆਪਣੇ ਅੰਦਰ, ਦੂਸਰਾ ਬਾਹਰ। ਇਸ ਨਾਲ ਆਪਣੇ ਆਪ ਉਤੇ ਪੂਰਾ ਕਾਬੂ ਪਾ ਕੇ, ਚੇਤਨਤਾ ਦੇ ਸਰੋਤ ਤਕ ਪਹੁੰਚ ਕੇ ਸੰਸਾਰਕ ਡੀਊਟੀਆਂ ਸੁਚੱਜੀ ਤਰ੍ਹਾਂ, ਨਿਰਸੁਆਰਥੀ ਹੋ ਕੇ ਪਿਆਰ ਨਾਲ ਕਰ ਸਕਦਾ ਹੈ। ਪਿਆਨ ਦੇ ਦੋ ਪੱਖ ਹਨ, ਚੁਪੱਥ ਕਰਕੇ ਧਿਆਨ ਲਗਾਉਣਾ ਅਤੇ ਧਿਆਨ ਨਾਲ ਸੋਚ ਕੇ ਕਰਮ ਕਰਨੇ। ਗੀਤਾ ਦੋਨੋਂ ਹੀ ਦਸਦੀ ਹੈ, ਬਹੁਤ ਸਾਰੇ ਵਿਦਵਾਨ ਇਹ ਨਹੀਂ ਸਮਝਦੇ ਕਿ ਧਿਆਨ ਕਿਵੇਂ ਲਗਾਇਆ ਜਾਵੇ, ਕਿਵੇਂ ਅਭਿਆਸ ਕੀਤਾ ਜਾਵੇ, ਉਹ ਇਹ ਵੀ ਨਹੀਂ ਜਾਣਦੇ ਕਿ ਸਾਧਨਾ ਨਾਲ ਸੋਧਿਆ ਮਨ ਕਿਵੇਂ ਸੁਚੱਜੇ ਢੰਗ ਨਾਲ ਕਰਮ ਕਰਦਾ ਹੈ ਪਰ ਕਰਮ ਯੋਗ ਅਤੇ ਧਿਆਨ ਯੋਗ ਨੂੰ ਨਖੇਡਿਆ ਨਹੀਂ ਜਾ ਸਕਦਾ। ਜਿਹੜਾ ਚੁਪੱਥ ਕਰਕੇ ਧਿਆਨ ਲਗਾ ਸਕਦਾ ਹੈ ਜਿਸ ਵਿਚ ਇਹ ਕਰਨ ਦੀ ਸਮਰਥਾ ਹੈ ਉਸ ਵਿਚ ਕਰਮ, ਕ੍ਰਿਆ ਸੁਚੱਜੀ ਤਰ੍ਹਾਂ ਡੀਊਟੀਆਂ ਜ਼ਿੰਮੇਵਾਰੀਆਂ ਨਿਭਾਉਣ ਦੀ ਸਮਰੱਥਾ ਵੀ ਹੈ। ਸੁਹਿਰਦਾਤਾ, ਸਚਾਈ, ਮਨ ਦੀ ਪਵਿੱਤਰਤਾ, ਅਰਾਧਨਾ ਲਈ ਅਤਿ ਲੋੜੀਂਦੇ ਹਨ ਪਰ ਧਿਆਨ ਲਈ, ਚੁਪੱਥ, ਸਾਹ ਨੂੰ ਨਿਰੰਤਰ ਰੱਖਣਾ, ਇੰਦ੍ਰੀਆਂ ਤੇ ਕਾਬੂ ਰੱਖਣਾ, ਮਨ ਨੂੰ ਸ਼ਾਂਤ ਰੱਖਣਾ, ਅਚੇਤ ਮਨ ਤੋਂ ਪਰੇ ਉਚੇ ਜਾਣਾ, ਅੰਤ ਵਿਚ ਸ਼ਾਂਤੀ ਦੀ ਸਥਿਤੀ ਸਮਾਧੀ ਵਿਚ ਪਹੁੰਚਣਾ ਬੜੇ ਨਿਯਮ ਬਧ ਪਉੜੀ ਦੇ ਡੰਡੇ ਹਨ।

ਅੱਜਕਲੁ ਬਹੁਤ ਸਾਰੇ ਅਧੂਰੇ ਤਰੀਕੇ ਦੱਸੇ ਜਾ ਰਹੇ ਹਨ, ਵਰਤੇ ਜਾ ਰਹੇ ਹਨ, ਉਨ੍ਹਾਂ ਦੀ ਸੰਚਾਲਕਾਂ ਅਨੁਸਾਰ ਕੇਵਲ ਉਹ ਹੀ ਠੀਕ ਤਰੀਕੇ ਹਨ। ਇਹ ਸਭ ਬੜੇ ਹੀ ਹਾਸੋਹੀਣੇ ਹਨ। ਕੇਵਲ ਪਾਤੰਜਲ ਦਾ ਦਸਿਆ ਗਿਆ ਧਿਆਨ ਲਾਉਣ ਦਾ ਤਰੀਕਾ ਹੀ ਨਿਯਮਬਧ ਹੈ, ਜਿਹੜਾ ਪਉੜੀ ਦਰ ਪਉੜੀ ਸਮਾਧੀ ਤਕ ਪਹੁੰਚਾ ਦਿੰਦਾ ਹੈ, ਇਸ ਵਿਚ ਕੋਈ ਮਜ਼ਹਬ ਨਹੀਂ ਹੈ, ਇਸ ਨੂੰ ਕਿਸੇ ਵੀ ਮਜ਼ਹਬ ਨਾਲ ਜੋੜਨ ਤੋਂ ਭਾਵ ਹੈ ਉਸ ਨੂੰ ਸਾਧਾਰਨ ਬਣਾਉਣਾ, ਇਹ ਕੇਵਲ ਸਮਾਧੀ ਤਕ

ਹੀ ਨਹੀਂ ਪਹੁੰਚਾਉਂਦਾ ਤੁਹਾਡੇ ਸਾਰੇ ਪ੍ਰਸ਼ਨ ਵੀ ਹੱਲ ਕਰਦਾ ਹੈ। ਸਮਾਧੀ ਧਿਆਨ ਦਾ ਮਨੋਰਥ ਹੈ ਪਰ ਉਸ ਉਚ ਅਵਸਥਾ ਵਿਚ ਤੁਹਾਨੂੰ ਕੇਵਲ ਸ਼ਾਂਤੀ ਹੀ ਨਹੀਂ ਮਿਲਦੀ ਤੁਸੀਂ ਉਸ ਵਿਚ ਲੀਨ ਭੀ ਹੋ ਜਾਂਦੇ ਹੋ, ਇਸ ਤਕ ਪਹੁੰਚਣ ਲਈ ਕੋਈ ਪਗਢੰਡੀਆਂ ਨਹੀਂ ਹਨ। ਧਿਆਨ ਇਕ ਸੰਜਮ ਹੈ, ਅਨੁਸ਼ਾਸਨ ਹੈ ਜਿਸ ਦਾ ਅਭਿਆਸ ਪੂਰੇ ਦ੍ਰਿੜ੍ਹ ਸੰਕਲਪ ਨਾਲ ਕਰਨਾ ਚਾਹੀਦਾ ਹੈ। ਜੇ ਕੋਈ ਵੀ ਇਸ ਭੌਤਿਕ ਸੰਸਾਰ ਤੋਂ ਉਠ ਕੇ ਸੁਖਸ਼ਮ ਦੀ ਉਡਾਰੀ ਮਾਰਨ ਦਾ ਸੌਂਕ ਰਖਦਾ ਹੋਵੇ ਅਤੇ ਜੀਵਨ ਦੇ ਸ੍ਰੋਤ ਤੇ ਪੁਜਣਾ ਚਾਹੁੰਦਾ ਹੋਵੇ ਉਹ ਸਰੋਤ ਜਿਥੋਂ ਪਵਿੱਤਰ ਚੇਤਨਤਾ ਦਾ ਸਥਾਈ ਤੇਜ਼ ਆਉਂਦਾ ਹੈ, ਉਸ ਲਈ ਧਿਆਨ ਜ਼ਰੂਰੀ ਹੈ।

ਕਮਾਲ ਹੋ ਜਾਂਦਾ ਹੈ ਜਦੋਂ ਧਿਆਨ ਲਾ ਕੇ ਪਉੜੀ ਦਰ ਪਉੜੀ ਤੁਸੀਂ ਉਤੇ ਜਾਂਦੇ ਹੋ, ਧਿਆਨ ਚਿਕਿਤਸਾ ਸਭ ਤੋਂ ਉਤਮ ਚਿਕਿਤਸਾ ਹੈ। ਹਾਂ, ਚਿਕਿਤਸਕ ਨੂੰ ਪਤਾ ਹੋਵੇ ਉਸ ਨੇ ਆਪਣੀ ਚਿਕਿਤਸਾ ਕਿਵੇਂ ਨਿਯਮਬੱਧ ਕਰਕੇ ਵਰਤਣੀ ਹੈ, ਬਾਕੀ ਚਿਕਿਤਸਾ ਤਾਂ ਬਹੁਤ ਬੋੜੀ ਦੇਰ ਲਈ ਆਰਾਮਦਾਇਕ ਹੁੰਦੀਆਂ ਹਨ, ਤੁਸੀਂ ਉਨ੍ਹਾਂ ਉਤੇ ਸਦਾ ਲਈ ਨਿਰਭਰ ਹੋ ਜਾਂਦੇ ਹੋ, ਧਿਆਨ ਵਾਲੀ ਚਿਕਿਤਸਾ ਤੁਹਾਨੂੰ ਆਤਮ ਨਿਰਭਰ, ਆਤਮ ਪਰਖੀ, ਆਤਮ ਪੜਤਾਲੀ, ਆਤਮ ਵਿਸ਼ਲੇਸ਼ੀ ਅਤੇ ਆਤਮ ਉਪਲਬਧੀ ਕਾਰਕ ਬਣਾ ਦਿੰਦੀ ਹੈ।

ਅੱਜ ਦੇ ਵਿਦਿਆਰਥੀ ਪੁਛਦੇ ਹਨ, ਕਿੰਨੇ ਦਿਨ, ਕਿੰਨੇ ਮਹੀਨੇ, ਕਿੰਨੇ ਸਾਲ ਸਾਨੂੰ ਇਹ ਸਿਖਿਆ ਲੈਣੀ ਪਵੇਗੀ? ਇਹ ਸਾਰੀਆਂ ਗੱਲਾਂ ਇਸ ਤੇ ਨਿਰਭਰ ਹਨ, ਜਗਿਆਸੂ ਕਿੰਨਾਂ ਸੁਹਿਰਦ ਹੈ, ਦ੍ਰਿੜ੍ਹ ਵਿਸ਼ਵਾਸੀ ਹੈ, ਕਿੰਨੀ ਉਸ ਦੀ ਇਕਸੂਰਤਾ ਇਕਸਾਰਤਾ ਹੈ ਅਤੇ ਕਿੰਨਾ ਨਿਯਮਬੱਧ ਹੈ, ਆਪਣੇ ਅਭਿਆਸ ਵਿਚ, ਗੀਤਾ ਕਰਮ ਕਰਨ ਲਈ ਵੀ ਧਿਆਨ ਤੇ ਜ਼ੋਰ ਦਿੰਦੀ ਹੈ। ਜੀਵਨ ਵਿਚ ਵੀ ਧਿਆਨ ਸਮਾਧੀ ਦੀ ਲੋੜ ਦਸਦੀ ਹੈ। ਅਰਜਨ ਇਹ ਸਿੱਖ ਕੇ ਹੀ ਗਿਆਨ ਦੀ ਪ੍ਰਾਪਤੀ ਕਰਦਾ ਹੈ। ਗੀਤਾ ਦਾ ਗਿਆਨ ਕੇਵਲ ਅਠਾਰ੍ਹਾਂ ਦਿਨ ਚਲਦਾ ਹੈ, ਇਨ੍ਹਾਂ ਅਠਾਰ੍ਹਾਂ ਦਿਨਾਂ ਦੀ ਸਿਖਿਆ ਵਿਚ ਉਹ ਆਤਮ ਗਿਆਨ ਦਿਤਾ ਗਿਆ ਹੈ। ਉਹ ਆਤਮਾ ਜੋ ਸਰਬਵਿਆਪਕ ਹੈ। ਧਿਆਨ ਸਮੇਂ ਨੂੰ ਸੂਨਕਾਰੀ ਬਣਾ ਦਿੰਦਾ ਹੈ ਕਿਉਂਕਿ ਸਮਾਧੀ ਸਮੇਂ, ਸਥਾਨ ਅਤੇ ਕਾਰਨ (three dimensions) ਤੋਂ ਬਹੁਤ ਉਪਰ ਹੈ, ਸਭ ਤੋਂ ਪਹਿਲਾਂ ਜਗਿਆਸੂ ਨੂੰ ਪੁਰਾਣੀਆਂ ਆਦਤਾਂ ਛੱਡਣੀਆਂ ਪੈਣਗੀਆਂ ਆਪਣੇ ਸੰਸਕਾਰਾਂ ਤੋਂ ਉਨ੍ਹਾਂ ਦੇ ਪ੍ਰਭਾਵ ਤੋਂ ਛੁਟਕਾਰਾ ਪਾਉਣਾ ਪਵੇਗਾ, ਕਿਉਂ ਜੋ ਇਹ ਸਭ ਇਸ ਗਸਤੇ ਦੇ ਰੋੜੇ ਹਨ। ਸਮਾਂ ਕਿੰਨਾ ਲਗੇਗਾ? ਇਹ ਜਗਿਆਸੂ ਦੇ ਆਪਣੇ ਵਸ ਹੈ। ਜੇ ਜਗਿਆਸੂ ਅਰਜਨ ਹੋਵੇ, ਗੁਰੂ ਸ੍ਰੀ ਕ੍ਰਿਸ਼ਨ ਹੋਣ ਗਿਆਨ ਤੁਰੰਤ ਹੋਣਾ ਅਵਸ਼ਕ ਹੈ, ਪਰ ਜੇ ਲਗਾਤਾਰ ਧਿਆਨ ਨਾ ਲਗਾਇਆ ਜਾਵੇ, ਹੋਰ ਕਿਸਮ ਦੇ ਅਭਿਆਸ ਕੀਤੇ ਜਾਣ, ਤਰੱਕੀ ਵਿਚ ਵਰਕ ਪੈ ਸਕਦਾ ਹੈ।

ਤੀਸਰਾ ਰਸਤਾ ਹੈ ਚਿੰਤਨ ਦਾ, ਇਸ ਨੂੰ ਕੋਈ ਵਿਰਲਾ ਹੀ ਪ੍ਰਾਪਤ ਕਰਦਾ ਹੈ, ਨਿਰਸੁਆਰਥੀ ਹੋ ਕੇ ਸੁਚੱਜੀ ਤਰ੍ਹਾਂ ਕਰਮ ਕਰਨ ਲਈ ਆਪਣੀ ਰਚਨ ਸ਼ਕਤੀ ਨੂੰ, ਵਿਵੇਕ ਨੂੰ, ਨਿਰਣਾ ਸ਼ਕਤੀ ਨੂੰ ਅਤੇ ਨਿਸ਼ਚੇ ਨੂੰ ਤੀਖਣ ਕਰਨਾ ਪੈਂਦਾ ਹੈ, ਗਿਆਨ ਅੰਦਰੋਂ ਆਉਂਦਾ ਹੈ, ਜਿਹੜਾ ਤੁਸੀਂ ਸੰਸਾਰ ਨੂੰ

ਵੰਡਦੇ ਹੋ, ਸੋਚਣੀ, ਕਰਨੀ ਅਤੇ ਕਬਨੀ ਰਾਹੀਂ, ਚਿੰਤਨ ਕੋਈ ਖਿਲਗੀ ਹੋਈ ਸੋਚ ਨਹੀਂ, ਇਹ ਇਕ ਬਹੁਤ ਹੀ ਸ਼ੁਧ ਅਤੇ ਨਿਸਚਿਤ ਹੁੰਦਾ ਹੈ, ਚਿੰਤਨ ਲਈ ਬੁੱਧੀ ਨੂੰ ਹਰ ਪਾਸਿਓ ਤੀਖਣ ਕਰਨਾ ਪੈਂਦਾ ਹੈ। ਸਿਖਿਅਤ ਬੁੱਧੀ ਨਿਰੋਲ ਚਿੰਤਨ ਹੈ ਅਤੇ ਨਿਰੋਲ ਚਿੰਤਨ ਹੀ ਜਗਿਆਸੂ ਨੂੰ ਸੁਤੰਤਰਤਾ ਤਕ ਪਹੁੰਚਾ ਸਕਦਾ ਹੈ। ਪਹਿਲਾ ਜਗਿਆਸੂ ਸ਼ਾਸਤਰ ਪੜ੍ਹਦਾ ਸੁਣਦਾ ਹੈ, ਗੁਰੂ ਦੀ ਦੇਖ ਰੇਖ ਬ੍ਰਹਮਗਿਆਨੀ ਜੋ ਅਨੁਭਵੀ ਹੈ, ਤੱਤ ਬੇਤਾ ਮਹਾਂਪੁਰਖ ਜਿਹੜਾ ਸਾਰੇ ਤੱਤ ਜਾਣਦਾ ਹੈ, ਜਗਿਆਸੂ ਫੇਰ ਉਸ ਦੀ ਸ਼ਰਣ ਵਿਚ ਜਾਏ। ਮਧੂ ਮੱਖੀ ਦੀ ਤਰ੍ਹਾਂ ਹਰ ਫੁੱਲ ਦੀ ਖਸ਼ਬੂ ਲਵੇ, ਸ਼ਹਿਦ ਇਕੱਠਾ ਕਰੇ ਭਾਵ ਜਿਥੋਂ ਜੋ ਤੱਤ ਮਿਲੇ ਉਸ ਨੂੰ ਇਕੱਠਾ ਕਰੇ, ਪਹਿਲਾਂ ਸਰਵਣ ਕਰੇ ਫੇਰ ਮੰਨਨ ਕਰੋ। ਤੀਸਰੀ ਪਉੜੀ ਫੇਰ ਹੈ ਨਿਧਿਆਸਨ ਦੀ ਜਿਸ ਤੋਂ ਭਾਵ ਹੈ ਗਿਆਨ ਨੂੰ ਅੰਦਰ ਆਤਮ ਸਾਖਸ਼ਾਤ ਕਰ ਲੈਣਾ, ਉਸ ਅਨੁਸਾਰ ਜੀਵਨ ਢਾਲ ਲੈਣਾ, ਇਸ ਪਿਛੋਂ ਸਾਖਸ਼ਾਤਕਾਰ ਦੀ ਪਉੜੀ ਹੈ ਭਾਵ ਸਾਰਾ ਬ੍ਰਹਮਗਿਆਨ ਸਿਮਟ ਕੇ ਤੁਹਾਡੀ ਝੋਲੀ ਵਿਚ ਆ ਜਾਂਦਾ ਹੈ।

ਅਸੀਂ ਸੰਖੇਪ ਵਿਚ ਤਿੰਨ ਮਾਰਗ ਦਸੇ ਹਨ ਹੁਣ ਅਸੀਂ ਅਨੁਸ਼ਾਸਕ ਸੰਜਮ ਦੀ ਮਹਿਤਤਾ ਦਸਦੇ ਹਾਂ। ਸੰਜਮ ਤੋਂ ਬਿਨਾਂ ਕਿਸੇ ਖੇਤਰ ਵਿਚ ਵੀ ਸਫਲਤਾ ਪ੍ਰਾਪਤ ਨਹੀਂ ਕੀਤੀ ਜਾ ਸਕਦੀ, ਸੰਜਮ ਤਿੰਨ ਪਧਰਾਂ ਤੇ ਹੋਣਾ ਚਾਹੀਦਾ ਹੈ, ਸੋਚਣੀ, ਕਬਨੀ ਅਤੇ ਕਰਨੀ, ਮਨੁੱਖ ਸਭ ਕੁਝ ਜਾਣਦਾ ਹੈ ਜੋ ਉਸ ਨੂੰ ਜਾਨਣਾ ਚਾਹੀਦਾ ਹੈ। ਸੰਸਾਰ ਵਿਚ ਕਿਵੇਂ ਰਹਿਣਾ ਹੈ, ਦੁਸਰਿਆਂ ਨਾਲ ਕਿਵੇਂ ਵਰਤਣਾ ਹੈ, ਇਹ ਸਭ ਕੁਝ ਉਸ ਨੂੰ ਸਿਖਾ ਦਿਤਾ ਗਿਆ ਹੈ। ਮਿਸਾਲ ਵਜੋਂ ਕੁਲੀਨ, ਦਿਆਲੂ ਹੋਣਾ ਕਿੰਨਾ ਆਵਸ਼ਕ ਹੈ, ਪਰ ਬਹੁਤ ਵਾਰੀ ਇਹ ਪਤਾ ਨਹੀਂ ਹੁੰਦਾ ਕਿਸ ਤਰ੍ਹਾਂ ਦਿਆਲਤਾ ਕਰਨੀ ਹੈ ਕਿਸ ਤਰ੍ਹਾਂ ਕੁਲੀਨ ਹੋਣਾ ਹੈ, ਭਾਵ ਇਨ੍ਹਾਂ ਨੂੰ ਜੀਵਨ ਵਿਚ ਕਿਵੇਂ ਢਾਲਣਾ ਹੈ, ਕਿਵੇਂ ਇਸ ਦਾ ਅਭਿਆਸ ਕਰਨਾ ਹੈ। ਇਸ ਹੱਦ ਵਾਲੀ ਵਿਆਖਿਆ ਦਾ ਮੰਤਵ ਇਹ ਹੈ ਕਿ ਇਨ੍ਹਾਂ ਮੁੱਖ ਸਿਧਾਂਤਾਂ ਨੂੰ ਕਿਵੇਂ ਜੀਵਨ ਵਿਚ ਢਾਲ ਕੇ ਅਭਿਆਸ ਕਰਨਾ ਹੈ ਜਿਵੇਂ ਕਿ ਮੇਰੇ ਗੁਰੂਦੇਵ ਕਹਿੰਦੇ ਸਨ, “ਸਮਾਂ ਵਿਅਰਥ ਨਾ ਗੁਆਓ, ਇਹ ਨਾ ਸੋਚੋ ਮੈਂ ਕਿਹੜਾ ਮਾਰਗ ਚੁਣਾ, ਕਿਹੜਾ ਮਾਰਗ ਮੇਰੇ ਲਈ ਠੀਕ ਹੋਵੇਗਾ, ਛੇਤੀ ਨਿਰਣਾ ਲਵੇ ਅਤੇ ਚਲ ਪਵੇ ਸ਼ੁਰੂ ਹੋ ਜਾਓ।

ਅਧਿਆਤਮਕ ਸਾਧਨਾ ਲਈ ਮਨ ਤੇ ਅਨੁਸ਼ਾਸਨ ਦੀ ਲੋੜ ਹੈ, ਕਬਨੀ ਅਤੇ ਕਰਨੀ ਦੇ ਅਨੁਸ਼ਾਸਨ ਦੀ ਲੋੜ ਹੈ, ਕਬਨੀ, ਕਰਨੀ ਸੋਚ ਵਿਚ ਪ੍ਰਾਰੰਭਕ ਸੰਜਮ ਨਾਲ ਵੀ ਬਹੁਤ ਵਾਰੀ ਅਲੋਕਿਕ ਅਨੁਭਵ ਹੋ ਜਾਂਦੇ ਹਨ ਜਿਹੜੇ ਕਿ ਆਮ ਲੋਕ ਜਿਹੜੇ ਪੜ੍ਹਦੇ ਰਹਿੰਦੇ ਹਨ, ਗਿਆਨ ਸਾਂਭਦੇ ਰਹਿੰਦੇ ਹਨ ਪਰ ਅਭਿਆਸ ਨਹੀਂ ਕਰਦੇ ਉਨ੍ਹਾਂ ਨੂੰ ਇਹ ਅਨੁਭਵ ਨਹੀਂ ਹੁੰਦੇ। ਬਹੁਤ ਵਾਰੀ ਸੰਤ ਮਹਾਤਮਾ, ਸਵਾਮੀ, ਯੋਗੀ ਜੋ ਬਚਨ ਕਰਨ ਉਹ ਪੂਰੇ ਹੋ ਜਾਂਦੇ ਹਨ, ਉਹ ਪੂਰੇ ਨਿਸ਼ਚੇ ਨਾਲ ਕਹਿੰਦੇ ਹਨ, ਉਹ ਬਹਿਸ ਵਿਚ ਨਹੀਂ ਪੈਂਦੇ, ਉਹ ਕੇਵਲ ਬਚਨ ਕਰਦੇ ਹਨ, ਉਨ੍ਹਾਂ ਨੇ ਤੱਤ ਸਤਿ ਦਾ ਜੀਵਨ ਢਾਲਿਆ ਹੋਇਆ ਹੈ। ਕਈ ਵਾਰੀ ਦੇਖਿਆ ਹੈ ਜਦੋਂ ਮਹਾਂਪੁਰਖ ਬਚਨ

ਕਰਦੇ ਹਨ ਲਗਦਾ ਹੈ ਇਹ ਤਾਂ ਬਹੁਤ ਕਠਿਨ ਹੈ, ਹੋ ਹੀ ਨਹੀਂ ਸਕਦਾ ਪਰ ਥੋੜ੍ਹੀ ਦੇਰ ਪਾ ਕੇ ਦੇਖਿਆ ਹੈ, ਬਿਲਕੁਲ ਉਸ ਤਰ੍ਹਾਂ ਹੀ ਹੁੰਦਾ ਹੈ ਜਿਵੇਂ ਉਨ੍ਹਾਂ ਨੇ ਕਿਹਾ ਹੋਵੇ। ਸੰਜਮ ਵਿਚ ਰਹਿ ਕੇ ਇਹੋ ਜਿਹੇ ਕੌਤਕ ਹੋ ਜਾਣੇ ਕੋਈ ਵੱਡੀ ਗੱਲ ਨਹੀਂ, ਚਮਤਕਾਰ ਓਦੋਂ ਤਕ ਹੀ ਚਮਤਕਾਰ ਹੈ ਜਦੋਂ ਤਕ ਇਹ ਨਾ ਪਤਾ ਲੱਗੇ ਕਿ ਇਹ ਕਿਸ ਤਰ੍ਹਾਂ ਹੋਇਆ, ਤਾਂ ਉਹ ਚਮਤਕਾਰ ਨਹੀਂ ਰਹਿੰਦਾ ਜੇ ਕੋਈ ਆਪਣੀ ਕਥਨੀ ਅਜਾਈਂ ਗਵਾਈ ਜਾਵੇ, ਬਹਿਸ ਕਰੋ, ਬੇਮਤਲਬ ਬੋਲੋ, ਝੂਠ ਬੋਲੋ, ਚੁਭਵੋਂ ਸ਼ਬਦ ਬੋਲੋ, ਬੁਰਾ ਕਰੋ ਕਿਸੇ ਦੇ ਮਜ਼ਹਬ ਦੇ ਵਿਰੁੱਧ ਬੋਲੋ ਤਾਂ ਵਾਕ ਸ਼ਕਤੀ ਦਾ ਪ੍ਰਭਾਵ ਜਾਂਦਾ ਰਹਿੰਦਾ ਹੈ। ਇਸ ਤੋਂ ਉਲਟ ਜੇ ਕੋਈ ਝੂਠ ਨਾ ਬੋਲੋ, ਵਾਕ ਸ਼ਕਤੀ ਵਿਚ ਐਨੀ ਦ੍ਰਿੜ੍ਹਤਾ ਆ ਜਾਵੇਗੀ ਜੋ ਕਹਿਣਗੇ ਸੱਚ ਹੋ ਜਾਵੇਗਾ।

ਇਸ ਤਰ੍ਹਾਂ ਹੀ ਜੇ ਕੋਈ ਆਪਣੀ ਕਰਨੀ ਸੋਧ ਲਵੇ ਉਹ ਨਾ ਕਰੇ ਜੋ ਨਹੀਂ ਕਰਨਾ ਚਾਹੀਦਾ, ਉਹ ਦੇਖੋਗਾ ਕਿ ਕਿਹੜੇ ਕੰਮ ਉਹ ਕਰ ਰਿਹਾ ਹੈ ਉਹ ਬੜੀ ਸੁਚੱਜੀ ਤਰ੍ਹਾਂ ਹੋ ਰਹੇ ਹਨ, ਠੀਕ ਹੋ ਰਹੇ ਹਨ। ਪ੍ਰਸ਼ਨ ਉਠਦਾ ਹੈ ਇਹ ਕਿਵੇਂ ਪਤਾ ਲੱਗੇ ਠੀਕ ਕੀ ਹੈ? ਜਵਾਬ ਹੈ ਕਿ ਆਤਮਾ ਜਾਣਦੀ ਹੈ ਕਿ ਠੀਕ ਕੀ ਹੈ ਗਲਤ ਕੀ ਹੈ, ਚੰਗਾ ਕੀ ਹੈ, ਮੰਦਾ ਕੀ ਹੈ, ਸਹਾਇਕ ਜਾਂ ਹਾਨੀਕਾਰਕ ਕੀ ਹੈ, ਤੁਸੀਂ ਕੇਵਲ ਆਤਮਾ ਨਾਲ ਇਕ ਸੁਰ ਹੋਣਾ ਹੈ ਜਿਹੜੀ ਤੁਹਾਡੀ ਆਗੂ ਹੋ ਕੇ ਪੱਥਰ ਪਰਦਸ਼ਕ ਬਣੀ ਰਹੇ, ਇਸੇ ਨੂੰ ਹੀ ਅੰਤਰ ਝਾਕ ਕੇ ਪ੍ਰਵਾਨਗੀ ਲੈਣੀ ਕਹਿੰਦੇ ਹਨ, ਕੁਝ ਵੀ ਕਰਨ ਤੋਂ ਪਹਿਲਾਂ, ਸਭ ਨੂੰ ਪਤਾ ਹੈ, ਸਭ ਜਾਣਦੇ ਹਨ, ਕੇਵਲ ਅਭਿਆਸ ਦੀ ਲੋੜ ਹੈ, ਅਭਿਆਸ ਕਰਦਿਆਂ ਉਹ ਨਾ ਕਰਨਾ, ਜੋ ਨਹੀਂ ਕਰਨਾ ਚਾਹੀਦਾ, ਉਸ ਲਈ ਅੰਦਰੋਂ ਸੰਕੇਤ ਮਿਲਦੇ ਰਹਿੰਦੇ ਹਨ, ਫੇਰ ਤੁਸੀਂ ਆਤਮਾ ਨਾਲ ਗੱਲਬਾਤ ਕਰ ਸਕਦੇ ਹੋ ਜਿਸ ਨੂੰ ਮਨ ਦੀ ਚੰਚਲਤਾ ਛੋਰ ਨਹੀਂ ਸਕਦੀ। ਇਸ ਤਰ੍ਹਾਂ ਅਭਿਆਸ ਕਰਦਿਆਂ ਤੁਸੀਂ ਜਾਣ ਜਾਓਗੇ ਕਿ ਠੀਕ ਸਲਾਹ ਦੇਣ ਵਾਲਾ ਅੰਦਰ ਹੀ ਹੈ ਹਰ ਇਕ ਦੇ ਅੰਦਰ ਹੈ।

ਸਭ ਤੋਂ ਪਹਿਲਾ ਚੰਗੇ ਅਧਿਆਪਕ ਦਾ ਇਹ ਕਰਤਵ੍ਵ ਹੈ ਕਿ ਉਹ ਆਪਣੇ ਸਿਸ਼ ਨੂੰ ਉਸ ਅੰਦਰ ਬੈਠੇ ਦੀ ਸੋਝੀ ਕਰਾਵੇ ਜਿਹੜਾ ਸੁਤਿਆਂ, ਜਾਗਦਿਆਂ, ਸੁਪਨੇ ਦੇਖਦਿਆਂ ਹਰ ਸਮੇਂ ਨਾਲ ਹੈ। ਜਦੋਂ ਵੀ ਤੁਸੀਂ ਰੋਜ਼ ਦੇ ਝੇਲਿਆਂ ਵਿਚੋਂ ਸਮਾਂ ਕੱਢ ਕੇ ਨਵੇਕਲੇ ਹੋ ਕੇ ਥੋੜ੍ਹੀ ਦੇਰ ਬੈਠੋਂਗੇ, ਸ਼ਾਂਤੀ ਨਾਲ ਅੰਤਰ ਝਾਤੀ ਮਾਰੋਗੇ, ਅੰਦਰ ਵਾਲਾ ਉਪਦੇਸ਼ਕ ਉਪਦੇਸ਼ ਦੇਣ ਲਗ ਪਵੇਗਾ। ਕਿਨਾ ਹੀ ਚੰਗਾ ਹੋਵੇ ਜੇ ਅੱਜ ਦੇ ਚਿਕਿਤਸਕ ਮਨੋਵਿਗਿਆਨਕ ਅਧਿਆਤਮਕ ਆਗੂ, ਪ੍ਰਚਾਰਕ ਇਸ ਅੰਦਰ ਦੇ ਉਪਦੇਸ਼ਕ ਨੂੰ ਜਾਣ ਲੈਣ, ਫੇਰ ਸਿਕਸ਼ਕਾਂ ਨੂੰ, ਜਹਿਆਸੂਆਂ ਨੂੰ, ਮਰੀਜ਼ਾਂ ਨੂੰ ਉਸ ਬਾਰੇ ਦਸ ਕੇ ਉਸ ਤਕ ਪਹੁੰਚਣਾ ਸਿਖਾਉਣ।

ਕਥਨੀ, ਕਰਨੀ ਉਤੇ ਸੰਜਮ ਕਰਕੇ ਉਨ੍ਹਾਂ ਦੀ ਅਸਚਰਜਤਾ ਦੇਖ ਕੇ ਮਾਨਸਿਕ ਸੰਜਮ ਨੂੰ ਸਮਝਣਾ ਚਾਹੀਦਾ ਹੈ। ਜਦੋਂ ਤੁਸੀਂ ਮਨ ਨੂੰ ਕੋਈ ਨਖੇਥੀ ਵਾਲੀ ਗੱਲ ਨਹੀਂ ਸੋਚਣ ਦਿੰਦੇ, ਉਦਾਸ ਨਹੀਂ ਹੋਣ ਦਿੰਦੇ, ਢਹਿੰਦੀ ਕਲਾ ਵਿਚ ਨਹੀਂ ਜਾਣ ਦਿੰਦੇ, ਫੇਰ ਮਨ ਨੂੰ ਖੁਸ਼ੀ ਪ੍ਰਸੰਨ ਰਹਿਣ ਦੀ ਆਦਤ ਪੈ ਜਾਂਦੀ ਹੈ। ਹੌਲੀ-ਹੌਲੀ ਉਹ ਸਹਾਇਕ ਅਤੇ

ਹਾਨੀਕਾਰਕ ਸੋਚਾਂ ਵਿਚ ਨਿਖੇੜ ਕਰਨ ਲਗ ਪੈਂਦਾ ਹੈ। ਉਸ ਨੂੰ ਪਤਾ ਲਗ ਜਾਂਦਾ ਹੈ ਕਿ ਹਾਨੀਕਾਰਕ ਸੋਚਾਂ ਕਿੰਨਾਂ ਸਮਾਂ ਅਜਾਈਂ ਗੁਆ ਦਿੰਦੀਆਂ ਹਨ, ਕਿੰਨੀ ਤਾਕਤ ਵਿਅਰਥ ਚਲੀ ਜਾਂਦੀ ਹੈ। ਇਸ ਤਰੀਕੇ ਨਾਲ ਕੀਤਾ ਗਿਆ ਆਤਮ ਚਿੰਤਨ ਤੁਹਾਨੂੰ ਅਗਲੀ ਪਉੜੀ ਤੇ ਲੈ ਜਾਂਦਾ ਹੈ। ਉਹ ਪ੍ਰਮਾਣ ਦੀ ਪਉੜੀ ਹੈ, ਇਥੇ ਤੁਸੀਂ ਸਾਖ਼ਸੀ ਹੋ ਕੇ ਸਭ ਕੁਝ ਦੇਖਦੇ ਹੋ, ਅੰਦਰ ਵੀ ਬਾਹਰ ਵੀ, ਪਰ ਤੁਸੀਂ ਨਿਰਲੇਪ ਰਹਿਣ ਦੀ ਥਾਂ ਲਿਪਤ ਵੀ ਹੋ ਜਾਂਦੇ ਹੋ, ਬਹਿਸ ਕਰਨ ਲਗ ਪੈਂਦੇ ਹੋ, ਪਰ ਇਸ ਵਿਚ ਕੋਈ ਘਬਰਾਉਣ ਦੀ ਗੱਲ ਨਹੀਂ, ਧੀਰਜ ਰੱਖਣ ਦੀ ਲੋੜ ਹੈ। ਇਸ ਰਸਤੇ ਉਤੇ ਚੱਲਣ ਲਈ ਦ੍ਰਿੜ੍ਹ ਸੰਕਲਪ ਕਰੋ ਕਿ ਕੁਝ ਵੀ ਕਿਉਂ ਨਾ ਹੋਵੇ, ਤੁਸੀਂ ਲਗਾਤਾਰ ਨਿਰੰਤਰ ਅਭਿਆਸ ਕਰੋਗੇ, ਤੁਹਾਡੀ ਤਰੱਕੀ ਲਈ ਇਹ ਬਹੁਤ ਜ਼ਰੂਰੀ ਹੈ। ਇਹ ਅੰਧ ਵਿਸ਼ਵਾਸ ਨਹੀਂ ਹੈ, ਬਹੁਤ ਸਾਰੇ ਕੋਈ ਵੀ ਵਚਨਬੱਧਤਾ ਨਹੀਂ ਕਰਦੇ, ਉਹ ਸੋਚਦੇ ਹਨ ਕਿ ਇਸ ਤਰ੍ਹਾਂ ਨਾ ਕਰਨ ਤੋਂ ਭਾਵ ਹੈ ਗੈਰ ਜ਼ਿੰਮੇਵਾਰ ਹੋਣਾ, ਲਾਪਰਵਾਹ ਹੋਣਾ। ਜਦੋਂ ਤੁਸੀਂ ਬੰਧਨ ਨਹੀਂ ਲਗਾਉਂਦੇ ਇਸ ਤੋਂ ਭਾਵ ਹੈ ਤੁਸੀਂ ਜ਼ਿੰਮੇਵਾਰੀ ਤੋਂ ਡਰਦੇ ਹੋਂ, ਪਰ ਵਾਸਤਵ ਵਿਚ ਅਸਲੀ ਅਜਾਦੀ ਉਦੋਂ ਹੀ ਆਉਂਦੀ ਹੈ ਜਦੋਂ ਤੁਸੀਂ ਭਾਵਾਂ ਤੋਂ, ਸੰਵੇਗਾਂ ਤੋਂ ਮੁਕਤ ਹੋ ਜਾਂਦੇ ਹੋ, ਜ਼ਿੰਮੇਵਾਰੀ ਸ਼ਕਤੀ ਦਿੰਦੀ ਹੈ, ਮਾਨਸਿਕ ਸੰਜਮ ਨਾਲ ਅੰਤਰ ਨੂੰ ਸੰਗਠਨ ਕਰਕੇ ਸੰਵੇਗਿਕ, ਭਾਵਕ ਉਬਲ-ਪੁਬਲ ਅਤੇ ਸਰੀਰਕ ਵਿਕਾਰਾਂ ਨੂੰ ਰੋਕਿਆ ਜਾ ਸਕਦਾ ਹੈ। ਮਾਨਸਿਕ ਅਨੁਸ਼ਾਸਨ ਦੀ, ਮਾਨਸਿਕ ਸੰਜਮ ਦੀ ਮਹੱਤਤਾ ਸਮਝਣ ਤੋਂ ਬਾਦ, ਕਥਨੀ ਅਤੇ ਕਰਨੀ ਦੇ ਸੰਜਮ ਦਾ ਅਭਿਆਸ ਕਰਨ ਮਹੱਤਵ, ਇਹੋ ਜਿਹੇ ਅਨੁਭਵ ਹੁੰਦੇ ਹਨ ਜੋ ਬਿਲਕੁਲ ਸੱਚ ਹੁੰਦੇ ਹਨ, ਆਤਮਾ ਸਾਕਥੀ ਹੁੰਦੀ ਹੈ ਪਰ ਇਸ ਨੂੰ ਚੇਤਨ ਮਨ ਨਹੀਂ ਸਮਝ ਸਕਦਾ। ਮਾਰਗ ਭਾਵੇਂ ਕੋਈ ਵੀ ਹੋਵੇ, ਭਗਤੀ, ਧਿਆਨ, ਚਿੰਤਨ ਸੰਜਮ ਅਤਿ ਲੋੜੀਂਦਾ ਹੈ, ਇਹ ਉਸ ਤਰ੍ਹਾਂ ਹੈ ਜਿਵੇਂ ਇਕ ਪਿਤਾ ਬੱਚੇ ਨੂੰ ਬੜੇ ਪਿਆਰਾ ਨਾਲ ਆਪਣੀਆਂ ਬਾਹੁਂ ਵਿਚ ਲੈ ਕੇ ਰੋਖਿਆ (ਰਾਖੀ) ਕਰਦਾ ਹੈ ਅਤੇ ਪ੍ਰੇਮ ਸੰਦੇਸ਼ ਦਿੰਦਾ ਹੈ।

‘ਚਲਦਾ’

(ਪੰਨਾ 11 ਦੀ ਬਾਕੀ)

ਸੋਹਿਲਾ ਹੈ। ਅਸੀਂ ਉਹ ਪੜ੍ਹਦੇ ਹਾਂ ਜਿਸ ਕਰਕੇ ਸਾਡੇ ਮਾਲ ਧਨ ਦੀ ਰਾਖੀ ਬਾਣੀ ਕਰਦੀ ਹੈ। ਉਨ੍ਹਾਂ ਨੇ ਕਿਹਾ ਕਿ ਸੋਠ ਜੀ! ਹੁਣ ਭਾਵੇਂ ਤੁਸੀਂ ਸਾਨੂੰ ਮਾਰੋ, ਭਾਵੇਂ ਛੱਡੋ ਭਾਵੇਂ ਰਾਜੇ ਪਾਸ ਲਿਜਾ ਕੇ ਰਾਜਦੰਡ ਦਿਵਾਓ ਪਰ ਹੁਣ ਅਸੀਂ ਉਹੋ ਜਿਹੇ ਚੋਰ ਨਹੀਂ ਰਹੇ। ਤੁਹਾਡੇ ਬਚਨ ਸੁਣ ਕੇ ਅਸਾਨੂੰ ਸੋਝੀ ਆਗਈ ਹੈ। ਅਸੀਂ ਸੋਚਦੇ ਹਾਂ ਕਿ ਕਿਉਂ ਨਾ ਅਸੀਂ ਵੀ ਉਸ ਮੁਰਸ਼ਦ ਦੇ ਦਰਸ਼ਨ ਕਰਕੇ ਗੁਰੂ ਧਾਰਨ ਕਰੀਏ। ਅੱਜ ਅਸਾਨੂੰ ਤੇਰੇ ਤੋਂ ਪਤਾ ਲੰਗਿਆ ਹੈ ਕਿ ਕੋਈ ਮੁਰਸ਼ਦ-ਏ-ਕਾਮਲ ਵੀ ਇਸ ਸੰਸਾਰ ਵਿਚ ਹੈਗਾ। ਸਾਨੂੰ ਉਨ੍ਹਾਂ ਦੇ ਚਰਨਾਂ ਵਿਚ ਲੈ ਚਲ, ਅਸੀਂ ਉਸ ਦੇ ਸੇਵਕ ਬਣਨਾ ਹੈ। ਉਸ ਵੇਲੇ ਉਹ ਵਪਾਰੀ ਸਾਰਿਆਂ ਨੂੰ ਗੁਰੂ ਮਹਾਰਾਜ ਜੀ ਪਾਸ ਲੈ ਗਿਆ।

■ ■ ■ ■ ■ ■ ■

## ਚੁਥੇ ਪਹਰਿ ਸਬਾਹ ਕੈ ਸੁਰਤਿਆ ਉਪਜੈ ਚਾਉ ॥

(ਅੰਮ੍ਰਿਤ ਵੇਲੇ ਆਸਾ ਜੀ ਦੀ ਵਾਰ ਦੇ ਕੀਰਤਨ ਦੀ ਸਮਾਪਤੀ ਉਪੰਤ ਕੀਤੇ ਬਚਨ)

### ਨੌਧਾ ਭਗਤੀ

ਭਿੰਨੀ ਰੈਨੜੀਐ ਚਾਮਕਨਿ ਤਾਰੇ ॥  
 ਜਾਗਹਿ ਸੰਤ ਜਨਾ ਮੇਰੇ ਰਾਮ ਪਿਆਰੇ ॥  
 ਰਾਮ ਪਿਆਰੇ ਸਦਾ ਜਾਗਹਿ ਨਾਮੁ ਸਿਮਰਹਿ ਅਨਦਿਨੋ ॥  
 ਚਰਣ ਕਮਲ ਪਿਆਰੁ ਹਿਰਦੈ ਪ੍ਰਭ ਬਿਸਰੁ ਨਾਹੀ ਇਕ ਖਿਨੋ ॥  
 ਤਜਿ ਮਾਨੁ ਮੇਹੁ ਬਿਕਾਰੁ ਮਨ ਕਾ ਕਲਮਲਾ ਦੁਖ ਜਾਰੇ ॥  
 ਬਿਨਵੰਤਿ ਨਾਨਕ ਸਦਾ ਜਾਗਹਿ ਹਰਿ ਦਾਸ ਸੰਤ ਪਿਆਰੇ ॥

ਪੰਨਾ - 459

ਕਿੰਨੀ ਸੋਹਣੀ ਹਵਾ ਰੁਮਕ ਰਹੀ ਹੈ, ਇਸ ਵੇਲੇ ਨਾ ਕੋਈ ਰੌਲਾ ਹੈ, ਲਾਉਡ ਸਪੀਕਰ ਅਜੇ ਮੰਦਰਾਂ, ਗੁਰਦੁਆਰਿਆਂ ਵਿਚ ਬੋਲਣ ਨਹੀਂ ਲੱਗੇ। ਪੂਰਨ ਟਿਕਾਓ ਹੈ, ਤਿੰਨ ਘੰਟੇ ਆਪ ਸਾਰਿਆਂ ਨੇ ਬੈਕੁਠ ਦਾ ਅਨੰਦ ਮਾਣਿਆ ਹੈ, ਮੈਂ ਹੈਰਾਨ ਹੁੰਦਾ ਹਾਂ ਜਦੋਂ ਛੋਟੇ-ਛੋਟੇ ਬੱਚਿਆਂ ਨੂੰ ਦੇਖਦਾ ਹਾਂ ਕਿ ਉਹ ਵੀ ਆਪਣੇ ਮਾਂ ਬਾਪ ਨਾਲ ਸਤਿਸੰਗ ਵਿਚ ਆਉਂਦੇ ਹਨ ਅਤੇ ਤਿੰਨ ਘੰਟੇ ਪੂਰੇ ਧਿਆਨ ਨਾਲ ਸ੍ਰੀ ਆਸਾ ਜੀ ਦੀ ਵਾਰ ਦਾ ਕੀਰਤਨ ਸਰਵਣ ਕਰਦੇ ਹਨ। ਮੈਂ ਛੋਟੇ ਬੱਚਿਆਂ ਨੂੰ ਦੇਖਿਆ ਹੈ ਕਿ ਉਹ ਸ਼ਬਦ ਵਿਚ ਵੀ ਬੋਲਦੇ ਹਨ। ਜਦੋਂ ਮੈਂਨੂੰ ਇਕੱਲੇ ਮਿਲਦੇ ਹਨ ਤਾਂ ਮੈਂ ਉਨ੍ਹਾਂ ਉਪਰ ਇਕ ਪ੍ਰਸ਼ਨ ਕਰਿਆ ਕਰਦਾ ਹਾਂ ਕਿ ਬੇਟਾ! ਤੁਹਾਨੂੰ ਇਕ ਵਜੇ ਜਾਗ ਕਿਵੇਂ ਆ ਗਈ? ਬੱਚੇ ਤਾਂ ਦਿਨ ਚੜ੍ਹੇ ਵੀ ਮਸਾਂ ਜਗਾਈਦੇ ਹਨ, ਦੇਖੋ ਕਿੰਨੀ ਠੰਢ ਪੈ ਰਹੀ ਹੈ, ਦਿਨ ਅਜੇ ਸੱਤ ਵਜੇ ਚੜ੍ਹਨਾ ਹੈ। ਤੁਸੀਂ ਇਸ਼ਨਾਨ ਕਿਵੇਂ ਕਰ ਲੈਂਦੇ ਹੋ?

ਤਾਂ ਉਨ੍ਹਾਂ ਦੇ ਮਾਂ ਬਾਪ ਦਸਦੇ ਹਨ ਕਿ ਬੱਚੇ ਰਾਤ ਨੂੰ ਸੌਣ ਵੇਲੇ ਸਾਡੇ ਨਾਲ ਝਗੜਾ ਕਰਦੇ ਹਨ ਕਿ ਅਸਾਨੂੰ ਘਰ ਛੱਡ ਕੇ ਨਹੀਂ ਜਾਣਾ। ਅਸੀਂ ਵੀ ਸਤਿਸੰਗ ਤੇ ਜਾਣਾ ਹੈ, ਸਾਡੇ ਤੋਂ ਪਹਿਲਾਂ ਹੀ ਨਹਾਉਣ ਲਈ ਬਾਬੂਮ ਵਿਚ ਚਲੇ ਜਾਂਦੇ ਹਨ। ਅਸੀਂ ਪਾਣੀ ਗਰਮ ਕਰਕੇ ਪਾਣੀ ਦਾ ਠਰ ਭੰਨ ਦਿੰਦੇ ਹਾਂ, ਇਹ ਖੁਸ਼ੀ-ਖੁਸ਼ੀ ਇਸ਼ਨਾਨ ਕਰਕੇ ਅਸਾਥੋਂ ਵੀ ਪਹਿਲਾਂ ਸਤਿਸੰਗ ਵਿਚ ਆਉਣ ਲਈ ਤਿਆਰ ਹੋ ਜਾਂਦੇ ਹਨ। ਰਸਤੇ ਵਿਚ ਧੁੰਦ ਹੁੰਦੀ ਹੈ। security ਵਾਲੇ ਬਾਰ-ਬਾਰ ਰੋਕਦੇ ਹਨ ਪਰ ਅਸੀਂ ਇਹ ਕਹਿ ਦਿੰਦੇ ਹਾਂ ਕਿ ਅਸੀਂ ਸਤਿਸੰਗ ਵਿਚ ਜਾਣਾ ਹੈ ਅਤੇ ਦੱਖਣ ਵਲੋਂ ਆਏ ਪੁਲਿਸ ਦੇ ਕਰਮਚਾਰੀ ਹੁਣ ਅਸਾਡੇ ਚਿੱਟੇ ਰੰਗ ਦੇ ਕੱਪੜੇ ਪਾਏ ਦੇਖ ਕੇ ਕਹਿ ਦਿੰਦੇ ਹਨ ਕਿ ਭਾਈ! ਇਹ ਤਾਂ ਕਿਸੇ ਭਜਨ ਪਾਰਟੀ ਵਿਚ ਜਾ ਰਹੇ ਹਨ। ਗੁਰੂ ਮਹਾਰਾਜ ਜੀ ਦਾ ਜੋ ਬਚਨ ਹੈ -

ਝਖੜ੍ਹ ਝਗੜੀ ਮੀਹੁ ਵਰਸੈ ਭੀ ਗੁਰੂ ਦੇਖਣ ਜਾਈ ॥  
 ਸਮੁੰਦ ਸਾਗਰ ਹੋਵੈ ਬਹੁ ਖਾਰਾ ਗੁਰਸਿਖ ਲੰਘਿ ਗੁਰ ਪਹਿ ਜਾਈ ॥

ਪੰਨਾ - 757

ਸੰਤ ਵਰਿਆਮ ਸਿੰਘ ਜੀ  
ਬਾਨੀ ਤੇ ਮੁਖੀ ਵਿ. ਗੁ. ਤੁ. ਮਿਸ਼ਨ।

ਠੀਕ ਇਸੇ ਤਰ੍ਹਾਂ ਦਾ ਵਾਤਾਵਰਣ, ਥਾਂ-ਥਾਂ ਉਪਰ ਲੱਗੇ ਨਾਕਿਆਂ ਨੂੰ ਪਾਰ ਕਰਕੇ ਸਾਇਕਲਾਂ ਅਤੇ ਮੋਟਰ ਸਾਇਕਲਾਂ ਤੇ ਸਵਾਰ ਹੋ ਕੇ ਖੁਲ੍ਹੀ ਹਵਾ ਵਿਚੋਂ ਧੁੰਦ ਵਿਚੋਂ ਨੀਝ ਲਾਉਂਦੇ ਕਿਵੇਂ ਸਤਿਸੰਗ ਵਿਚ ਪਹੁੰਚ ਜਾਂਦੇ ਹਨ ਅਤੇ ਕਿਸ ਤਰ੍ਹਾਂ ਘਰ ਟੋਲ੍ਹ ਲੈਂਦੇ ਹਨ, ਇਹ ਵੀ ਹੈਰਾਨ ਕਰਨ ਵਾਲੀ ਗੱਲ ਹੈ। ਮੈਂ ਤਾਂ ਇਕ ਦਿਨ ਘਰ ਟੋਲ ਰਿਹਾ ਸੀ, ਜਦੋਂ ਮੈਂ ਘਰ ਦੇ ਨੇੜੇ ਪਹੁੰਚਾਂ ਤਾਂ ਆਵਾਜ਼ ਪਿਛਲੇ ਪਾਸੋਂ ਆਉਣ ਲਗ ਜਾਵੇ ਉਪਰ ਨੂੰ ਮੁੜਾ ਤਾਂ ਉਥੇ ਕੁਝ ਵੀ ਨਾ ਹੋਵੇ। ਅਖੀਰ ਇਕ ਪ੍ਰੇਮੀ ਨੇ ਦਸਿਆ ਜੋ ਓਧਰੋਂ ਦੀ ਜਾ ਰਹੇ ਸੀ, ਕਿ ਤੁਸੀਂ ਆਸਾ ਜੀ ਦੀ ਵਾਰ ਤੇ ਜਾਣਾ ਹੈ ਤਾਂ ਇਸ ਰਸਤੇ ਜਾਓ। ਕੀ ਆਖਿਆ ਜਾਏ ਕਿੰਨਾ ਕੁ ਫਲ ਤੁਹਾਨੂੰ ਸਤਿਸੰਗ ਤੇ ਆਉਣ ਦਾ ਮਿਲੇਗਾ। ਗੁਰੂ ਮਹਾਰਾਜ ਨੇ ਤਾਂ ਦਸਿਆ ਹੈ ਕਿ-

ਕਈ ਕੋਟਿਕ ਜਗ ਫਲਾ ਸੁਣਿ ਗਾਵਨਹਾਰੇ ਰਾਮ ॥

ਪੰਨਾ - 546

ਆਪ ਦਾ ਨਾਲ ਹੀ ਫੁਰਮਾਨ ਆਉਂਦਾ ਹੈ -

ਸੇਵਕ ਸਿਖ ਪੁਜਣ ਸਭਿ ਆਵਹਿ

ਸਭਿ ਗਾਵਹਿ ਹਰਿ ਹਰਿ ਉਤਮ ਬਾਨੀ ॥

ਗਾਵਿਆ ਸੁਣਿਆ ਤਿਨ ਕਾ ਹਰਿ ਬਾਇ ਪਾਵੈ

ਜਿਨ ਸਤਿਗੁਰ ਕੀ ਆਗਿਆ ਸਭਿ ਸਭਿ ਕਰਿ ਮਾਨੀ ॥

ਪੰਨਾ - 669

ਕਿੰਨੇ ਧਿਆਨ ਨਾਲ ਤਿੰਨ ਘੰਟੇ ਤੁਸੀਂ ਸਮਾਪਿ ਵਿਚ ਲੀਨ ਹੋਏ-ਹੋਏ ਬਾਣੀ ਸਰਵਣ ਕਰ ਰਹੇ ਸੀ। ਆਪਣੀ ਵਾਗੀ ਸਿਰ, ਆਪਣੇ ਮੁਖ ਤੋਂ ਸ਼ਬਦ ਪੜ੍ਹ ਰਹੇ, ਕੋਈ ਗੱਲਬਾਤ ਨਹੀਂ ਸੀ ਇਕ ਅੰਮ੍ਰਿਤ ਦੀ ਧਾਰਾ ਵਰਸ ਰਹੀ ਸੀ। ਐਉਂ ਲਗਦਾ ਸੀ ਜਿਵੇਂ -

ਝਿਮਿ ਝਿਮਿ ਵਰਸੈ ਅੰਮ੍ਰਿਤ ਧਾਰਾ ॥

ਮਨੁ ਪੈਵੈ ਸੁਨਿ ਸਬਦੁ ਬੀਚਾਰਾ ॥

ਪੰਨਾ - 102

ਅਰਦਾਸ ਹੋ ਗਈ ਉਸ ਪਿਛੋਂ ਗੁਰੂ ਮਹਾਰਾਜ ਦਾ ਹੁਕਮਨਾਮਾ ਸਭ ਨੇ ਸੁਣ ਲਿਆ। ਸਾਰਾ ਹੁਕਮਨਾਮਾ ਮੇਰੇ ਯਾਦ ਨਹੀਂ ਰਹਿੰਦਾ। ਉਹ ਤਾਂ ਮੈਂ ਤਾਂ ਯਾਦ ਰਖਾਂ ਜੇ ਸਾਰੇ ਸ਼ਬਦ ਦੀ ਵਿਚਾਰ ਕਰਨੀ ਹੋਵੇ। ਵਿਚਾਰ ਤਾਂ ਇਕ ਵਾਰ ਦੀ ਹੀ ਨਹੀਂ ਹੁੰਦੀ। ਅੱਜ ਜੋ ਸ਼ਬਦ ਦਾ ਪਹਿਲਾ ਵਾਰ ਹੈ, ਪਹਿਲੀ ਹੀ ਲਾਈਨ ਹੈ ਇਸ ਵਿਚ ਦੋ ਵਿਸ਼ੇ ਵਿਚਾਰ ਕਰਨ ਵਾਲੇ ਹਨ। ਹੁਕਮ ਹੈ -

ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥

ਪੰਨਾ - 683

ਇਸ ਵਿਚ ਨਮਸ਼ਕਾਰ, ਜਿਸ ਨੂੰ ਬੰਧਨਾ ਕਰਕੇ ਦਸਿਆ

ਗਿਆ ਹੈ ਉਸ ਦੀ ਵਿਚਾਰ ਕਰਨੀ ਹੈ। ਦੁਸਰੀ ਹੈ ਗੋਪਾਲ ਦੇ ਗੁਣ ਗਾਉਣ ਦੀ। ਸਾਰਾ ਸ਼ਬਦ ਜੋ ਅਸੀਂ ਵਿਚਾਰ ਕਰੀਏ ਤਾਂ ਉਸ ਵਿਚ ਬਹੁਤ ਸਿਧਾਂਤ ਹਨ, ਇਸ ਦੀ ਵਿਚਾਰ ਕਰਨ ਲਈ ਲਗਾਤਾਰ ਕਿੰਨਿਆਂ ਘੰਟਿਆਂ ਦਾ ਸਮਾਂ ਚਾਹੀਦਾ ਹੈ ਕਿਉਂਕਿ ਇਸ ਵਿਚ ਵੱਡੇ ਭਾਗਾਂ ਨਾਲ ਗੁਰੂ ਦੀ ਪਾਪਤੀ, ਗੁਰੂ ਦੀ ਸੇਵਾ ਕਰਕੇ ਕ੍ਰੋੜਾਂ ਪਾਪਾਂ ਦਾ ਨਾਸ ਮਨ ਗੁਰੂ ਦੇ ਪਿਆਰ ਵਿਚ ਰੰਗਣਾ ਅਤੇ ਉਸ ਦਾ ਫਲ, ਸੋਗ ਦੀ ਅੱਗ ਦੂਰ ਹੋ ਜਾਂਦੀ ਹੈ। ਬਿਖਮ ਸਾਗਰ ਸਾਧੂ ਦੀ ਸੰਗਤ ਕਰਕੇ ਤਰ ਹੁੰਦਾ ਹੈ। ਨਾਮ ਜੋ ਸਭ ਨੂੰ ਨਿਰਭਉ ਕਰ ਦਿੰਦਾ ਹੈ ਉਸ ਦਾ ਜਪਣਾ। ਪਰਾਏ ਧਨ ਦਾ ਲਾਲਚ ਕਰਨ ਦਾ ਨੁਕਸ ਅਤੇ ਹੋਰ ਐਸਾ ਕੋਈ ਪਾਪ ਜਾਂ ਬਦਫੈਲੀ ਨਹੀਂ ਰਹਿੰਦੀ, ਨਾ ਹੀ ਅਵੈੜਾ ਜਮ ਨੇੜੇ ਆਉਂਦਾ। ਤ੍ਰਿਸ਼ਨਾ ਦੀ ਅੱਗ ਪ੍ਰਭੂ ਬੁਝਾ ਦਿੰਦਾ ਹੈ। ਪੂਰਾ ਸ਼ਬਦ ਇਸ ਤਰ੍ਹਾਂ ਹੈ -

**ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ॥ ਰਾਉ॥**

**ਵੱਡੈ ਭਾਗਿ ਭੇਟੇ ਗੁਰਦੇਵਾ॥**

**ਕੋਟਿ ਪਰਾਧ ਮਿਟੇ ਹਰਿ ਸੇਵਾ॥**

**ਚਰਨ ਕਮਲ ਜਾ ਕਾ ਮਨ ਰਾਧੈ॥**

**ਸੋਗ ਅਗਨਿ ਤਿਸੁ ਜਨ ਨ ਬਿਆਧੈ॥**

**ਸਾਗਰੁ ਤਰਿਆ ਸਾਧੂ ਸੰਗੇ॥**

**ਨਿਰਭਉ ਨਾਥੁ ਜਪਹੁ ਹਰਿ ਰੰਗੇ॥**

**ਪਰ ਧਨ ਦੋਖ ਕਿਛੁ ਪਾਪ ਨ ਫੇੜੇ॥**

**ਜਮ ਜੰਦਾਰੁ ਨ ਆਵੈ ਨੇੜੇ॥**

**ਤ੍ਰਿਸ਼ਨਾ ਅਗਨਿ ਪ੍ਰਭਿ ਆਪਿ ਬੁਝਾਈ॥**

**ਨਾਨਕ ਉਧਰੇ ਪ੍ਰਭ ਸਰਣਾਈ॥** ਪੰਨਾ - 683

ਗੁਰੂ ਸਮੁੰਦਰ ਹੈ ਅਤੇ ਚੰਗਿਆਈਆਂ ਰੂਪੀ ਰਤਨਾਂ ਨਾਲ ਭਰਿਆ ਹੋਇਆ ਹੈ, ਪ੍ਰਭੂ ਦੇ ਪਿਆਰੇ ਸੰਤ ਸਤਿਸੰਗ ਰੂਪੀ ਸਾਗਰ ਵਿਚ ਹੰਸਾਂ ਵਾਂਗੂ ਆ ਕੇ ਅੰਮ੍ਰਿਤ ਰੂਪੀ ਮੌਤੀ ਚੁਗਦੇ ਹਨ ਅਤੇ ਕੋਈ ਵੀ ਤਕਲੀਫ, ਅੰਕੜ ਕਿਉਂ ਨਾ ਆ ਜਾਵੇ ਉਹ ਗੁਰੂ ਸਮੁੰਦਰ ਤੋਂ ਦੂਰ ਨਹੀਂ ਜਾਂਦੇ।

**ਗੁਰੂ ਸਾਗਰੁ ਰਤਨੀ ਭਰਪੂਰੇ॥**

**ਅੰਮ੍ਰਿਤ ਸੰਤ ਚੁਗਹਿ ਨਹੀਂ ਦੂਰੇ॥**

**ਹਰਿ ਰਸੁ ਚੌਗ ਚੁਗਹਿ ਪ੍ਰਭ ਭਾਵੈ॥**

**ਸਰਵਰ ਮਹਿ ਹੰਸੁ ਪ੍ਰਨਪਤਿ ਪਾਵੈ॥** ਪੰਨਾ - 685

ਬਾਣੀ ਦੀ ਵਿਸ਼ਾਲਤਾ ਬਾਰੇ ਜੀਵ ਕੁਝ ਵੀ ਨਹੀਂ ਕਹਿ ਸਕਦਾ ਕਿਉਂਕਿ ਬਾਣੀ ਐਨੀ ਉਤਮ ਹੈ ਜਿਸ ਦੀ ਵਿਆਖਿਆ ਕਰਨੀ ਅਤਿ ਮੁਸ਼ਕਲ ਹੈ। ਹੁਣ ਆਪਾਂ ਪਹਿਲੇ ਵਾਕ ਦੀ ਹੀ ਵਿਚਾਰ ਕਰਦੇ ਹਾਂ, ਆਪਣੀ ਸੁਰਤ ਨੂੰ ਅੰਦਰ ਪਿੱਚ ਕੇ ਰੱਖੋ। ਰਸਨਾ ਨਾਲ, ਸ੍ਰਾਸ ਨਾਲ, ਨਾਮ ਦਾ ਜਾਪ ਜਾਗੀ ਰੱਖੋ, ਕੰਨਾਂ ਦੇ ਨਾਲ ਜੋ ਵਿਚਾਰ ਹੈ ਉਸ ਨੂੰ ਸਰਵਣ ਕਰਦੇ ਜਾਓ, ਇਸ ਵਾਕ ਦੇ ਵਿਚ ਹਰੀ ਦਾ ਜਸ ਕਰਨਾ। ਅਤੇ ਨਮਸਕਾਰ ਭਗਤੀ ਦਾ ਜਿਕਰ ਹੈ। ਗੁਰੂ ਮਹਾਰਾਜ ਜੀ ਫੁਰਮਾਨ ਕਰਦੇ ਹਨ ਕਿ -

**ਭਗਤਿ ਨਵੈ ਪਰਕਾਰਾ॥ ਪੰਡਿਤੁ ਵੇਦੁ ਪੁਕਾਰਾ॥**

**ਪੰਨਾ - 71**

ਨੌ ਤਰ੍ਹਾਂ ਦੀ ਭਗਤੀ ਸਿਆਣੇ ਗਿਣਦੇ ਹਨ। ਭਗਤੀ ਦੋ ਤੋਂ ਸ਼ੁਰੂ ਹੁੰਦੀ ਹੈ, ਭਗਤੀ ਨੂੰ ਇਸੇ ਤਰ੍ਹਾਂ ਹੀ ਬਿਆਨਦੇ

ਹਨ ਕਿ ‘ਭੈ+ਗਤੀ’ ਰਹਿ ਕੇ ਰੂਹਾਨੀ ਮਾਰਗ ਉਪਰ ਚਲਦੇ ਰਹਿਣਾ, ਇਹ ਭਗਤੀ ਹੁੰਦੀ ਹੈ। ਇਹ ਦੋ ਤੋਂ ਸ਼ੁਰੂ ਹੁੰਦੀ ਹੈ ਅਤੇ ਭਗਤ ਆਪਣੇ ਪਿਆਰੇ ਦਾ ਰੂਪ ਬਣ ਕੇ ਜਦੋਂ ਅਭੇਦ ਅਵਸਥਾ ਪ੍ਰਾਪਤ ਕਰ ਲੈਂਦਾ ਹਾਂ ਤਾਂ ਇਕ ਵਿਚ ਜਾ ਕੇ ਖਤਮ ਹੁੰਦਾ ਹੈ।

ਇਕ ਥਾਂ ਗੁਰੂ ਅੰਗਦ ਪਾਤਸ਼ਾਹ ਜੀ ਫੁਰਮਾਨ ਕਰਦੇ ਹਨ ਕਿ ਜਿਸ ਨੂੰ ਇਕ ਭਗਤੀ ਵੀ ਪ੍ਰਾਪਤ ਹੋ ਜਾਵੇ ਉਸ ਦਾ ਵੀ ਉਧਾਰ ਹੈ ਜਾਂਦਾ ਹੈ। ਗੁਰੂ ਛੇਵੇਂ ਪਾਤਸ਼ਾਹ ਮਹਾਰਾਜ ਨੂੰ ਸੰਗਤਾਂ ਨੇ ਪਸ਼ਨ ਕੀਤਾ ਕਿ ਮਹਾਰਾਜ! ਆਪ ਗਿਆਨ ਦੀ ਥਾਂ ਭਗਤੀ ਉਪਰ ਬਹੁਤ ਜ਼ੋਰ ਦਿੰਦੇ ਹੋ, ਆਪ ਗਿਆਨ ਦਾ ਹੀ ਪ੍ਰਕਾਸ਼ ਸਾਨੂੰ ਕਿਉਂ ਨਹੀਂ ਕਰਾਉਂਦੇ? ਗੁਰੂ ਮਹਾਰਾਜ ਜੀ ਨੇ ਕਿਹਾ ਕਿ ਪ੍ਰੇਮੀਓ! ਰੂਹਾਨੀ ਨੁਸਖੇ ਗੁਰੂ ਉਵੇਂ ਹੀ ਦਿੰਦਾ ਹੈ ਜਿਵੇਂ ਸਰੀਰਕ ਬਿਸਾਰੀਆਂ ਨੂੰ ਦੂਰ ਕਰਨ ਵਾਸਤੇ ਵੈਦ ਮਰੀਜ਼ਾਂ ਨੂੰ ਦਵਾਈ ਦਿੰਦਾ ਹੈ। ਦੇਖੋ, ਘਿਓ ਕੋਈ ਮਾੜੀ ਚੀਜ਼ ਨਹੀਂ ਹੈ ਜੇ ਇਸ ਨੂੰ ਸਿੱਧਾ ਹੀ ਪੀ ਲਿਆ ਜਾਵੇ ਤਾਂ ਇਹ ਹਜ਼ਮ ਨਹੀਂ ਹੁੰਦਾ ਅਤੇ ਪੇਟ ਵਿਚ ਵਿਕਾਰ ਪੈਦਾ ਕਰ ਦਿੰਦਾ ਹੈ। ਜੇ ਖੰਘ ਵਾਲਾ ਬੰਦਾ ਘੀ ਖਾ ਲਵੇ ਤਾਂ ਉਸ ਨੂੰ ਤੰਦਰਸਤ ਬੰਦਾ ਖੰਡ ਵਿਚ ਪਾ ਕੇ ਖਾ ਲਵੇ ਤਾਂ ਇਹ ਕੋਈ ਵੀ ਵਿਕਾਰ ਪੈਦਾ ਨਹੀਂ ਕਰਦੀ ਅਤੇ ਸਰੀਰ ਨੂੰ ਰਿਸਟ ਪੁਸ਼ਟ ਰੱਖਦੀ ਹੈ। ਇਸੇ ਕਰਕੇ ਸੁਚੱਜਾ ਵੈਦ ਨਬਜ਼ ਦੇਖ ਕੇ ਪਛਾਣ ਜਾਂਦਾ ਹੈ ਕਿ ਇਸ ਨੂੰ ਕਿਹੜੀ ਦਵਾਈ ਦੇਣੀ ਹੈ, ਕਿੰਨੀ ਮਾਤਰਾ ਵਿਚ ਦੇਣੀ ਹੈ। ਇਸ ਤੋਂ ਕਿਹੜੇ-ਕਿਹੜੇ ਸੰਜਮ ਰਖਾਉਣੇ ਹਨ ਤਾਂ ਜਾ ਕੇ ਸਵਸਥਤਾ ਪ੍ਰਾਪਤ ਹੁੰਦੀ ਹੈ।

ਇਸੇ ਤਰ੍ਹਾਂ ਨਾਲ ਗੁਰੂ ਨੂੰ ਦੇਖਣਾ ਪੈਂਦਾ ਹੈ ਕਿ ਅੰਤਸਕਰਣ ਵਿਚ ਕਿਹੜੇ-ਕਿਹੜੇ ਵਿਕਾਰ ਹਨ। ਤਿੰਨ ਵਿਕਾਰ ਬਹੁਤ ਵੱਡੇ ਹੋਇਆ ਕਰਦੇ ਹਨ ਜਿਨ੍ਹਾਂ ਕਰਕੇ ਜੀਵ ਜੰਮਦਾ ਮਰਦਾ ਹਿੰਦਿਆ ਹੈ। ਉਨ੍ਹਾਂ ਨੂੰ ਮਲ, ਵਿਖਸੇਪਤਾ ਅਤੇ ਆਵਰਣ ਆਖਿਆ ਜਾਂਦਾ ਹੈ। ਇਨ੍ਹਾਂ ਤਿੰਨਾਂ ਵਿਕਾਰਾਂ ਦਾ ਇਲਾਜ ਗੁਰੂ ਵੱਖਰੇ-ਵੱਖਰੇ ਢੰਗ ਨਾਲ ਕਰਦਾ ਹੈ। ਮਲ ਦੂਰ ਕਰਨ ਵਾਸਤੇ ਕਰਮ ਦੀ ਜ਼ਰੂਰਤ ਹੈ। ਜਿਸ ਵਿਚ ਸੇਵਾ, ਦਾਨ, ਪਾਠ ਆਦਿ ਜ਼ਰੂਰੀ ਹਨ। ਵਿਖਸੇਪਤਾ ਦੂਰ ਕਰਨ ਵਾਸਤੇ ਸਮਰੱਥ ਗੁਰੂ, ਜਾਗਿਆਸੂ ਤੋਂ ਉਪਾਸ਼ਨਾ ਕਰਾਉਂਦਾ ਹੈ ਅਤੇ ਆਵਰਣ ਦੂਰ ਕਰਨ ਵਾਸਤੇ ਜੋ ਅਉਖਧ ਹੈ ਉਸ ਦਾ ਨਾਮ ਗਿਆਨ ਹੈ। ਜੇ ਰੋਗੀ ਨੂੰ ਘਿਉ ਪਿਲਾ ਦਿਤਾ ਜਾਵੇ ਤਾਂ ਉਸ ਨੂੰ ਖਈ ਰੋਗ ਹੋ ਜਾਂਦਾ ਹੈ। ਇਸ ਤਰ੍ਹਾਂ ਮਲ ਤੇ ਵਿਖਸੇਪਤਾ ਵਾਲੇ ਨੂੰ ਜੇ ਗਿਆਨ ਦੀ ਗੱਲ ਕਰਕੇ ਗਿਆਨ ਮਾਰਗ ਉਪਰ ਚਲਾਇਆ ਜਾਵੇ ਤਾਂ ਉਹ ਵਿਕਾਰੀ ਹੋ ਜਾਂਦਾ ਹੈ, ਨਾਸਤਕ ਹੋ ਜਾਂਦਾ ਹੈ। ਆਪਣੇ ਆਪ ਨੂੰ ਗੁਰੂ ਦੇ ਬਰਾਬਰ ਹੀ ਸਮਝਣ ਲਗ ਜਾਂਦਾ ਹੈ। ਇਥੋਂ ਤਕ ਕਿ ‘ਅੰਹ ਬ੍ਰਹਮਾਸਮੀ’ ਕਹਿੰਦਾ ਹੈ, ਮੈਂ ਹੀ ਰੱਖ ਹਾਂ। ਉਹ ਅਜੇ ਜੀਵ ਭਾਵਨਾ ਵਿਚ ਹੀ ਹੁੰਦਾ ਹੈ ਅਤੇ ਆਪਣੇ ਆਪ ਨੂੰ ਨਰਕਾਂ ਦਾ ਅਧਿਕਾਰੀ ਬਣਾ ਲੈਂਦਾ ਹੈ। ਇਹ ਚੀਜ਼ (ਗਿਆਨ) ਉਸ ਨੂੰ ਮਿਲਦੀ ਹੈ ਜਿਸ ਦੇ ਬਾਰੇ ਗੁਰੂ ਮਹਾਰਾਜ ਜੀ ਦਾ ਫੁਰਮਾਨ ਹੈ -

**ਪਹਿਲਾ ਮਰਣ ਕਬੂਲਿ ਜੀਵਣ ਕੀ ਛੱਡਿ ਆਸ॥**

ਹੋ ਸਭਨਾ ਕੀ ਰੇਣਕਾ ਤਉ ਆਉ ਹਮਾਰੈ ਪਾਸਿ॥  
ਪੰਨਾ - 1102

ਦੂਜੀ ਗੱਲ ਇਹ ਹੈ ਕਿ ਗਿਆਨ ਪੁਰਖ ਰੂਪ ਹੈ। ਪੁਰਖ ਨੂੰ ਇਸਤ੍ਰੀ ਰੂਪ ਮਾਇਆ ਮੋਹ ਲੈਣ ਵਿਚ ਬੜੀ ਸ਼ਕਤੀਸ਼ਾਲੀ ਹੈ। ਕੇਵਲ ਗਿਆਨ ਵਿਚ ਮਾਇਆ ਸੁਟ ਲਿਆ ਕਰਦੀ ਹੈ ਪਰ ਭਗਤੀ ਇਸਤ੍ਰੀ ਰੂਪ ਹੈ, ਇਸਤ੍ਰੀ ਨੂੰ ਇਸਤ੍ਰੀ ਮੋਹ ਨਹੀਂ ਸਕਦੀ। ਇਸ ਕਰਕੇ ਅਸੀਂ ਆਪਣੇ ਜਗਿਆਸੂ ਨੂੰ ਕਰਮ, ਉਪਾਸਨਾ ਅਤੇ ਗਿਆਨ ਦੇ ਰਾਹੀਂ ਪ੍ਰਮ ਪਦ ਦੀ ਪ੍ਰਾਪਤੀ ਕਰਾਉਂਦੇ ਹਾਂ। ਗੁਰੂ ਘਰ ਦੇ ਵਿਚ ਜੋ ਮਰਿਆਦਾ ਹੈ ਜਿਸ ਅਨੁਸਾਰ ਅਸੀਂ ਸੰਸਾਰਕ ਜੀਵਨ ਨਿਭਾਉਣਾ ਹੈ ਉਹ ਇਹ ਹੈ ਕਿ ਵਰਤਣ ਬੈਰਾਗ, ਮੁਖ ਭਗਤੀ, ਨਿਹਚੇ ਗਿਆਨ। ਸੋ ਇਸ ਕਰਕੇ ਭਗਤੀ ਦਾ ਫਲ ਬਹੁਤ ਉਤਮ ਹੁੰਦਾ ਹੈ। ਭਗਤੀ ਰਾਹੀਂ ਗਿਆਨ ਵਿਚ ਪਹੁੰਚਿਆ ਹੋਇਆ ਜਗਿਆਸੂ ਮਜ਼ਬੂਤ ਬੁਨਿਆਦ ਵਾਲੇ ਮਹੱਲ ਵਾਂਗੂੰ ਹੋਇਆ ਕਰਦਾ ਹੈ। ਭਗਤੀ ਤੋਂ ਰਹਿਤ, ਕੇਵਲ ਗਿਆਨ ਰਾਹੀਂ ਪਹੁੰਚਿਆ ਜਗਿਆਸੂ ਉਸ ਮਕਾਨ ਵਿਚ ਬੈਠਾ ਹੈ ਜਿਸ ਦੀ ਨੌਹ ਉਪਰੋਕਾਲੂ ਰੇਤੇ ਉਪਰ ਰੱਖੀ ਹੋਈ ਹੈ, ਉਹ ਮਕਾਨ ਝਖੜਾਂ, ਬਾਰਸਾਂ ਵਿਚ, ਭੁਚਾਲ ਵਿਚ ਕਿਸੇ ਤਰ੍ਹਾਂ ਵੀ ਕਾਇਮ ਨਹੀਂ ਰਿਹਾ ਕਰਦਾ। ਪਰ ਜਿਸ ਦੀ ਬੁਨਿਆਦ ਮਜ਼ਬੂਤ ਹੈ ਉਸ ਨੂੰ ਇਹ ਚੀਜ਼ਾਂ ਨੁਕਸਾਨ ਨਹੀਂ ਪਹੁੰਚਾ ਸਕਦੀਆਂ। ਇਸ ਕਰਕੇ ਗਰਸਿੱਖ! ਅਸੀਂ ਆਪਣੇ ਗੁਰਸਿੱਖਾਂ ਨੂੰ ਭਗਤੀ ਵਲ ਲਾਉਂਦੇ ਹਾਂ। ਭਗਤੀ ਨੌਂ ਤਰ੍ਹਾਂ ਦੀ ਹੁੰਦੀ ਹੈ -

1. ਸ੍ਰਵਣ ਭਗਤੀ - ਬਾਣੀ ਸੁਣਨੀ, ਗੁਰੂ ਦੇ ਮੁਖ ਤੋਂ ਗੁਰ ਸ਼ਬਦ ਦੀ ਵਿਚਾਰ ਸੁਣਨੀ, ਤੱਤ ਸਾਸ਼ਤਰਾਂ ਵਿਚੋਂ ਤੱਤ ਬਚਨ ਸ੍ਰਵਣ ਕਰਨੇ। ਬੈਰਾਗਮਈ ਬਚਨ ਸ੍ਰਵਣ ਕਰਨੇ ਅਤੇ ਆਪਣੇ ਮਨ ਵਿਚ ਬੈਰਾਗ ਪੈਦਾ ਕਰਨਾ। ਸੁਣ ਕੇ ਮੰਣਾ, ਸੁਣਨ ਦੀ ਮਹਿਮਾ ਕਿੰਨੀ ਹੈ -

ਸੁਣਾਏ ਸਿਧ ਪੀਰ ਸੁਰਿ ਨਾਥ॥  
ਸੁਣਾਏ ਧਰਤਿ ਧਵਲ ਆਕਾਸ॥  
ਸੁਣਾਏ ਦੀਪ ਲੋਅ ਪਾਤਾਲ॥  
ਸੁਣਾਏ ਧੋਹਿ ਨ ਸਕੈ ਕਾਲੁ॥  
ਨਾਨਕ ਭਗਤਾ ਸਦਾ ਵਿਗਾਸੁ॥  
ਸੁਣਾਏ ਦੂਖ ਪਾਪ ਕਾ ਨਾਸੁ॥

ਪੰਨਾ - 2

ਇਸ ਤੋਂ ਪਿਛੋਂ ਮੰਨਣ ਦੀ ਅਵਸਥਾ ਆਉਂਦੀ ਹੈ ਜੋ ਕੁਝ ਗੁਰੂ ਦਾ ਬਚਨ ਸਰਵਣ ਕੀਤਾ ਹੈ ਉਸ ਨੂੰ ਪੂਰੀ ਤਰ੍ਹਾਂ ਨਾਲ ਬਗੈਰ ਕਿਸੇ ਸੰਕੇ ਤੋਂ ਪੂਰੀ ਤਰ੍ਹਾਂ ਮੰਨ ਜਾਣਾ, ਉਸ ਦਾ ਮਹਾਤਮ 'ਜਪੁਜੀ ਸਾਹਿਬ' ਦੀਆਂ ਚਾਰ ਪਉੜੀਆਂ ਵਿਚ ਦਰਜ ਹੈ। ਜਿਸ ਤਰ੍ਹਾਂ ਕਿ -

ਮੈਨੈ ਕੀ ਗਤਿ ਕਹੀ ਨ ਜਾਇ॥  
ਜੇ ਕੋ ਕਰੈ ਪਿਛੈ ਪਛਤਾਇ॥  
ਕਾਗਦਿ ਕਲਮ ਨ ਲਿਖਣਹਾਰੁ॥  
ਮੈਨੈ ਕਾ ਬਹਿ ਕਰਨਿ ਵੀਚਾਰੁ॥  
ਐਸਾ ਨਾਮੁ ਨਿਰਜਨੁ ਹੋਇ॥  
ਜੇ ਕੋ ਮੈਨੈ ਜਾਣੈ ਮਨਿ ਕੋਇ॥

ਪੰਨਾ - 3

2. ਦੂਸਰੀ ਕੀਰਤਨ ਭਗਤੀ ਹੋਇਆ ਕਰਦੀ ਹੈ।

ਕਲਯੁੱਗ ਦੇ ਅੰਦਰ ਹੋਰ ਸਾਧਨ ਕਲਯੁੱਗ ਦੇ ਵਿਕਾਰ ਭਰੇ ਅਸਰਾਂ ਨਾਲ ਥਿਰ ਨਹੀਂ ਰਹਿੰਦੇ। ਪਰ ਰੰਗ ਵਿਚ ਰੰਗੇ ਹੋਏ ਜੋ ਹਰੀ ਕੀਰਤਨ ਕਰਨਾ ਹੈ ਉਹ ਐਨਾ ਫਲੀਭੂਤ ਹੁੰਦਾ ਹੈ ਕਿ ਕੀਰਤਨ ਕਰਨ ਵਾਲਾ ਆਪ ਤਾਂ ਤਰਦਾ ਹੀ ਹੈ ਅਤੇ ਆਪਣੀਆਂ ਕੁਲਾਂ ਦਾ ਵੀ ਉਧਾਰ ਕਰ ਦਿੰਦਾ ਹੈ। ਵਾਹਿਗੁਰੂ ਜੀ ਦੀ ਦਰਗਾਹ ਵਿਚ ਪਤਿ ਨਾਲ ਜਾ ਕੇ ਮਾਣ ਪਾਉਂਦਾ ਹੈ ਜਿਸ ਤਰ੍ਹਾਂ ਕਿ ਫੁਰਮਾਨ ਹੈ -

ਕਲਜੁਗ ਮਹਿ ਕੀਰਤਨੁ ਪਰਧਾਨਾ॥

ਗੁਰਮੁਖਿ ਜਪੀਐ ਲਾਇ ਧਿਆਨਾ॥

ਆਪਿ ਤਰੈ ਸਗਲੇ ਕੁਲ ਤਰੇ

ਹਰਿ ਦਰਗਾਹ ਪਤਿ ਸਿਉ ਜਾਇਦਾ॥

ਪੰਨਾ - 1075

ਕੀਰਤਨ ਕਰਨ ਦੇ ਨਾਲ, ਸੁਰਤੀ ਦੀ ਉਡਾਰੀ ਇਕ ਦਮ ਉਚੇ ਮੰਡਲਾਂ ਵਿਚ ਪਹੁੰਚ ਜਾਂਦੀ ਹੈ। ਗੁਰਮਤਿ ਮਾਰਗ ਦੇ ਵਿਚ ਇੜਾ, ਪਿੰਗਲਾ, ਸੁਖਮਨਾ ਦੇ ਲੰਮੇ ਸਫਰ ਵਿਚ ਜਾਣ ਦੀ ਲੋੜ ਨਹੀਂ ਹੈ ਜਿਸ ਦੇ ਅੰਦਰ ਰੁਕਾਵਟਾਂ ਹੀ ਰੁਕਾਵਟਾਂ ਹਨ। ਗੁਰਮਤਿ ਮਾਰਗ ਗੁਹਿਸਤੀਆਂ ਦਾ ਮਾਰਗ ਹੈ ਜਿਨ੍ਹਾਂ ਨੇ ਕਿਰਤ ਵੀ ਕਰਨੀ ਹੈ ਅਤੇ ਜ਼ਿੰਮੇਵਾਰੀਆਂ ਵੀ ਨਿਭਾਉਣੀਆਂ ਹਨ ਅਤੇ ਫੇਰ ਇਸੇ ਜਨਮ ਵਿਚ ਪ੍ਰਮ ਪਦਵੀ ਦੀ ਪ੍ਰਾਪਤੀ ਵੀ ਕਰਨੀ ਹੈ। ਜਦੋਂ ਕਲਜੁਗ ਵਿਚ ਸੁਰਤ ਇਕਾਗਰ ਹੁੰਦੀ ਹੈ ਤਾਂ ਅਸਾਨੂੰ ਲੋੜ ਨਹੀਂ ਕਿ ਭੁਜੰਗਾ ਨਾੜੀ ਦਾ ਮੂੰਹ ਖੋਲ੍ਹੇ, ਪ੍ਰਾਣ, ਉਪਾਨ, ਵਾਯੂ ਨੂੰ ਵੇਧ ਕੇ ਮੂਲਾਧਾਰ ਚੱਕਰ, ਸਵਾਧਿਸ਼ਠਾਨ ਚੱਕਰ, ਮਣੀਪੂਰਕ ਚੱਕਰ, ਅਨਾਹਤ ਚੱਕਰ, ਵਿਸ਼੍ਵਾਸ ਚੱਕਰ, ਆਗਿਆ ਚੱਕਰ ਵਿਚ ਰੁਕਾਵਟਾਂ ਦੂਰ ਕਰਦੇ-ਕਰਦੇ ਪਹੁੰਚੀਏ। ਕੀਰਤਨ ਸੁਣਨ ਸਮੇਂ, ਕਰਨ ਸਮੇਂ ਗੁਰਸਿੱਖ ਦੀ ਸੁਰਤ ਇਕ ਦਮ ਨਾਭੀ ਤੋਂ ਉਠ ਕੇ ਆਗਿਆ ਚੱਕਰ ਨੂੰ ਪਾਰ ਕਰਦੀ ਚੜ੍ਹ ਜਾਂਦੀ ਹੈ ਅਤੇ ਉਹ ਇਸ ਤੋਂ ਵੀ ਉਚੇ ਉਠ ਕੇ 'ਆਤਮ ਮੰਡਲ' ਦੇ ਅੰਨੰਦ ਨੂੰ ਮਾਣਦਾ ਹੈ ਅਤੇ ਉਸ ਦੀ ਘੰਟਿਆ ਬੱਧੀ ਸਮਾਧੀ ਲੱਗੀ ਰਹਿੰਦੀ ਹੈ। ਉਸ ਦਾ ਮਨ ਦਸਮ ਦੁਆਰ ਤਕ ਪਹੁੰਚ ਜਾਂਦਾ ਹੈ ਅਤੇ ਉਸ ਨੂੰ ਪ੍ਰਤੱਖ ਰੂਪ ਵਿਚ ਪ੍ਰਾਪਤੀਆਂ ਹੋਇਆ ਕਰਦੀਆਂ ਹਨ ਜਿਵੇਂ ਕਿ ਫੁਰਮਾਨ ਹੈ -

ਗੁਰਮੁਖਿ ਅੰਤਰਿ ਸਹਜੁ ਹੈ ਮਨੁ ਚਿੰਨੀਆ ਦਸਵੈ ਆਕਾਸਿ॥

ਤਿਥੈ ਉੰਘ ਨ ਭੁਖ ਹੈ ਹਰਿ ਅੰਮ੍ਰਿਤ ਨਾਮੁ ਸੁਖ ਵਾਸੁ॥

ਨਾਨਕ ਦੁਖੁ ਸੁਖੁ ਵਿਆਪਤ ਨਹੀਂ ਜਿਥੈ ਆਤਮ ਰਾਮ ਪ੍ਰਗਾਸੁ॥

ਪੰਨਾ - 1414

ਇਸ ਤੋਂ ਉਪਰ ਕੀਰਤਨ ਰਾਹੀਂ ਸੁਰਤੀ ਨਿਰੰਕਾਰ ਦੇ ਦੇਸ਼ ਸਚਖੰਡ ਵਿਚ ਪਹੁੰਚ ਜਾਂਦੀ ਹੈ ਅਤੇ ਜਗਿਆਸੂ ਸਾਰੀਆਂ ਰੁਕਾਵਟਾਂ ਨੂੰ ਐਉਂ ਪਾਰ ਕਰ ਜਾਂਦਾ ਹੈ ਜਿਵੇਂ ਤੁਫਾਨਾਂ ਦੇ ਭਰੇ ਹੋਏ ਸਮੁੰਦਰ, ਉਚੇ ਪਹਾੜ, ਅਨੇਕਾਂ ਖਾਈਆਂ, ਖੱਡਾਂ ਨੂੰ ਹਵਾਈ ਜਹਾਜ਼ ਪਾਰ ਕਰ ਜਾਂਦਾ ਹੈ। ਇਹੋ ਹਾਲ ਕੀਰਤਨ ਭਗਤੀ ਦਾ ਹੋਇਆ ਕਰਦਾ ਹੈ ਜੋ ਸਭ ਤੋਂ ਪ੍ਰਧਾਨ ਕਹੀ ਜਾਂਦੀ ਹੈ। ਜਿਸ ਦੇ ਮਹਾਤਮ ਬਾਰੇ ਗੁਰੂ ਮਹਾਰਾਜ ਜੀ ਨੇ ਫੁਰਮਾਨ ਕੀਤਾ ਹੈ -

ਕਬੀ ਕੋਟਿਕ ਜਗ ਫਲਾ ਸੁਣਿ ਗਾਵਨਹਾਰੇ ਰਾਮ॥

ਪੰਨਾ - 546

ਕਬੀ ਕਰੋੜ ਜਗਾਂ ਦਾ ਫਲ ਪ੍ਰਾਪਤ ਹੋ ਜਾਂਦਾ ਹੈ।

ਕੀਰਤਨ ਭਗਤੀ ਵਿਚ ਮਿਲ ਕੇ ਹਗੀ ਦੇ ਨਾਮ ਦਾ ਕੀਰਤਨ  
ਵੀ ਕੀਤਾ ਜਾਂਦਾ ਹੈ ਅਤੇ ਹਗੀ ਦੇ ਗੁਣ ਗਾਏ ਜਾਂਦੇ ਹਨ।  
ਕੀਰਤਨ ਦਾ ਐਸਾ ਮਹਾਤਮ ਹੈ ਕਿ ਜਿਥੇ ਕੀਰਤਨ ਹੁੰਦਾ ਹੋਵੇ  
ਉਥੇ ਜਮ੍ਹਾਡਤ ਵੀ ਨੇੜੇ ਨਹੀਂ ਆਉਂਦੇ ਜਿਸ ਤਰ੍ਹਾਂ ਕਿ ਫੁਰਮਾਨ  
ਆਉਂਦਾ ਹੈ -

**ਜਿਹ ਸਾਧੂ ਗੋਬਿਦ ਭਜਨੁ ਕੀਰਤਨੁ ਨਾਨਕ ਨੌਤੁ॥**  
**ਣਾ ਹਉ ਣਾ ਤੂੰ ਣਹ ਛੁਟਹਿ ਨਿਕਾਟਿ ਨ ਜਾਈਅਹੁ ਦੂਤੁ॥**

ਪੰਨਾ - 256

ਧਰਮਰਾਜ ਆਪਣੇ ਦੂਤਾਂ ਨੂੰ ਕਹਿ ਰਿਹਾ ਹੈ ਕਿ ਜਿਥੇ  
ਸਾਧੂ ਲੋਕ ਬੈਠੇ ਹੋਣ ਅਤੇ ਜਿਥੇ ਕੀਰਤਨ ਹੁੰਦਾ ਹੋਵੇ ਉਥੇ  
ਜੇ ਕੋਈ ਪਾਪੀ ਵੀ ਮਰ ਜਾਵੇ ਉਸ ਦੀ ਰੂਹ ਨੂੰ ਲੈਣ ਵਾਸਤੇ  
ਵੀ ਤੁਸੀਂ ਨਹੀਂ ਜਾਣਾ। ਜੇ ਲੈਣ ਗਏ ਤਾਂ ਮੈਂ ਵੀ ਬੰਨਿਆ  
ਜਾਵਾਂਗਾ ਅਤੇ ਤੁਸੀਂ ਵੀ ਬੰਨੇ ਜਾਵੋਂਗੇ। ਪ੍ਰਭੂ ਵਲੋਂ ਭਗਵਤ  
ਸਕੰਧ ਛੇ, ਅਧਿਆਏ ਤਿੰਨ ਵਿਚ ਵੀ ਆਉਂਦਾ ਹੈ ਕਿ  
ਯਮਰਾਜਾ ਦੂਤਾਂ ਨੂੰ ਕਹਿੰਦੇ ਹਨ ਕਿ ਹੇ ਦੂਤੇ! ਇਸ ਸਮੇਂ ਤੁਸੀਂ  
ਸਾਰੇ ਮੇਰੀਆਂ ਆਗਿਆ ਵਿਚ ਹੋ, ਮੇਰੀਆਂ ਆਗਿਆ ਸੁਣ ਕੇ ਯਾਦ  
ਰੱਖੋ ਕਿ ਜਿਥੇ ਸਾਧੂ ਹਗੀ ਦਾ ਕੀਰਤਨ ਕਰਦੇ ਹੋਣ, ਉਹ  
ਸਾਧੂ ਸਰਵਤ੍ਰ ਸਮਦਰਸ਼ੀ ਹੋਣ, ਦੇਵ ਅਤੇ ਸਿੱਧ ਲੋਕ ਜਿਨ੍ਹਾਂ  
ਦੀ ਪਵਿੱਤਰ ਕਥਾ ਨੂੰ ਦਿਨ ਰਾਤ ਕਥਨ ਕਰਦੇ ਹਨ, ਐਸੇ  
ਸਾਧੂਆਂ ਦੇ ਨੇੜੇ ਤੁਸੀਂ ਭੁੱਲ ਕੇ ਵੀ ਨਾ ਜਾਣਾ ਕਿਉਂਕਿ  
ਉਥੋਂ ਭਗਵਾਨ ਆਪ ਸ਼ਸ਼ੋਭਤ ਹੁੰਦੇ ਹਨ। ਜੇ ਜਾਓਂਗੇ ਤਾਂ  
ਅਸੀਂ ਉਤਰ ਦੇਹ ਹੋਵਾਂਗੇ। ਤੁਸੀਂ ਸਿਰਫ ਉਥੇ ਹੀ ਜਾਣਾ ਹੈ  
ਜਿਥੇ ਭਗਵਾਨ ਦੇ ਨਾਮ ਦਾ ਕੀਰਤਨ ਨਾ ਹੁੰਦਾ ਹੋਵੇ ਜਾਂ  
ਜੁਬਾਨ ਭਗਵਾਨ ਦਾ ਨਾਮ ਨਾ ਉਚਾਰਦੀ ਹੋਵੇ। ਤੁਸੀਂ ਉਥੇ  
ਜਾਣਾ ਹੈ ਜਿਸ ਦੀ ਜੁਬਾਨ ਚੌਂ ਕਦੇ ਪ੍ਰਮੇਸ਼ਰ ਦਾ ਨਾਮ ਨਾ  
ਨਿਕਲਿਆ ਹੋਵੇ। ਜੇ ਭਗਵਾਨ ਤੋਂ ਬੇਮੁਖ ਹੋਏ ਹੋਣ ਅਜਿਹੇ  
ਪੁਰਸ਼ਾਂ ਦੇ ਸਾਰੇ ਅੰਗ ਨਿਸਫਲ ਹੋਇਆ ਕਰਦੇ ਹਨ। ਇਸ  
ਉਪਰ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਦਰ ਫੁਰਮਾਨ ਹੈ -

**ਮੁਕਤਿ ਭੁਗਤਿ ਜੁਗਤਿ ਤੇਰੀ ਸੇਵਾ ਜਿਸੁ ਤੂੰ ਆਪਿ ਕਰਾਇਹਿ॥**  
**ਤਹਾ ਬੈਕੁੰਠ ਜਹ ਕੀਰਤਨੁ ਤੇਰਾ ਤੂੰ ਆਪੇ ਸਰਧਾ ਲਾਇਹਿ॥**

ਪੰਨਾ - 749

ਇਸ ਕਰਕੇ ਧਰਮਰਾਜ ਵੀ ਆਦੇਸ਼ ਦਿੰਦਾ ਹੈ ਕਿ ਜਿਥੇ  
ਪ੍ਰਭੂ ਪਿਆਰੇ ਹਗੀ ਦੇ ਜਸ ਵਿਚ ਲੀਨ ਹੋਏ-ਹੋਏ ਕੀਰਤਨ  
ਭਗਤੀ ਵਿਚ ਲੀਨ ਹੋਣ ਉਥੇ ਨਹੀਂ ਤੁਸੀਂ ਜਾਣਾ। ਮਹਾਂਪੁਰਸ਼ਾਂ  
ਨੇ ਕੀਰਤਨ ਬਾਰੇ ਫੁਰਮਾਨ ਕੀਤਾ ਹੈ -

**ਆਖਣ ਬੋਲਣ ਕਥਨ ਪੁਨ, ਕੀਰਤਨ ਗਾਵਨ ਭਾਖ**  
**ਐਂਦ ਉਚਾਰਣ ਆਦਿ ਲੈ ਸਭ ਕੀਰਤਿ ਸੈਂ ਰਾਖਿ॥**

ਇਨ੍ਹਾਂ ਦੇ ਸਾਰਿਆਂ ਦੇ ਸਮੂਹ ਨੂੰ ਵੀ ਕੀਰਤਨ ਆਖਿਆ  
ਜਾਂਦਾ ਹੈ। ਗੁਰੂ ਮਹਾਤਮ ਜੀ ਫੁਰਮਾਨ ਕਰਦੇ ਹਨ ਕਿ ਹੋਮ,  
ਯੋਗ, ਤੀਰਥ ਯਾਤਰਾ ਕਰਨ ਤੋਂ ਹਉਮੈ ਦਾ ਨਾਸ਼ ਨਹੀਂ ਹੁੰਦਾ,  
ਨਰਕ ਸੁਰਗ ਵਿਚ ਬਾਰ-ਬਾਰ ਜਾਣਾ ਪੈਂਦਾ ਹੈ। ਸ਼ਿਵ ਪੁਰੀ,  
ਬ੍ਰਾਹਮਿਕੀ, ਇੰਦ੍ਰਪੁਰੀ ਵਿਚ ਜਾ ਕੇ ਫੇਰ ਵਾਪਸ ਆਉਣਾ ਪੈਂਦਾ  
ਹੈ। ਕੀਰਤਨ ਕਰਨ ਦੇ ਨਾਲ ਉਧਾਰ ਹੋ ਜਾਂਦਾ ਹੈ।

**ਹੋਮ ਜਗ ਤੌਰੇ ਕੀਏ ਬਿਚਿ ਹਉਮੈ ਬਧੇ ਬਿਕਾਰ॥**  
**ਨਰਕ ਸੁਰਗ ਦੁਇ ਭੁੰਚਨਾ ਹੋਇ ਬਹੁਰਿ ਬਹੁਰਿ ਅਵਤਾਰ॥**  
**ਸਿਵ ਪੁਰੀ ਬ੍ਰਾਹਮ ਇੰਦ੍ਰ ਪੁਰੀ ਨਿਹਚਲੁ ਕੋ ਬਾਉ ਨਾਹਿ॥**

**ਇਨ੍ਹ ਹਰਿ ਸੇਵਾ ਸੁਖੁ ਨਹੀਂ ਹੋ ਸਾਕਤ ਆਵਹਿ ਜਾਹਿ॥**  
**ਜੈਸੋ ਗੁਰਿ ਉਪਦੇਸਿਆ ਮੈ ਤੈਸੋ ਕਹਿਆ ਪੁਕਾਰਿ॥**  
**ਨਾਨਕੁ ਕਰੈ ਸੁਨਿ ਰੇ ਮਨਾ ਕਰਿ ਕੀਰਤਨੁ ਹੋਇ ਉਧਾਰੁ॥**

ਪੰਨਾ - 214

ਸਾਰੇ ਕਰਮਾਂ ਤੋਂ ਸ਼ੋਮਣੀ ਕਰਮ ਗੁਰੂ ਮਹਾਤਮ ਜੀ ਨੇ  
ਸਾਧੂ ਦੀ ਸੰਗਤ ਤੇ ਹਗੀ ਦੇ ਕੀਰਤਨ ਨੂੰ ਇਸ ਕਲਯੁੱਗ  
ਵਿਚ ਗਿਣਿਆ ਹੈ ਪਰ ਇਹ ਦੋਵੇਂ ਚੀਜ਼ਾਂ ਭਾਗਾਂ ਤੋਂ ਬਗੈਰ  
ਪ੍ਰਾਪਤ ਨਹੀਂ ਹੁੰਦੀਆਂ। ਵਾਹਿਗੁਰੂ ਜੀ ਦੀ ਕਿਆ ਹੋਵੇ ਤਾਂ  
ਹਗੀ ਕੀਰਤਨ ਦੇ ਵਿਚ ਮਨ ਰੰਗਿਆ ਜਾਂਦਾ ਹੈ। ਹੋਰ ਕਰਮਾਂ  
ਨੂੰ ਗੁਰੂ ਮਹਾਤਮ ਜੀ ਨੇ ਅਧੂਰੇ ਕਰਮ ਦਸਿਆ ਹੈ, ਧਰਮ  
ਸਾਸ਼ਤਰਾਂ ਦੇ ਪਾਠ ਕਰੀ ਜਾਣਾ, ਵੇਦਾਂ ਦੀ ਵਿਚਾਰ ਕਰਨਾ,  
ਰੇਚਕ, ਪੂਰਕ, ਕੁੰਭਕ ਕਰਨਾ, ਨਿਉਲੀ ਕਰਮ ਅਤੇ ਭੁਜੰਗਾ  
ਨਾੜੀ ਦਾ ਮੂੰਹ ਖੋਲ੍ਹ ਕੇ ਕੁੰਡਲਨੀ ਜਗਾਉਣੀ ਇਹ ਚੀਜ਼ਾਂ  
ਹਉਮੈ ਦੂਰ ਕਰਨ ਲਈ ਸਹਾਇਕ ਨਹੀਂ ਹਨ। ਚੁੱਪ ਕਰ  
ਰਹਿਣਾ, ਲੰਮੀ ਚੁੱਪ ਧਾਰਨ ਕਰ ਲੈਣੀ ਅਤੇ ਸਭ ਕੁਝ ਛੱਡ  
ਛਡਾ ਕੇ ਕੋਈ ਚੀਜ਼ ਵੀ ਆਪਣੇ ਪਾਸ ਨਾ ਰੱਖਣੀ, ਵਸਤਰ  
ਵੀ ਉਤਾਰ ਦੇਣੇ, ਜੰਗਲਾਂ ਵਿਚ ਘੁੰਮਦੇ ਰਹਿਣਾ, ਹੱਥਾਂ ਨਾਲ  
ਹੀ ਪਾਣੀ ਪੀ ਲੈਣਾ ਅਤੇ ਬਿਨਾਂ ਕਿਸੇ ਬਰਤਨ ਦੀ ਮਦਦ  
ਤੋਂ ਹੱਥਾਂ ਉਪਰ ਹੀ ਪ੍ਰਸਾਦਾ ਛਕ ਲੈਣਾ। ਹੋਰ ਸਭ ਚੀਜ਼ਾਂ  
ਦਾ ਤਿਆਗ ਕਰ ਦੇਣਾ, ਧਰਤੀ ਉਤੇ ਭੂਮਣ ਕਰਦੇ ਰਹਿਣਾ,  
ਕਿਤੇ ਵੀ ਟਿਕ ਕੇ ਨਾ ਬੈਠਣਾ; ਇਨ੍ਹਾਂ ਕੰਮਾਂ ਨਾਲ ਦੂੰਤ ਭਾਵ  
ਦਾ ਨਾਸ਼ ਨਹੀਂ ਹੋਇਆ ਕਰਦਾ। ਜਦੋਂ ਤਕ ਦੂੰਤ ਹਿਰਦੇ ਵਿਚ  
ਹੈ ਉਸ ਸਮੇਂ ਤਕ ਚੰਗੇ ਮੰਦੇ ਕਰਮ, ਸਵਰਗ ਨਰਕ ਦੇ ਗੇੜੇ  
ਖਲਾਉਂਦੇ ਰਹਿੰਦੇ ਹਨ। ਤੀਰਥਾਂ ਤੇ ਜਾ ਕੇ ਵਾਸਾ ਕਰ ਲੈਣਾ  
ਅਤੇ ਗੰਗਾ ਦਾ ਨਿਰਮਲ ਨੀਰ ਪੀਣਾ, ਸਿਰ ਦੇ ਉਤੇ ਕਰਵਤ  
ਰਖਾ ਕੇ ਦੋ ਫਾੜ ਹੋ ਜਾਣਾ, ਅਜਿਹੇ ਲੱਖਾਂ ਜਤਨ ਕਰਨ  
ਉਪਰਿਤ ਵੀ ਮਨ ਦੀ ਮੈਲ ਨਹੀਂ ਲਹਿਆ ਕਰਦੀ। ਆਪਣੀ  
ਇਸਤ੍ਰੀ ਨੂੰ ਸਾਰੇ ਗਹਿਣੇ ਪ੍ਰਾਂਤ ਕੇ ਦਾਨ ਕਰ ਦੇਣਾ, ਘੋੜੇ  
ਦਾਨ ਕਰਨਾ, ਹਾਥੀ ਦਾਨ ਕਰਨਾ, ਧਰਮ ਅਸਥਾਨਾਂ ਲਈ  
ਭੂਮੀ ਦਾਨ ਕਰਨਾ, ਇਹ ਸਾਰੇ ਕਰਮ ਬਹੁਤ ਚੰਗੇ ਹਨ ਪਰ  
ਮਨ ਦੀ ਮੈਲ ਉਤਾਰਨ ਦੀ ਸਮਰੱਥਾ ਇਨ੍ਹਾਂ ਵਿਚ ਨਹੀਂ ਹੈ।  
ਇਸ ਕਰਕੇ ਜਦੋਂ ਤਕ ਹਉਮੈ ਦਾ ਨਾਸ਼ ਨਹੀਂ ਹੁੰਦਾ, ਆਪਣੇ  
ਸਰੂਪ ਦਾ ਗਿਆਨ ਨਹੀਂ ਹੁੰਦਾ, ਪ੍ਰਭੂ ਵਿਚ ਲੀਨਤਾ ਪ੍ਰਾਪਤ  
ਨਹੀਂ ਹੋਇਆ ਕਰਦੀ। ਅਨੇਕ ਕਿਸਮ ਦੀ ਪੂਜਾ ਕਰਨੀ,  
ਅਰਚਨਾ ਕਰਨੀ, ਬੰਦਨਾ ਕਰਨੀ, ਡੰਡਉਤ ਕਰਨੀ, ਇਹ ਵੀ  
ਜੁਗਤ ਪ੍ਰਭੂ ਨੂੰ ਮਿਲਣ ਲਈ ਕਾਰਗਰ ਨਹੀਂ ਹੈ। ਇਨ੍ਹਾਂ ਦੇ  
ਨਾਲ ਰਿਧੀਆਂ ਸਿੱਧੀਆਂ, ਸ਼ਕਤੀਆਂ ਤਾਂ ਪ੍ਰਾਪਤ ਹੋ ਜਾਂਦੀਆਂ  
ਹਨ ਪਰ 'ਮੈ' ਭਾਵ ਹੋਰ ਵਾਧ ਜਾਇਆ ਕਰਦਾ ਹੈ। ਬੜੇ ਉਚੇ  
ਬਾਵਾਂ ਤੇ ਜਾ ਕੇ, ਗੁਢਾਵਾਂ ਵਿਚ ਜਾ ਕੇ ਵਾਸਾ ਕਰਨਾ,  
ਉਥੇ ਪੋਤੀ, ਨੇਤੀ, ਬਸਤੀ, ਤ੍ਰਾਟਕ, ਨਿਉਲੀ, ਕਪਾਲਭਾਤੀ  
ਆਦਿ ਕਰਮ ਕਰਨੇ, ਰੇਚਕ, ਪੂਰਕ, ਕੁੰਭਕ, ਸੂਸ ਦੀ ਗਰਮੀ  
ਰਾਹੀਂ ਭੁਜੰਗਾ ਨਾੜੀ ਦਾ ਮੂੰਹ ਖੋਲ੍ਹ ਕੇ ਕੁੰਡਲਨੀ ਦੀ ਮਦਦ  
ਨਾਲ ਚੱਕਰ ਵੇਧਦੇ ਹੋਏ ਦਸਮ ਦੁਆਰ ਵਿਚ ਚਲੇ ਜਾਣਾ,  
ਸਿਧਾਂ ਦੇ 84 ਆਸਣ ਕਰਦੇ ਰਹਿਣਾ, ਪਾਣਾਯਾਮ ਦੇ ਬਲ  
ਕਰਕੇ ਉਮਰ ਹਜ਼ਾਰਾਂ ਸਾਲ ਦੀ ਕਰ ਲੈਣੀ; ਇਹ ਵਾਹਿਗੁਰੂ  
ਜੀ ਦੀ ਪਾਪਤੀ ਵਾਸਤੇ ਸਹਾਇਕ ਨਹੀਂ ਹੁੰਦੇ, ਇਸ ਦੇ  
ਫਲਸਰੂਪ ਜਿਵੇਂ ਕਿਹਾ ਹੈ -

## ਤਥੁ ਰਾਜ, ਰਾਜਹੁ ਨਰਕ।

ਰਾਜਸੀ ਸ਼ਕਤੀਆਂ ਪ੍ਰਾਪਤ ਕਰ ਲੈਣੀਆਂ, ਤਖਤਾਂ ਤੇ ਬੈਠ ਜਾਣਾ, ਹੋਹਬ ਨਾਲ ਹੁਕਮ ਸੰਸਾਰ ਵਿਚ ਚਲਾਉਣੇ ਅਤੇ ਰਾਜਮਧ ਦੇ ਵਸ ਵਿਚ ਹੋਇਆਂ ਸੋਹਣੀਆਂ ਸੇਜਾਂ ਨੂੰ ਮਾਨਣਾ, ਖੁਸ਼ਬੂਆਂ ਲਾਉਣੀਆਂ ਇਨ੍ਹਾਂ ਤੋਂ ਨਰਕ ਘੋਰ ਦਾ ਦੁਆਰ ਮਿਲਿਆ ਕਰਦਾ ਹੈ।

ਸੋ ਗੁਰੂ ਮਹਾਰਾਜ ਜੀ ਆਪਣਾ ਨਿਰਣਾ ਦਿੰਦੇ ਹੋਏ ਫਰਮਾਨ ਕਰਦੇ ਹਨ ਕਿ ਹਰੀ ਦਾ ਕੀਰਤਨ ਅਤੇ ਸਾਧੂ ਦੀ ਸੰਗਤ ਸਾਰੇ ਕਰਮਾਂ ਤੋਂ ਸ਼੍ਰੋਮਣੀ ਕਰਮ ਹਨ ਪਰ ਇਹ ਉਸੇ ਪਾਣੀ ਨੂੰ ਪ੍ਰਾਪਤ ਹੁੰਦੇ ਹਨ ਜਿਨ੍ਹਾਂ ਦੇ ਮੱਸਤਕ ਉਪਰ ਧੂਰ ਦਰਗਾਹੋਂ ਲੇਖ ਲਿਖੇ ਹੁੰਦੇ ਹਨ। ਜਿਨ੍ਹਾਂ ਦੇ ਅਤੀ ਸੋਸ਼ਟ ਪੁੰਨ ਕਰਮ, ਫਲ ਦੇਣ ਵਾਸਤੇ ਤਤਪਰ ਹੋਇਆ ਕਰਦੇ ਹਨ। ਹਰੀ ਦੇ ਕੀਰਤਨ ਵਿਚ ਜਦੋਂ ਮਨ ਰੰਗਿਆ ਜਾਂਦਾ ਤਾਂ ਪ੍ਰਭੂ ਵਿਚ ਅਭੇਦ ਅਵਸਥਾ ਪ੍ਰਾਪਤ ਹੋ ਜਾਇਆ ਕਰਦੀ ਹੈ। ਇਹ ਕਲਯੁੱਗ ਦਾ ਸਭ ਤੋਂ ਸੋਸ਼ਟ ਕਰਮ ਹੈ ਪਰ ਅਫਸੋਸ ਇਸ ਕੀਰਤਨ ਦੀ ਮਹਾਨਤਾ ਨੂੰ ਨਾ ਸਮਝਦਿਆਂ ਹੋਇਆਂ ਕੀਰਤਨ ਹੋਰ ਬਜਾਰੀ ਚੀਜ਼ਾਂ ਵਾਂਗੂ ਮੁੱਲ ਵਿਕਦਾ ਹੈ। ਮਿਉਜ਼ਿਕ ਦੇ artist (ਕਲਾਕਾਰ) 11-11 ਹਜ਼ਾਰ ਰੁਪਏ ਪ੍ਰਤੀ ਘੰਟਾ ਕੀਰਤਨ ਦਾ ਮੌਖ ਲੈਂਦੇ ਹਨ। ਕੌਡੀਆਂ ਦੇ ਭਾਾ ਹੀਰੇ ਵੇਚ ਰਹੇ ਹਨ। ਪੈਸੇ ਕਮਾਉਣ ਲਈ ਕੀਤੇ ਗਏ ਕੀਰਤਨ ਨੂੰ ਕੀਰਤਨ ਨਹੀਂ ਆਖਿਆ ਜਾਂਦਾ। ਇਸ ਦੇ ਵਿਪਰੀਤ ਤਨ, ਮਨ, ਧਨ ਗੁਰੂ ਨੂੰ ਅਰਪ ਕੇ ਕੀਰਤਨ ਰਾਹੀਂ, ਹਰੀ ਦੇ ਪਿਆਰ ਦੇ ਲਹਿਰੇ ਮਾਨਣੇ, ਝੁਣਝਣੀਆਂ ਆਉਣੀਆਂ, ਅੰਦਰੋਂ ਪ੍ਰਭੂ ਨਾਲ ਇਕਮਿਕ ਹੋਣ ਦੀ ਲਾਲਸਾ, ਅਜਿਹੇ ਕੀਰਤਨ ਨੂੰ ਕੀਰਤਨ ਆਖਿਆ ਜਾਂਦਾ ਹੈ।

ਭਾਈ ਸਾਹਿਬ ਭਾਈ ਰਣਧੀਰ ਸਿੰਘ ਜੀ ਨਾਰੰਗਵਾਲ ਵਾਲੇ ਜਦੋਂ ਪ੍ਰਭੂ ਦੇ ਕੀਰਤਨ ਵਿਚ ਲੀਨ ਹੁੰਦੇ ਸਨ ਤਾਂ ਉਹ ਸਾਰੇ ਵਾਤਾਵਰਣ ਤੋਂ ਅਲੋਪ ਹੋ ਜਾਂਦੇ ਸਨ, ਨਾ ਉਨ੍ਹਾਂ ਨੂੰ ਸਮੇਂ ਦਾ ਪਤਾ ਰਹਿੰਦਾ ਸੀ, ਨਾ ਸਥਾਨ ਦੀ ਗਿਆਤ ਹੁੰਦੀ ਸੀ। ਉਹ ਪ੍ਰਭੂ ਪ੍ਰੇਮ ਵਿਚ ਰੱਤੇ ਹੋਏ ਇਕੋ ਤੁਕ ਪ੍ਰਭੂ ਦੇ ਧਿਆਨ ਵਿਚ ਗਾਇਨ ਕਰਦੇ ਰਹਿੰਦੇ ਸਨ। ਕੀਰਤਨ ਕਰਨ ਵਾਲੇ ਦੇ ਅੰਦਰੋਂ ਵਾਹਿਗੁਰੂ ਦੇ ਮੰਡਲ ਵਿਚ ਪ੍ਰਵੇਸ਼ ਹੋਣ ਕਰਕੇ ਸਾਰਾ ਵਾਤਾਵਰਣ ਤਰੰਗਾਂ ਨਾਲ ਭਰ ਜਾਂਦਾ ਹੈ ਅਤੇ ਸਰੋਤਿਆਂ ਨੂੰ ਆਤਮ ਮੰਡਲ ਵਲ ਉਡਾਰੀਆਂ ਮਾਰਨ ਲਈ ਇਕ ਤਰ੍ਹਾਂ ਦਾ ਪ੍ਰੇਤ (ਬਾਲਣ) ਹੁੰਦਾ ਹੈ। ਗੁਰੂ ਮਹਾਰਾਜ ਜੀ ਫਰਮਾਨ ਕਰਦੇ ਹਨ -

ਪਾਠ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ॥  
ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਖੁਧਿ ਬਧੇ॥  
ਪਿਆਰੇ ਇਨ ਬਿਧਿ ਮਿਲਣੁ ਨ ਜਾਈ ਸੈ ਕੀਏ ਕਰਮ ਅਨੇਕਾ॥  
ਹਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬੁਬੇਕਾ॥  
ਮੌਨ ਭਿਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ॥  
ਤਟ ਤੌਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ॥  
ਮਨ ਕਾਮਨਾ ਤੌਰਥ ਜਾਇ ਬਸਿਓ ਸਿਰਿ ਕਰਵਤ ਧਰਾਏ॥  
ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ॥  
ਕਾਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ॥  
ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ॥  
ਪੁਜਾ ਅਰਚਾ ਬੰਦਨ ਡੰਡਉਤ ਖਣੁ ਕਰਮਾ ਰਤੁ ਰਹਤਾ॥

ਹੁੰਦੀ ਹੁੰਦੀ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ॥  
ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ॥  
ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਰਹਿਆ॥  
ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ॥  
ਸੇਜ ਸੋਹਨੀ ਚੰਦਨ ਚੋਆ ਨਰਕ ਘੋਰ ਕਾ ਦੁਆਰਾ॥  
ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ॥  
ਕਹੁ ਨਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ॥  
ਤੇਰੇ ਸੇਵਕੁ ਇਹ ਰੰਗ ਮਾਤਾ॥  
ਭਇਓ ਕਿਧਾਲੁ ਦੀਨ ਦੁਖ ਭੰਜਨ  
ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ॥

ਪੰਨਾ - 641

ਕੀਰਤਨ ਦਾ ਕੋਈ ਮੁੱਲ ਨਹੀਂ ਹੈ, ਇਹ ਅਮੁੱਲ ਹੀਰਾ ਹੈ, ਅਨੰਦ ਦੇਣ ਦਾ ਬਹੁਤ ਵੱਡਾ ਭੰਡਾਰ ਹੈ। ਅਨਹਦ ਬਾਣੀ ਨੂੰ ਪਰਗਟ ਕਰਨ ਦੀ ਸਮਰਥਾ ਰਖਦਾ ਹੈ ਪਰ ਕੀਰਤਨ ਕਰਦਿਆਂ ਪ੍ਰਭੂ ਦੁਆਰ ਦੀ ਕੁੰਜੀ ਸੰਤਾਂ ਨੂੰ ਸੌਂਪੀ ਹੋਈ ਹੈ ਜਿਸ ਤਰ੍ਹਾਂ ਕਿ -

ਕੀਰਤਨੁ ਨਿਰਮੋਲਕ ਹੀਰਾ॥ ਅਨੰਦ ਗੁਣੀ ਰਹੀਰਾ॥  
ਅਨਹਦ ਬਾਣੀ ਪੁੰਜੀ॥ ਸੰਤਨ ਰਥੀ ਰਾਖੀ ਕੁੰਜੀ॥

ਪੰਨਾ - 893

ਬਾਣੀ ਵਿਚ ਫਰਮਾਨ ਆਉਂਦਾ ਹੈ ਕਿ ਦਿਨ ਰਾਤ ਹਰੀ ਦੇ ਨਾਮ ਦਾ ਕੀਰਤਨ ਕਰੋ। ਇਸ ਉਪਰ ਕਈਆਂ ਨੂੰ ਸ਼੍ਰਕਾ ਹੋ ਜਾਂਦਾ ਹੈ ਕਿ ਕੀਰਤਨ ਕਰਨ ਵਾਸਤੇ ਸਾਜਾਂ ਦੀ ਲੋੜ ਹੈ, ਪੰਜ ਚਾਰ ਬੰਦੇ ਹੋਣੇ ਚਾਹੀਦੇ ਹਨ ਪਰ ਜੋ ਕੀਰਤਨ ਕਰਨ ਦੀ ਜਾਚ ਜਾਣਦੇ ਹਨ ਉਨ੍ਹਾਂ ਨੂੰ ਪਤਾ ਹੈ ਕਿ ਸਾਰੇ ਸਾਜ ਅੰਦਰੋਂ ਹੀ ਵਜਣੇ ਸ਼ੁਰੂ ਹੋ ਜਾਂਦੇ ਹਨ। ਉਨ੍ਹਾਂ ਦੇ ਵਜਾਉਣਹਾਰੇ ਦਿਸ਼ਟੀਗੋਚਰੇ ਤਾਂ ਨਹੀਂ ਹੁੰਦੇ ਪਰ ਪਤਾ ਨਹੀਂ ਕਿਹੜੇ-ਕਿਹੜੇ ਸਾਜ ਵਜਦੇ ਹਨ।

ਇਕ ਆਪਣੇ ਬਾਰੇ ਗੱਲ ਹੈ। ਜਦੋਂ ਇਸ ਸਰੀਰ ਦੀ ਉਮਰ ਸਾਢੇ ਦੱਸ ਸਾਲ ਦੀ ਸੀ ਤਾਂ ਸਾਡੇ ਪਿੰਡ ਧੋਮਟ ਭਾਈ ਸਾਹਿਬ ਭਾਈ ਰਣਧੀਰ ਸਿੰਘ ਜੀ ਨੇ ਆ ਕੇ ਗੁਰੂ ਦਸ਼ਮੇਸ਼ ਪਿਤਾ ਜੀ ਦੇ ਗੁਰਪੁਰਬ ਸਮੇਂ ਕੀਰਤਨ ਕੀਤਾ। ਸਮਾਪਤੀ ਉਪਰੰਤ ਉਨ੍ਹਾਂ ਨੂੰ ਇਸ ਸਰੀਰ ਦੇ ਪਿਤਾ ਜੀ ਪ੍ਰਸ਼ਾਦਾ ਛਕਾ ਰਹੇ ਸਨ, ਆਪ ਪਲੰਘ ਤੇ ਬੈਠੇ ਸਨ, ਅਸੀਂ ਸਾਰੇ ਹੇਠਾਂ ਸਫ਼ਾਂ ਉਪਰ ਬੈਠੇ ਸਾਂ। ਮੈਨੂੰ ਨਹੀਂ ਪਤਾ ਅਚਾਨਕ ਹੀ ਮੈਂ ਝੁੰਮਣ ਲਗ ਗਿਆ ਅਤੇ ਸੱਜੇ ਖੱਬੇ ਵੱਡੀਆਂ ਝੂੰਮਣੀਆਂ ਲੈਣ ਲਗ ਗਿਆ, ਸਰੀਰ ਕਾਥੂ ਤੋਂ ਬਾਹਰ ਹੁੰਦਾ ਜਾਵੇ, ਮੈਨੂੰ ਸਰੀਰ ਦਾ ਕੋਈ ਧਿਆਨ ਨਹੀਂ ਸੀ। ਭਾਈ ਸਾਹਿਬ ਨੇ ਪ੍ਰਸ਼ਾਦਾ ਛਕਦਿਆਂ ਨੇ ਮੇਰੇ ਵਲ ਦੇਖਿਆ। ਪ੍ਰਸ਼ਾਦਾ ਛਕਣ ਉਪਰੰਤ ਹੱਥ ਸਾਫ਼ ਕਰਕੇ ਮੈਨੂੰ ਬੁਲਾ ਕੇ ਕਹਿਣ ਲੱਗੇ, “ਕਾਕਾ! ਤੂੰ ਐਨਾ ਕਿਉਂ ਝੁੰਮਦਾ ਸੀ?”

ਭੋਲਾ ਭਾਾ ਸੀ, ਸਹਿਜ ਸੁਭਾਅ ਹੀ ਮੈਂ ਕਿਹਾ ਕਿ ਪਿਤਾ ਜੀ! ਮੈਂ ਕੀਰਤਨ ਸੁਣ ਰਿਹਾ ਸਾਂ।

ਆਪ ਨੇ ਫਰਮਾਨ ਕੀਤਾ ਕਿ ਕੀਰਤਨ ਵਿਚ ਤਾਂ ਸਾਜ ਵਜਦੇ ਹਨ?

ਮੈਂ ਜਵਾਬ ਦਿਤਾ ਕਿ ਪਿਤਾ ਜੀ! ਬਹੁਤ ਹੀ ਸੋਹਣੇ ਸਾਜ ਮੈਨੂੰ ਕੀਰਤਨ ਦੇ ਨਾਲ ਸੁਣਦੇ ਸਨ। ਉਨ੍ਹਾਂ ਨੇ ਸਾਜਾਂ

ਦੇ ਨਾਮ ਪੁਛੋ। ਮੈਂ ਕਿਹਾ, ਉਹ ਵਾਜੇ ਵਰਗੇ ਨਹੀਂ ਸਨ, ਉਹ ਤਾਂ ਬਹੁਤ ਹੀ ਸੋਹਣੇ ਸਾਜ਼ ਸਨ। ਬੱਚਾ ਹੋਣ ਕਰਕੇ ਮੈਨੂੰ ਕਿਸੇ ਹੋਰ ਸਾਜ਼ ਦਾ ਨਾਮ ਹੀ ਨਹੀਂ ਸੀ ਆਉਂਦਾ। ਨਾ ਕਿਸੇ ਹੋਰ ਸਾਜ਼ ਦਾ ਨਾਂ ਸੁਣਿਆ ਹੀ ਸੀ। ਉਨ੍ਹਾਂ ਨੇ ਸਾਰੀ ਗੱਲ ਸਮਝ ਲਈ ਅਤੇ ਆਪਣੇ ਨਾਲ ਦੇ ਜਥੇ ਦੇ ਸਿੰਘਾਂ ਨੂੰ ਕਿਹਾ ਕਿ ਦੇਖੋ, ਜਿਸ ਨੂੰ ਅਸੀਂ ਅਨਹਦ ਧੁਨ ਕਹਿੰਦੇ ਹਾਂ ਉਹ ਇਹ ਹੈ ਜਿਹੜੀ ਇਹ ਬੱਚਾ ਸੁਣ ਰਿਹਾ ਸੀ।

ਜਦੋਂ ਚਿੱਤ ਦੀ ਇਕਾਗਰਤਾ ਬਹੁਤ ਵਧ ਜਾਂਦੀ ਹੈ ਤਾਂ ਅਨਹਦ ਧੁਨਾਂ ਕੋਈ ਨਿਰਾਰਥਕ ਧੁਨੀ ਨਹੀਂ ਹੋਇਆ ਕਰਦੀਆਂ। ਉਨ੍ਹਾਂ ਵਿਚੋਂ ਸਰੀਰ ਦੇ ਰੋਮ-ਰੋਮ ਨੂੰ ਝਰਨਾਟਣ ਵਾਲੀਆਂ ਧੁਨਾਂ ਉਠਦੀਆਂ ਹਨ। ਨਾਮ ਦਾ ਕੀਰਤਨ ਜਾਂ ਕਿਸੇ ਸ਼ਬਦ ਦਾ ਕੀਰਤਨ ਆਪਣੇ ਆਪ ਨੂੰ ਹੀ ਸੁਣਨ ਲਗ ਜਾਂਦਾ ਹੈ।

ਭਾਈ ਸਾਹਿਬ ਨੇ ਮੈਨੂੰ ਪੁਛਿਆ ਕਿ ਤੈਨੂੰ ਕਿਹੜਾ ਸ਼ਬਦ ਸੁਣਦਾ ਸੀ? ਤਾਂ ਮੈਂ ਸਹਿਜ ਨਾਲ ਹੀ ਉਤਰ ਦਿਤਾ ਮੈਨੂੰ ‘ਮਿਨਿ ਬੈਰਾਗੁ ਭੋਇਆ ਦਰਸਨੁ ਦੇਖਣੈ ਕਾ ਚਾਉ’ ਸ਼ਬਦ ਸੁਣ ਰਿਹਾ ਸੀ।

ਸੋ ਸਰਵਣ, ਕੀਰਤਨ ਅਤੇ ਸਿਮਰਨ, ਭਗਤੀ ਦੇ ਮੁੱਖ ਅੰਗ ਹਨ, ਗੁਰੂ ਮਹਾਰਾਜ ਜੀ ਨੇ ਫੁਰਮਾਨ ਕੀਤਾ ਹੈ -

ਗਊ ਅਨਦਿਨੁ ਹਰਿ ਨਾਮੁ ਕੀਰਤਨੁ ਕਰਉ॥  
ਸਤਿਗੁਰਿ ਮੈਂ ਕਉ ਹਰਿ ਨਾਮੁ ਬਤਾਇਆ  
ਗਊ ਹਰਿ ਬਿਨੁ ਖਿਨੁ ਪਲੁ ਰਹਿ ਨ ਸਕਉ॥  
ਗਮਰੈ ਸ੍ਰਵਣੁ ਸਿਮਰਣੁ ਹਰਿ ਕੀਰਤਨੁ  
ਗਊ ਹਰਿ ਬਿਨੁ ਰਹਿ ਨ ਸਕਉ ਗਊ ਇਕੁ ਖਿਨੁ॥  
ਜੈਸੇ ਹੰਸੁ ਸਰਵਰ ਬਿਨੁ ਰਹਿ ਨ ਸਕੈ  
ਤੈਸੇ ਹਰਿ ਜਨੁ ਕਿਉ ਰਹੈ ਹਰਿ ਸੇਵਾ ਬਿਨੁ॥  
ਕਿਨਹੁੰ ਪ੍ਰੀਤਿ ਲਾਈ ਦੁਜਾ ਭਾਉ ਰਿਦ ਧਾਰਿ  
ਕਿਨਹੁੰ ਪ੍ਰੀਤਿ ਲਾਈ ਮੌਹ ਅਪਮਾਨ॥  
ਹਰਿ ਜਨ ਪ੍ਰੀਤਿ ਲਾਈ ਹਰਿ ਨਿਰਥਾਣ ਪਦ  
ਨਾਨਕ ਸਿਮਰਤ ਹਰਿ ਹਰਿ ਭਗਵਾਨ॥ ਪੰਨਾ - 369

ਕੀਰਤਨ ਕਰਨ ਵਾਲੇ ਵਾਸਤੇ ਜ਼ਰੂਰੀ ਹੈ ਕਿ ਉਸ ਦਾ ਵਾਹਿਗੁਰੂ ਜੀ ਉਪਰ ਅਤੇ ਗੁਰੂ ਉਪਰ ਅਤੇ ਗੁਰੂ ਦੀ ਬਾਣੀ ਉਪਰ ਪੁਰਨ ਵਿਸਵਾਸ ਹੋਵੇ। ਬਾਣੀ ਦਾ ਰੂਪ ਹੋ ਕੇ ਕੀਰਤਨ ਕਰੋ, ਦਿਖਾਵੇ ਵਾਸਤੇ ਕੀਰਤਨ ਕਰਨਾ, ਮਾਇਆ ਵਾਸਤੇ ਕੀਰਤਨ ਕਰਨਾ, ਆਪਣੀ ਜਾਣਕਾਰੀ ਵਧਾਉਣ ਵਾਸਤੇ ਕੀਰਤਨ ਕਰਨਾ, ਇਹ ਫੋਕਟ ਕਰਮ ਹਨ। ਕੀਰਤਨ ਦਾ ਉਹ ਫਲ ਪ੍ਰਾਪਤ ਨਹੀਂ ਹੁੰਦਾ ਜੋ ਗੁਰੂ ਮਹਾਰਾਜ ਦੀ ਬਾਣੀ ਵਿਚ ਦਰਜ ਹੈ।

3. ਤੀਸਰੀ ਸਿਮਰਨ ਭਗਤੀ ਹੋਇਆ ਕਰਦੀ ਹੈ। ਯਾਦ ਵਿਚ ਵਸਾ ਲੈਣ ਦੀ ਜੋ ਕਿਆ ਹੈ ਉਹ ਸਿਮਰਨ ਹੋਇਆ ਕਰਦੀ ਹੈ। ਬੱਚਿਆਂ ਦੀ ਯਾਦ ਵਿਚ ਬਿਠਾਉਣ ਲਈ ਕਾਬਲ ਮਾਸਟਰ ਮੁਹਾਰਨੀਆਂ ਪੜ੍ਹਾਉਂਦਾ ਹੈ, ਪਹਾੜੇ ਕਰਾਉਂਦਾ ਹੈ ਉਹ ਬੱਚਿਆਂ ਦੀ ਯਾਦ ਵਿਚ ਬੈਠ ਜਾਂਦੇ ਹਨ। ਸਾਰੀ ਜ਼ਿੰਦਗੀ ਕਦੇ ਵੀ ਨਹੀਂ ਭੁਲਦੇ। ਇਸੇ ਤਰ੍ਹਾਂ ਨਾਲ ਵਾਹਿਗੁਰੂ ਜੀ ਦੀ ਪਰੀਪੂਰਨਤਾ, ਵਾਹਿਗੁਰੂ ਜੀ ਦੀ ਮਿੱਠੀ ਹੋਂਦ,

ਝਰਨਾਟਾਂ ਦਿੰਦੀ ਸਪਰਸ਼ ਛੋਹ ਅਤੇ ਪਿਆਰ ਦਾ ਜਜ਼ਬਾ, ਉਸ ਦੀ ਪਰੀਪੂਰਨਤਾ ਦਾ ਨਿਸ਼ਚਾ ਜਦੋਂ ਹਿਰਦੇ ਵਿਚ ਬੈਠਦਾ ਹੈ ਤਾਂ ਉਸ ਦਾ ਸਿਮਰਨ ਕੀਤਾ ਜਾਂਦਾ ਹੈ। ਸਿਮਰਨ ਭਗਤੀ ਬਾਣੀ ਪੜ੍ਹਨਾ, ਬਾਣੀ ਦੀ ਵਿਚਾਰ ਕਰਨੀ, ਗੁਰਮੰਤ੍ਰ ਦਾ ਰਸਨਾ ਨਾਲ ਨਾਮ ਜਪਣਾ, ਸੂਝ ਨਾਲ ਨਾਮ ਜਪਣਾ, ਸੂਝ ਤੋਂ ਬਿਨਾਂ ਨਾਮ ਜਪਣਾ, ਨਾਮ ਧੁਨੀ ਉਪਰ ਧਿਆਨ ਇਕਾਗਰ ਕਰਨਾ, ਅਨਹਦ ਸ਼ਬਦ ਦੀ ਮਦਦ ਨਾਲ ਨਾਮ ਧੁਨ ਸੁਣਨੀ ਹੋਇਆ ਕਰਦੀ ਹੈ। ਇਸ ਵਿਚ ਸਭ ਤੋਂ ਜ਼ਰੂਰੀ ਇਹ ਹੋਇਆ ਕਰਦਾ ਹੈ ਕਿ ਵਾਹਿਗੁਰੂ ਜੀ ਦਾ ਧਿਆਨ ਸਦਾ ਕਾਇਮ ਰਹੇ। ਪਹਿਲਾਂ-ਪਹਿਲਾਂ ਸਾਡਾ ਮਨ ਨਿਰਮਲ ਸ਼ਕਤੀ ਨੂੰ ਫੜ ਨਹੀਂ ਸਕਦਾ। ਉਸ ਦੇ ਲਈ ਸਾਨੂੰ ਸਾਕਾਰ ਦਾ ਧਿਆਨ ਧਰਨਾ ਪੈਂਦਾ ਹੈ। ਸਭ ਤੋਂ ਪਹਿਲਾਂ ਗੁਰੂ ਦਾ ਧਿਆਨ ਹੋਇਆ ਕਰਦਾ ਹੈ। ਗੁਰੂ ਨੂੰ ਆਪਣੇ ਹਿਰਦੇ ਵਿਚ ਵਸਾ ਲੈਣਾ ਅਤੇ ਧਿਆਨ ਐਨਾ ਪਰਪੱਕ ਕਰ ਲੈਣਾ ਕਿ ਜਿਧਰ ਵੀ ਦੇਖੇ ਭਾਈ ਘਨਈਆ ਵਾਂਗੂ ਗੁਰੂ ਦਸ਼ਮੇਸ਼ ਪਿਤਾ ਹੀ ਨਜ਼ਰ ਆਉਣ ਅਤੇ ਸਾਰਿਆਂ ਨੂੰ ਪਾਣੀ ਪਿਲਾਉਣਾ। ਇਹ ਧਿਆਨ ਦੀ ਪਰਪੱਕਤਾ ਹੋਇਆ ਕਰਦੀ ਹੈ। ਇਸ ਵਿਚੋਂ ਜਦੋਂ ਧਿਆਨ ਸਿੱਧ ਹੋ ਜਾਂਦਾ ਹੈ ਫੇਰ ਨਿਰਗੁਣ ਪਾਰਬ੍ਰਹਮ ਪਰਮੇਸ਼ਰ ਵਿਚ ਧਿਆਨ ਟਿਕਦਾ ਹੈ। ਸਿਮਰਨ ਵਾਸਤੇ ਧਿਆਨ ਜ਼ਰੂਰੀ ਹੋਇਆ ਕਰਦਾ ਹੈ।

**ਗਰ ਕੀ ਮੁਰਤਿ ਮਨ ਮਹਿ ਧਿਆਨੁ॥**

**ਗਰ ਕੈ ਸਬਦਿ ਮੰਤ੍ਰ ਮਨੁ ਮਾਨ॥ ਪੰਨਾ - 864**

ਜਦੋਂ ਇਹ ਨਾਮ ਧੁਨ ਬਣ ਜਾਂਦਾ ਹੈ ਤਾਂ ਇਹ ਸਦਾ ਹੀ ਅੰਦਰ ਗੁੰਜਦੀ ਰਹਿੰਦੀ ਹੈ ਅਤੇ ਰਸਨਾ ਆਪਣੇ ਆਪ ਹੀ ਮੰਤਰ ਦਾ ਉਚਾਰਨ ਕਰਦੀ ਰਹਿੰਦੀ ਹੈ। ਅੰਦਰ ਪ੍ਰਕਾਸ਼ ਹੋ ਜਾਂਦਾ ਹੈ ਜਿਸ ਨੂੰ ਅਨੁਭਵ ਦਾ ਪ੍ਰਕਾਸ਼ ਆਖਿਆ ਜਾਂਦਾ ਹੈ ਅਤੇ ਅਵਸਥਾ ਆ ਜਾਂਦੀ ਹੈ -

**ਜਹ ਜਹ ਪੇਖਉ ਤਹ ਹਜ਼ਾਰਿ ਦੂਰਿ ਕਤਹੁ ਨ ਜਾਈ॥**

**ਰਵਿ ਰਹਿਆ ਸਰਬਤੁ ਸੈ ਮਨ ਸਦਾ ਧਿਆਈ॥**

**ਈਤ ਉਤ ਨਹੀਂ ਬਿਛੜੇ ਸੋ ਸੰਗੀ ਗਨੀਐ॥**

**ਬਿਨਸਿ ਜਾਇ ਜੋ ਨਿਮਖ ਮਹਿ ਸੋ ਅਲਪ ਸੁਖ ਭਨੀਐ॥**

**ਪੁਤਿਪਾਲੈ ਅਪਿਆਉ ਦੇਇ ਕਛੁ ਉਨ ਨ ਹੋਈ॥**

**ਸਾਸਿ ਸਾਸਿ ਸੰਮਲਤਾ ਮੇਰਾ ਪ੍ਰਭੁ ਸੋਈ॥**

**ਅਛਲ ਅਛੇਦ ਅਪਾਰ ਪ੍ਰਭ ਉਚਾ ਜਾ ਕਾ ਰੂਪੁ॥**

**ਜਪਿ ਜਪਿ ਕਰਹਿ ਅਨੰਦੁ ਜਨ ਅਚਰਜ ਆਨੂਪੁ॥**

**ਸਾ ਮਤਿ ਦੇਹੁ ਦਇਆਲ ਪ੍ਰਭ ਜਿਤੁ ਤੁਮਹਿ ਅਰਧਾ॥**

**ਨਾਨਕੁ ਮੰਗੈ ਦਾਨੁ ਪ੍ਰਭ ਰੇਨ ਪਗ ਸਾਧਾ॥ ਪੰਨਾ - 677**

ਕਈ ਪ੍ਰਮੀਆਂ ਦੀ ਸ਼ਿਕਾਇਤ ਹੁੰਦੀ ਹੈ ਕਿ ਜਦੋਂ ਅਸੀਂ ਨਾਮ ਸਿਮਰਨ ਵਾਸਤੇ ਜਤਨ ਕਰਦੇ ਹਾਂ ਤਾਂ ਅਸਾਡਾ ਮਨ ਸਿਮਰਨ ਵਿਚ ਨਹੀਂ ਲਗਦਾ। ਉਸੇ ਦੇ ਵਾਸਤੇ ਜ਼ਰੂਰੀ ਹੋਇਆ ਕਰਦਾ ਹੈ ਕਿ ਹਿਰਦੇ ਵਿਚ ਪਿਆਰ ਹੋਣਾ ਚਾਹੀਦਾ ਹੈ। ਜਿਸ ਧਿਆਰੇ ਨੂੰ ਮਿਲਣਾ ਹੈ ਉਸ ਦਾ ਬੈਰਾਗ ਰੋਮ-ਰੋਮ ਵਿਚ ਰਚਿਆ ਹੋਣਾ ਚਾਹੀਦਾ ਹੈ। ਇਹ ਪਹਿਲੀ ਮੰਜ਼ਲ ਹੋਇਆ ਕਰਦੀ ਹੈ ਜਿਸ ਨੂੰ ਸੁਣੀਆਂ ਦੀ ਬੋਲੀ ਵਿਚ ਵਾਦੀ-ਏ-ਇਸ਼ਕ ਆਖਿਆ ਜਾਂਦਾ ਹੈ।

ਇਕ ਮੁਰੀਦ ਨੇ ਆਪਣੇ ਮੁਗਸਦ ਨੂੰ ਪੁਛਿਆ ਕਿ

ਵਾਦੀ-ਏ-ਇਸ਼ਕ ਵਿਚ ਯਾਨਿ ਇਸ਼ਕ ਦੇ ਮੰਡਲ ਦੀਆਂ ਕੀ ਨਿਸ਼ਾਨੀਆਂ ਹੁੰਦੀਆਂ ਹਨ? ਮੁਰੀਦ ਕਿਸ ਤਰ੍ਹਾਂ ਦੇ ਨਾਲ ਵਰਤ ਵਿਹਾਰ ਕਰਦਾ ਹੈ? ਤਾਂ ਮੁਰਸ਼ਦ ਨੇ ਕਿਹਾ ਕਿ ਪਿਆਰਿਓ! ਜਿਸ ਦੇ ਅੰਦਰ ਖਿੱਚ ਹੋਵੇਗੀ, ਉਸ ਦੇ ਅੰਦਰ ਵਿਯੋਗ ਪੈਦਾ ਹੋਵੇਗਾ, ਅੱਖਾਂ ਵਿਚੋਂ ਹੰਝੂ ਗਿਰਨਗੇ। ਜਿਵੇਂ ਕਿ ਡਾ. ਭਾਈ ਵੀਰ ਸਿੰਘ ਜੀ ਨੇ ਦਸਿਆ ਹੈ -

ਸਾਨੇ ਖਿੱਚ ਜਿਨ੍ਹਾਂ ਨੇ ਖਾਪੀ ਓਰ ਕਰ ਅਰਾਮ ਨਹੀਂ ਬਹਿੰਦੇ।  
ਨਿਹੁੰ ਵਾਲੇ ਨੈਣਾਂ ਕੀ ਨੌਦਰ ਓਰ ਵਿਨੇ ਰਤ ਪਏ ਵਹਿੰਦੇ।  
ਇਕੋ ਲਗਨ ਲਗੀ ਲਈ ਜਾਂਦੀ ਹੈ ਟੋਰ ਅੰਤ ਉਨ੍ਹਾਂ ਦੀ -  
ਵਸਲੋਂ ਉਰੇ ਮੁਕਾਮ ਨ ਕੋਈ ਸੋ ਚਾਲ ਪਏ ਨਿਤ ਰਹਿੰਦੇ।

ਇਸੇ ਤਰ੍ਹਾਂ ਨਾਲ ਸੂਫ਼ੀ ਪੀਰ ਕਿਹਾਣ ਲੱਗੇ ਕਿ ਬੈਗਗ ਵਾਲਿਆਂ ਦੀਆਂ ਨੌਂ ਨਿਸ਼ਾਨੀਆਂ ਹੋਇਆ ਕਰਦੀਆਂ ਹਨ ਜਿਸ ਤਰ੍ਹਾਂ ਕਿ -

ਆਸ਼ਕਾਰਾ ਨਵ ਨੀਸ਼ਾਨੀ ਐ ਪਿਸਰ,  
ਆਹ ਸਰਦੋ, ਰੰਗ ਜ਼ਰਦੋ ਚਸ਼ਮਤਰਾ।  
ਕਮਗੁਫਤਨੋ, ਕਮ ਖੁਰਦਨੋ,  
ਖੁਆਬਸ਼ ਹਰਾਮ, ਇੰਤਜ਼ਾਰੀ,  
ਬੇਕਰਾਰੀ, ਦਸਤਸਰ।

ਨੌਂ ਨਿਸ਼ਾਨੀਆਂ ਹਨ, ਪ੍ਰੀਤਮ ਦੇ ਨਾ ਮਿਲਣ ਕਰਕੇ ਠੰਡੇ ਸਾਹ ਨਿਕਲਦੇ ਹਨ। ਹਉਕੇ ਆਉਂਦੇ ਰਹਿਣੇ, ਆਪਣੇ ਪਿਆਰੇ ਦੇ ਬੈਗਗ ਵਿਚ ਰੰਗ ਪੀਲਾ ਹੋ ਜਾਣਾ, ਅੱਖਾਂ ਵਿਚੋਂ ਹੰਝੂ ਟਪਕਦੇ ਰਹਿਣਾ, ਬੋਲਣਾ ਬਹੁਤ ਘੱਟ ਕਰ ਦੇਣਾ, ਖਾਣਾ ਵੀ ਘਟ ਕਰ ਦੇਣਾ, ਨੀਂਦ ਵੀ ਨਾ ਆਉਣੀ, ਹਰ ਸਮੇਂ ਆਪਣੇ ਪਿਆਰੇ ਦੀ ਉਡੀਕ ਲੱਗੀ ਰਹਿਣੀ, ਦਿਲ ਬੇਚੈਨ ਹੋ ਉਠਣਾ, ਸਿਰ ਤੇ ਹੱਥ ਰੱਖ ਕੇ ਸ਼ੋਕ ਵਿਚ ਛੁਬੋ ਰਹਿਣਾ ਜਿਸ ਤਰ੍ਹਾਂ ਕਿ ਇਕ ਮਹਾਤਮਾ ਨੇ ਲਿਖਿਆ ਹੈ -

ਜੋ ਆਸ਼ਕ ਹੋਗਾ ਗਿਰਫਤਾਰੀ ਇਸ਼ਕ ਮੌਂ ਪੜਾ ਹੋਗਾ।  
ਅਜ਼ਰਾਈਲ ਕੇ ਅਨੇ ਸੇ ਵੋਹ ਪਹਿਲੇ ਹੀ ਮਰਾ ਹੋਗਾ।  
ਜਬ ਅਜ਼ਰਾਈਲ ਆਏਗਾ ਤੋਂ ਆਸ਼ਕ ਹਸ ਕੇ ਬੋਲੇਗਾ।  
ਗਲੀ ਮਹਿਬਸ਼ ਕੀ ਹੋਗੀ ਵਹਾਂ ਆਸ਼ਕ ਬੜਾ ਹੋਗਾ।  
ਕਹਾ ਹੱਕ ਨੌਂ ਤੂੰ ਕਰ ਸਿਜਦਾ ਕਹਾ ਮਜ਼ਨੂੰ ਨੇ ਐ ਕੇਸੇ?  
ਮੇਰਾ ਸਿਜਦਾ ਹੈ ਲੈਲੀ ਕੋ ਕਿਆ ਉਸ ਸੌਂ ਬੜਾ ਹੋਗਾ।  
ਅਗਰ ਸੂਰਤ ਲੈਲੀ ਕੀ ਖੁਦਾਯਾ ਬਨ ਕੇ ਆ ਜਾਏਂ।  
ਤੋਂ ਤਨ ਸੇ ਸਿਰ ਜੁਦਾ ਕਰਕੇ ਤੇਰੇ ਆਗੇ ਧਰਾ ਹੋਗਾ।  
ਅਤੇ ਇਕ ਕਵੀ ਨੇ ਇਸ ਤਰ੍ਹਾਂ ਵੀ ਲਿਖਿਆ ਹੈ -

ਤੇ ਤੀਨੋਂ ਹੈਂ ਹਰਫ ਇਸ਼ਕ ਸੰਦੇ  
ਇਲਮ ਫਾਰਸੀ ਆਖ ਸੁਨਵਦਾ ਹੈ।  
ਐਨ ਅਕਲ ਖਾਂਦਾ ਸ਼ੀਨ ਸਰਮ ਲਾਂਦਾ  
ਕਾਫ ਕਤਲ ਕਰ ਯਾਰ ਮਿਲਾਵਦਾ ਹੈ।  
ਕੁਲ ਲੋਕ ਸੰਦੀ ਲਾਜ ਕੁਕਰੀ ਹੈ  
ਇਸ਼ਕ ਸਿੰਘ ਯਾਰੋ ਮਾਰ ਖਾਂਵਦਾ ਹੈ।

ਬ੍ਰਹਮ ਰੂਪ ਹੈ ਇਸ਼ਕ ਬਾਜ਼ ਖੂਨੀ  
ਸ਼ਰਾ ਪੰਖੀਆਂ ਨੂੰ ਮਾਰ ਮੁਕਾਵਦਾ ਹੈ।

ਨਾਮ ਦੇ ਵਿਚ ਮਨ ਇਸ ਕਰਕੇ ਨਹੀਂ ਲਗਦਾ ਕਿਉਂਕਿ ਨਾਮ ਜਪਣ ਵਿਚ ਦੱਸ ਦੋਸ਼ ਹੋਇਆ ਕਰਦੇ ਹਨ - 1. ਨਾਮ ਤਾਂ ਜਪਦਾ ਹੈ ਪਰ ਮਹਾਂਪੁਰਸ਼ਾਂ ਦੀ ਨਿੰਦਾ ਕਰਦਾ ਹੈ। 2. ਨਾਸਤਕਾਂ ਨੂੰ ਨਾਮ ਦੀ ਉਸਤਤ ਸੁਣਾਉਂਦਾ ਹੈ। 3. ਤੀਸਰਾ ਦੋਸ਼ ਇਹ ਹੈ ਕਿ ਗੁਰੂਆਂ ਅਤੇ ਵਾਹਿਗੁਰੂ ਵਿਚ, ਭੇਦ ਬੁੱਧੀ ਰਖਦਾ ਹੈ। 4. ਵੇਦ ਬਾਣੀ ਅਤੇ ਗੁਰਬਾਣੀ ਉਤੇ ਸ਼ਰਧਾ ਨਾ ਧਾਰਨ ਕਰਨਾ। 5. ਬਾਣੀ ਉਤੇ ਤਾਂ ਸ਼ਰਧਾ ਕਰਦਾ ਹੈ ਪਰ ਤੱਤ ਬੇਤੇ ਮਹਾਂਪੁਰਸ਼ਾਂ ਉਪਰ ਅਸ਼ਰਧਾ ਰਖਦਾ ਹੈ। 6. ਆਪਣੇ ਨਾਮ ਦਾਤੇ ਨੂੰ ਕੋਈ ਮਹਾਤਮਾ ਨਹੀਂ ਦਿੰਦਾ। 7. ਨਾਮ ਦੇ ਉਚੇ ਮਹਾਤਮ ਉਪਰ ਵਿਸ਼ਵਾਸ਼ ਨਾ ਹੋਣ ਕਰਕੇ ਨਾਮ ਤੋਂ ਬਿਸਾਰੀਆਂ ਢੂਰ ਕਰਾਉਣ ਦੇ, ਕਾਰਜ ਸਿੱਧ ਕਰਾਉਣ ਦੇ, ਨੌਕਰੀਆਂ ਚਾਕਰੀਆਂ, ਕਾਰੋਬਾਰ ਚਲਣ ਦੇ, ਇਥੋਂ ਤਕ ਕਿ ਆਪਣੇ ਵਿਰੋਧੀਆਂ ਨੂੰ ਨੁਕਸਾਨ ਪਹੁੰਚਾਉਣ ਦੇ ਕੰਮ ਲੈਂਦਾ ਹੈ। ਇਹ ਇਸ ਤਰ੍ਹਾਂ ਹੈ ਕਿ ਜਿਵੇਂ ਕਿ ਇੰਦਰ ਤੋਂ ਸੋਨੇ ਹੀਰੇ, ਮੌਤੀਆਂ ਜਾਡ੍ਹਿਆ ਧਨੁਖ ਲੈ ਕੇ ਉਸ ਨਾਲ ਬਦਾਮ ਭੰਨਣ ਲੱਗ ਜਾਵੇ ਅਤੇ ਇਕ ਹਥੋੜੀ ਤੋਂ ਕੰਮ ਨਾ ਲਵੇ। ਇਵੇਂ ਜਿਵੇਂ ਮੂਰਖ ਲੋਕ ਨਾਮ ਫਲ ਤੋਂ ਦੁਨੀਆਂ ਦੇ ਕੰਮ ਲੈਂਦੇ ਹਨ ਅਤੇ ਕਹਿੰਦੇ ਫਿਰਦੇ ਹਨ ਕਿ ਅਸੀਂ ਐਨਾ ਨਾਮ ਜਪਿਆ, ਮੇਰੇ ਘਰ ਲੜਕੀ ਕਿਉਂ ਹੋ ਗਈ? ਮੈਨੂੰ ਚਾਰਜ ਸੀਟ ਕਿਉਂ ਕਰ ਦਿਤਾ ਗਿਆ, ਮੇਰੇ ਬੱਚੇ ਦੀ ਸਿਹਤ ਠੀਕ ਕਿਉਂ ਨਹੀਂ ਰਹਿੰਦੀ, ਅਜਿਹੇ ਪੁਰਖ ਨਾਮ ਦੇ ਮਹਾਤਮ ਨੂੰ ਨਹੀਂ ਜਾਣਦੇ। 9. ਨਾਮ ਜਪਣ ਨਾਲ ਸਾਰੀਆਂ ਸ਼ਕਤੀਆਂ ਰਿੱਧੀਆਂ-ਸਿੱਧੀਆਂ ਪਿਛੇ ਲਗ ਤੁਰਦੀਆਂ ਹਨ ਉਨ੍ਹਾਂ ਦੀ ਵਰਤੋਂ ਕਰਨੀ, ਨਾਮ ਜਪਣ ਦਾ ਭੇਖ ਦਿਖਾ ਕੇ, ਛੁਪ ਕੇ ਪਾਪ ਕਰਨੇ ਅਤੇ ਇਹ ਪਿਆਨ ਰਖਣਾ ਕਿ ਮੈਂ ਇਸ ਪਾਪ ਦਾ ਜੋ ਫਲ ਹੈ ਉਹ ਹੋਰ ਦੋ ਘੰਟੇ ਨਾਮ ਜਪ ਕੇ ਲਾਹ ਦੇਵਾਂਗਾ।

ਵਾਧੂ ਪਾਠ ਕਰਕੇ ਸਿੱਖ ਰਾਜ ਵੇਲੇ ਬਹੁਤ ਹੀ ਨਿੰਦਨੀ ਕਰਮ ਹੋਇਆ ਕਰਦਾ ਸੀ। ਪਤਾ ਨਹੀਂ ਕਿਸ ਨੇ ਇਹ ਵਹਿਮ ਪਾ ਦਿਤੇ ਸਨ ਕਿ ਪਰ-ਇਸਤ੍ਰੀ ਨਾਲ ਭੇਗ ਕਰਕੇ ਪੰਜ ਪਾਠ ਜਪੁਜੀ ਸਾਹਿਬ ਕਰਨ ਨਾਲ ਪਾਪ ਲਹਿ ਜਾਂਦਾ ਹੈ। ਸਿੱਖ ਸਰਦਾਰਾਂ ਨੇ ਐਸੇ ਕਰਮ ਕਰਕੇ ਆਸ ਰੱਖਣੀ ਕਿ ਪਾਠ ਕਰਕੇ ਪਾਪ ਲਾਹ ਦੇਵਾਂਗੇ।

ਇਥੋਂ ਤਕ ਵੀ ਇਤਿਹਾਸ ਵਿਚ ਆਉਂਦਾ ਹੈ ਕਿ ਮੂਲ ਚੰਦ ਜੋ ਮੁਲਤਾਨ ਦਾ ਗਵਰਨਰ ਸੀ, ਨੇ ਇਕ ਪਾਠੀ ਰੱਖਿਆ ਹੋਇਆ ਸੀ ਜਿਸ ਤੋਂ ਜਪੁਜੀ ਸਾਹਿਬ ਦੇ ਪੰਜ ਪਾਠ ਹਰ ਰੋਜ਼ ਕਰਾਇਆ ਕਰਦਾ ਸੀ। ਇਸ ਆਸ ਨਾਲ ਕਿ ਪਰ-ਇਸਤ੍ਰੀ ਗਮਨ ਦਾ ਦੋਸ਼ ਰੋਜ਼ ਦੀ ਰੋਜ਼ ਲਹਿ ਜਾਇਆ ਕਰੇ। ਇਸੇ

ਕਰਕੇ ਨਾਮ ਦੇ ਸਹਾਰੇ ਬਾਣੀ ਪੜਨੀ ਛੱਡ ਦੇਣੀ, ਸੇਵਾ ਕਰਨੀ ਛੱਡ ਦੇਣੀ, ਦਾਨ ਕਰਨਾ ਛੱਡ ਦੇਣਾ ਗੁਰੂ ਘਰ ਜਾਣਾ ਛੱਡ ਦੇਣਾ, ਇਸ ਤਰ੍ਹਾਂ ਨਾਮ ਨਹੀਂ ਚਲਿਆ ਕਰਦਾ। ਸਿਮਰਨ ਕਰਨ ਬਾਰੇ ਗੁਰਬਾਣੀ ਵਿਚ ਆਉਂਦਾ ਹੈ -

**ਰਾਮ ਜਪਉ ਜੀਆ ਐਸੇ ਐਸੇ॥**

**ਧੂ ਪ੍ਰਹਿਲਾਦ ਜਪਿਓ ਹਰਿ ਜਸੇ॥**

**ਪੰਨਾ - 337**

ਅਤੇ ਬਾਣੀ ਵਿਚ ਆਉਂਦਾ ਹੈ -

**ਬਲਮੈਕੁ ਸੁਪਚਾਰੋ ਤਰਿਓ ਬਧਿਕ ਤਰੇ ਬਿਚਾਰੇ॥**

**ਪੰਨਾ - 999**

ਧਰੂ ਦਾ ਜ਼ਿਕਰ ਕਰਦਿਆਂ ਫੁਰਮਾਨ ਹੈ -

**ਪਾਂਚ ਬਰਖ ਕੌ ਅਨਾਥੁ ਧੂ ਬਾਰਿਕੁ**

**ਹਰਿ ਸਿਮਰਤ ਅਮਰ ਅਟਾਰੇ॥**

**ਪੰਨਾ - 999**

ਮਹਾਰਾਜ ਜੀ ਫੁਰਮਾਨ ਕਰਦੇ ਹਨ -

**ਰੇ ਚਿਤ ਚੇਤਿ ਚੇਤ ਅਚੇਤ॥**

**ਕਾਹੇ ਨ ਬਲਮੈਕਹਿ ਦੇਖ॥**

**ਕਿਸੁ ਜਾਤਿ ਤੇ ਕਿਰ ਪਦਹਿ ਅਮਰਿਓ**

**ਰਾਮ ਭਗਤਿ ਬਿਸੇਖ॥**

**ਪੰਨਾ - 1124**

ਸੋ ਜਿਸ ਨੂੰ ਵਾਹਿਗੁਰੂ ਜੀ ਯਾਦ ਆਉਂਦੇ ਹਨ ਉਸ ਦੇ ਸਾਰੇ ਕੰਮ ਰਾਸ ਹੋ ਜਾਇਆ ਕਰਦੇ ਹਨ। ਇਕ ਲੰਮੇ ਸ਼ਬਦ ਵਿਚ ਆਪ ਜੀ ਫੁਰਮਾਨ ਕਰਦੇ ਹਨ -

**ਜਾ ਕਉ ਮੁਸਕਲੁ ਅਤਿ ਬਣੈ ਛੋਈ ਕੋਇ ਨ ਦੇਇ॥**

**ਲਾਗੂ ਹੋਏ ਦੁਸਮਨਾ ਸਾਕ ਭਿ ਭਜਿ ਖਲੇ॥**

**ਸਭੋ ਭਜੈ ਅਸਰਾ ਚੁਕੈ ਸਭੁ ਅਸਰਾਉ॥**

**ਚਿਤਿ ਆਵੈ ਓਸੁ ਪਾਰਬ੍ਰਹਮੁ ਲਗੈ ਨ ਤਜੀ ਵਾਉ॥**

**ਪੰਨਾ - 70**

ਸਧਨਾ ਕਸਾਈ ਹੁੰਦਾ ਹੋਇਆ ਵੀ ਨਾਮ ਜਪ ਕੇ ਪ੍ਰਮ ਪਦ ਨੂੰ ਪ੍ਰਾਪਤ ਹੋਇਆ। ਗੁਰੂ ਮਹਾਰਾਜ ਜੀ ਨਾਮ ਦੇ ਸਿਮਰਨ ਦਾ ਮਹਾਤਮ ਸੁਖਮਨੀ ਸਾਹਿਬ ਵਿਚ ਖੋਲ੍ਹ ਕੇ ਫੁਰਮਾਉਂਦੇ ਹਨ। ਭੈਰਉ ਰਾਗ ਦੇ ਇਕ ਸ਼ਬਦ ਵਿਚ ਫੁਰਮਾਇਆ ਹੈ -

**ਜਿਸ ਨਾਮੁ ਰਿਦੈ ਸੋਈ ਵੱਡ ਰਾਜਾ॥**

**ਜਿਸੁ ਨਾਮੁ ਰਿਦੈ ਤਿਸੁ ਪੂਰੇ ਕਾਜਾ॥**

**ਜਿਸੁ ਨਾਮੁ ਰਿਦੈ ਤਿਨਿ ਕੋਟਿ ਧਨ ਪਾਏ॥**

**ਨਾਮ ਬਿਨਾ ਜਨਮੁ ਬਿਰਥਾ ਜਾਏ॥**

**ਪੰਨਾ - 1155**

4. ਚੌਥੀ ਭਗਤੀ ਪਾਦ ਸੇਵਨ ਦੀ ਹੋਇਆ ਕਰਦੀ ਹੈ, ਜਿਸ ਨੂੰ ਚਰਨ ਕਮਲਾਂ ਦੀ ਪ੍ਰੀਤ ਵੀ ਆਖਿਆ ਜਾਂਦਾ ਹੈ, ਜਿਸ ਦੇ ਬਾਰੇ ਬਾਣੀ ਵਿਚ ਬਹੁਤ ਤਰ੍ਹਾਂ ਦੇ ਫੁਰਮਾਨ ਆਉਂਦੇ ਹਨ, ਅਰਦਾਸ ਕਰਦੇ ਫੁਰਮਾਨ ਕਰਦੇ ਹਨ -

**ਚਰਣ ਕਮਲ ਕਰਿ ਬੋਹਿਥੁ ਕਰਤੇ ਸਹਸਾ ਦੂਖੁ ਨ ਬਿਆਪੈ॥**

**ਗੁਰੂ ਪੂਰਾ ਭੈਟੈ ਵਡਭਾਗੀ ਆਠ ਪਹਰ ਪ੍ਰਭੁ ਜਾਪੈ॥**

**ਆਦਿ ਜੁਗਾਦੀ ਸੇਵਕ ਸੁਆਮੀ ਭਗਤਾ ਨਾਮੁ ਅਧਾਰੇ॥**

**ਨਾਨਕ ਸਿਖ ਦੇਇ ਮਨ ਪ੍ਰੀਤਮ ਬਿਨ ਹਰਿ ਝੁਠ ਪਸਾਰੇ॥**

**ਪੰਨਾ - 79**

ਇਸ ਤਰ੍ਹਾਂ ਵੀ ਫੁਰਮਾਨ ਆਉਂਦਾ ਹੈ ਹੇ ਪ੍ਰਭੂ! ਮੈਂ ਰਾਜ

ਨਹੀਂ ਚਾਹੁੰਦਾ, ਮੁਕਤ ਨਹੀਂ ਚਾਹੁੰਦਾ, ਮੇਰੀ ਪ੍ਰੀਤੀ ਤੇਰੇ ਚਰਨਾਂ ਨਾਲ ਲੱਗੀ ਰਹੇ।

**ਰਾਜੁ ਨ ਚਾਹਉ ਮੁਕਤਿ ਨ ਚਾਹਉ ਮਨਿ ਪ੍ਰੀਤਿ ਚਰਨ ਕਮਲਾਰੇ॥**

**ਬ੍ਰਹਮ ਸਹੇਸ ਸਿਧ ਮੁਨਿ ਇੰਦ੍ਰਾ ਮੋਹਿ ਠਾਕੁਰ ਹੀ ਦਰਸਾਰੇ॥**

**ਪੰਨਾ - 534**

ਚਰਨਾਂ ਦੇ ਮਹਾਤਮ ਬਾਰੇ ਫੁਰਮਾਨ ਕਰਦੇ ਹਨ -

**ਹਰਿ ਕੇ ਚਰਣ ਰਿਦੇ ਮਹਿ ਬਸੇ॥**

**ਜਨਮ ਜਨਮ ਕੇ ਕਿਲਵਿਖ ਨਸੇ॥**

**ਪੰਨਾ - 197**

**ਚਰਣ ਕਮਲ ਹਿਰਦੇ ਮਹਿ ਜਾਪੁ॥**

**ਨਾਨਕ ਪੇਖਿ ਜੀਵੈ ਪਰਤਾਪੁ॥**

**ਪੰਨਾ - 197**

ਮਹਾਂਪੁਰਸ਼ ਚਰਨਾਂ ਕਮਲਾਂ ਦੇ ਜਾਪ ਨੂੰ ਵਿਸਥਾਰਿਤ ਕਰਦੇ ਹੋਏ ਫੁਰਮਾਨ ਕਰਦੇ ਹਨ ਕਿ ਵਾਹਿਗੁਰੂ ਜੀ ਦਾ ਨਾਮ ਜਪਣਾ, ਚਰਨਾਂ ਕਮਲਾਂ ਦਾ ਜਾਪ ਹੋਇਆ ਕਰਦਾ ਹੈ, ਸੁਖਮਨੀ ਸਾਹਿਬ ਵਿਚ ਫੁਰਮਾਨ ਆਉਂਦਾ ਹੈ ਕਿ -

**ਅਵਰਿ ਉਪਾਵ ਸਤਿ ਮੀਤ ਬਿਸਾਰਹੁ॥**

**ਚਰਨ ਕਮਲ ਰਿਦ ਮਹਿ ਉਰਿ ਧਾਰਹੁ॥**

**ਪੰਨਾ - 288**

ਚਰਨਾਂ ਕਮਲਾਂ ਦੀ ਮਹੱਤਤਾ ਦਸਦੇ ਹੋਏ ਗੁਰੂ ਮਹਾਰਾਜ ਜੀ ਫੁਰਮਾਨ ਕਰਦੇ ਹਨ -

**ਚਰਨ ਕਮਲ ਜਾ ਕਾ ਮਨੁ ਰਾਪੈ॥**

**ਸੋਗ ਅਗਨਿ ਤਿਸੁ ਜਨ ਨ ਬਿਆਪੈ॥**

**ਸਾਗਰੁ ਤਰਿਆ ਸਾਹੁ ਸੰਗੇ॥**

**ਨਿਰਭਉ ਨਾਮੁ ਜਪਹੁ ਹਰਿ ਰੰਗੇ॥**

**ਪੰਨਾ - 683**

ਚਰਨਾਂ ਕਮਲਾਂ ਦੀ ਭਗਤੀ ਵਿਸ਼ਨੂੰ ਭਗਵਾਨ ਦੀ ਪਤਨੀ ਲਖਸ਼ਮੀ ਜੀ ਕਰਿਆ ਕਰਦੇ ਸੀ। ਗੁਰੂ ਮਹਾਰਾਜ ਜੀ ਵੀ ਫੁਰਮਾਨ ਕਰਦੇ ਹਨ -

**ਚਰਣ ਪਖਾਰਿ ਕਰਉ ਗੁਰ ਸੇਵਾ**

**ਅਤਮ ਸੁਧੁ ਬਿਖੁ ਤਿਆਸ ਨਿਵਾਰੈ॥**

**ਦਾਸਨ ਕੀ ਹੋਇ ਦਾਸਿ ਦਾਸਰੀ**

**ਤਾ ਪਾਵਹਿ ਸੋਭਾ ਹਰਿ ਦੁਆਰੀ॥**

**ਪੰਨਾ - 377**

ਰਾਣਾ ਜੀ ਦੀ ਭਗਤੀ ਬਾਰੇ ਇਕ ਕਥਾ ਆਉਂਦੀ ਹੈ ਕਿ ਕ੍ਰਿਸ਼ਨ ਮਹਾਰਾਜ ਜੀ ਦੇ ਚਰਨਾਂ ਦੀ ਭਗਤੀ ਰਾਣਾ ਜੀ ਕਰਿਆ ਕਰਦੀ ਸੀ। ਉਨ੍ਹਾਂ ਦੇ ਚਰਨਾਂ ਦਾ ਧਿਆਨ ਹਿਰਦੇ ਵਿਚ ਹਰ ਵਕਤ ਪਿਆਰ ਸਹਿਤ ਰੱਖਿਆ ਕਰਦੀ ਸੀ।

ਇਕ ਵਾਰ ਕ੍ਰਿਸ਼ਨ ਮਹਾਰਾਜ ਜੀ ਦੁਆਰਕਾ ਤੋਂ ਕਰਕੁਸ਼ਤਰ ਆਏ। ਉਸ ਸਮੇਂ ਬਿਜ ਵਿਚੋਂ ਗੋਪੀਆਂ ਭੀ ਨਾਲ ਹੀ ਕਰਕੁਸ਼ਤਰ ਵਿਚ ਆਈਆਂ। ਭਗਵਾਨ ਸ੍ਰੀ ਕ੍ਰਿਸ਼ਨ ਜੀ ਨੇ ਰੁਕਮਣੀ ਨੂੰ ਕਿਹਾ ਕਿ ਰਾਣਾ ਸਾਡੇ ਚਰਨਾਂ ਦੀ ਭਗਤੀ ਜਿਸ ਨੂੰ ਪਾਦ ਸੇਵਨ ਕਰਿੰਦੇ ਹਨ, ਬਹੁਤ ਹੀ ਪਿਆਰ ਨਾਲ ਕਰਦੀ ਹੈ। ਉਸ ਦੇ ਹਿਰਦੇ ਵਿਚ ਹਰ ਸਮੇਂ ਸਾਡੇ ਚਰਨਾਂ ਦਾ ਨਿਵਾਸ ਰਹਿੰਦਾ ਹੈ। ਰੁਕਮਣੀ ਜੀ ਤੋਂ ਇਹ ਗੱਲ ਸੁਣ ਕੇ ਸਹਿਨ ਨਾ ਹੋ ਸਕੀ ਉਸ ਨੇ ਰਾਣਾ ਨੂੰ ਗਰਮ-ਗਰਮ ਦੁੱਧ ਪਿਲਾ ਦਿਤਾ। ਉਸ ਦੇ ਹਿਰਦੇ ਵਿਚ ਕ੍ਰਿਸ਼ਨ ਮਹਾਰਾਜ ਜੀ ਦੇ ਚਰਨ ਕਮਲਾਂ ਦਾ ਵਾਸਾ ਸੀ ਤਾਂ ਕੀ ਦੇਖਦੀ ਹੈ ਕਿ ਕ੍ਰਿਸ਼ਨ ਮਹਾਰਾਜ ਜੀ ਦੇ ਚਰਨਾਂ ਵਿਚ ਵੱਡੇ-ਵੱਡੇ ਛਾਲੇ ਪੈ

ਗਏ। ਰੁਕਮਣੀ ਨੇ ਛਾਲੇ ਦੇਖ ਕੇ ਭਗਵਾਨ ਨੂੰ ਬੇਨਤੀ ਕੀਤੀ ਅਤੇ ਕਾਰਨ ਪੁਛਿਆ? ਤਾਂ ਆਪ ਨੇ ਫੁਰਮਾਇਆ ਕਿ ਕਿਸੇ ਈਰਖਾਲੂ ਨੇ ਮੇਰੀ ਭਗਤ ਰਾਧਾ ਨੂੰ ਗਰਮ-ਗਰਮ ਦੁੱਧ ਪਿਲਾ ਦਿਤਾ। ਇਸ ਕਰਕੇ ਛਾਲੇ ਪੈ ਗਏ ਹਨ।

ਗੁਰੂ ਦਸ਼ਮੇਸ਼ ਪਿਤਾ ਜੀ ਨੇ ਪਾਦ ਸੇਵਨ ਭਗਤੀ ਬਾਰੇ ਕਥਾ ਲਿਖਦਿਆਂ ਫੁਰਮਾਨ ਕੀਤਾ ਹੈ -

ਜਿਹ ਪਦ ਪੰਜ ਸ਼੍ਰੋਸ਼ ਮਹੇਸ਼ ਸੁਰੇਸ਼ ਦਿਨੇਸ਼ ਨਿਸ਼ੇਸ਼ ਨ ਪਾਏ।  
ਜੇ ਪਦ ਪੰਜ ਵੇਦ ਪੁਰਾਨ ਬਖਾਨ ਪ੍ਰਮਾਨ ਕੈ ਗਿਆਨਨ ਗਾਏ।  
ਜੇ ਪਦ ਪੰਜ ਸਿਧ ਸਮਾਧਿ ਮੈਂ ਸਾਧਤ ਹੈ ਮੁਨਿ ਮੌਨ ਲਗਾਏ।  
ਤੇ ਪਦ ਪੰਜ ਕੇਸਵ ਕੇ ਅਬ ਉਧਵ ਲੈ ਕਰ ਮੈਂ ਸਹਿਰਾਏ॥  
ਸੰਤ ਸਰਾਤ ਸਯਮ ਕੇ ਪਾਇ ਮਹਾ ਬਿਗਸਿਓ ਮਨ ਭੀਤਰਿ ਸੋਉ॥  
ਜੋਗਿਨ ਕੇ ਜੋਊ ਧਿਆਨ ਕੇ ਬੈਚ ਨ ਆਵਤ ਹੈ ਅਤਿ ਬਧਾਕਲ ਹੋਊ॥  
ਜਾਂ ਬ੍ਰਹਮਾਦਿਕ ਸ਼੍ਰੋਸ਼ ਸੁਰਾਦਿਕ ਖੋਜਿਤ ਅੰਤੰ ਨ ਪਾਵਤ ਕੋਊ॥  
ਸੋ ਪਦ ਪੰਜ ਕੇ ਸਮ ਤੁਲਜ, ਪਲੋਟ ਉਧਵ ਲੈਕਰ ਦੋਊ॥

ਗੁਰੂ ਇਤਿਹਾਸ ਵਿਚ ਕਥਾ ਆਉਂਦੀ ਹੈ ਕਿ ਇਕ ਵਾਰੀ ਗੁਰੂ ਸਤਵੰ ਪਾਤਸ਼ਾਹ ਮਹਾਰਾਜ ਅੰਮ੍ਰਿਤ ਵੇਲੇ ਦੇ ਤਖਤ ਤੇ ਬਿਰਾਜਮਾਨ ਹੋਏ ਹੋਏ ਸਨ, ਸਮਾਧੀ ਤੋਂ ਉਥਾਨ ਨਾ ਹੋਏ। ਆਪ ਨੇ ਸ਼ਾਮ ਦੇ ਪੂਰੇ ਚਾਰ ਵਜੇ ਨੇਤਰ ਖੋਲ੍ਹੇ ਅਤੇ ਮੁਖ ਤੋਂ ਫੁਰਮਾਇਆ, “ਪੰਨ ਸਿੱਖੀ-ਧੰਨ ਸਿੱਖੀ-ਧੰਨ ਸਿੱਖੀ” ਉਸ ਵੇਲੇ ਸਾਰੀ ਸੰਗਤ ਨੇ ਪੁਛਿਆ, “ਪਾਤਸ਼ਾਹ! ਆਪ ਕਿਸ ਦੇ ਪਿਆਰ ਵਿਚ ਐਨਾ ਚਿਰ ਬੈਠੇ ਰਹੋ?”

ਆਪ ਨੇ ਫੁਰਮਾਨ ਕੀਤਾ ਕਿ ਗੁਰਸਿੱਖ! ਭਾਈ ਗੋੰਦਾ ਜੋ ਕਾਬਲ ਦੇ ਵਿਚ ਗੁਰਸਿੱਖੀ ਦੇ ਪ੍ਰਚਾਰ ਲਈ ਭੇਜਿਆ ਹੈ ਉਸ ਨੇ ਅਜ ਇਸ਼ਨਾਨ ਕਰਕੇ ਅਸਾਡੇ ਚਰਨਾਂ ਦਾ ਧਿਆਨ ਕੀਤਾ ਅਤੇ ਹੁਣ ਤਕ ਨਹੀਂ ਛੱਡਿਆ। ਇਕ ਰਸ ਉਸ ਦੀ ਬਿਰਤੀ ਟਿਕੀ ਹੋਈ ਸੀ। ਅਸੀਂ ਜੇ ਚਰਨ ਹਿਲਾਉਂਦੇ ਤਾਂ ਉਸ ਨੂੰ ਖੇਦ ਹੋਣਾ ਸੀ। ਭਾਈ ਸੰਤੋਖ ਸਿੰਘ ਜੀ ਨੇ ਸੂਰਜ ਪ੍ਰਕਾਸ਼ ਰਾਸ ਨੂੰ ਵਿਚ ਜਿਕਰ ਕਰਦਿਆਂ ਫੁਰਮਾਨ ਕੀਤਾ ਹੈ -

ਇਕ ਦਿਨ ਗੋੰਦੇ ਮੱਜਨ ਠਾਨਾ।  
ਪ੍ਰਬੰਸਾਈ ਸ੍ਰੀ ਜਪੁ ਪਾਠ ਬਖਾਨਾ।  
ਪੁਨ ਸਤਿਗੁਰ ਕੌ ਲਾਖਹੁ ਧਯਾਨਾ।  
ਬਢਯੋ ਅਨੰਦ ਬਿੜੀ ਠਹਿਰਾਨਾ।  
ਯਯਾਨ ਬਿਖੇ ਗੁਰ ਕੇ ਨਿਜ ਹਾਬ।  
ਪਦ ਅਰ ਬਿੰਦ ਗਰੇ ਰਤਿ ਸਾਬ।  
ਇਸ ਅਨੰਦ ਮੈ ਲੈ ਹੁਇ ਗਯੋ।  
ਨਿਰਵਿਕਲਪ ਸਮਾਧਿ ਬਿਤ ਠਯੋ।  
ਨਹਿਂ ਸ਼ਰੀਰ ਕੀ ਸੁਧ ਕਿਛ ਰਹੀ।  
ਨਿਸ਼ਚਲਤਾ ਐਸੀ ਤਿਨ ਗਹੀ।  
ਸੁਨਹਿ ਨ ਦੇਖਹਿ ਪਰਸ ਨ ਜਾਨੈ।  
ਰਸਨਾ ਘੁਣ ਵਿਸ਼ਾਜ ਨਹਿਂ ਮਾਨੈ।  
ਟਿਕੀ ਬਿੜਤ ਮਹਿ ਭਯੋ ਅਨੰਦ।  
ਕਰ ਮਹਿ ਗਹਿ ਗੁਰ ਪਦ ਅਰਬਿੰਦ।  
ਅਚਲ ਹੋਇ ਕਰ ਬੈਠਯੋ ਰਹਯੋ।  
ਅਪਰ ਨ ਕਿਨਹੂੰ ਤਿਨ ਕਿਛ ਕਹਯੋ।  
ਦਾਸਨਿ ਕੀ ਸੁਨਿਕੈ ਅਰਦਾਸ।

ਬਿਕਸਤਿ ਮੁਖ ਤੇ ਕੀਨਿ ਪ੍ਰਕਾਸ਼।  
ਕਾਬਲ ਮੈਂ ਗੋੰਦਾ ਸਿਖ ਰਹੇ।  
ਧਰੇ ਧਿਆਨ ਦੋਨੋਂ ਪਦ ਗਰੇ।  
ਕਿਸ ਬਿਧ ਤਿਸ ਤੇ ਚਰਨ ਛਟਾਵੈ।  
ਬਿਨਾ ਛਟੇ ਕਿਮ ਲੰਗਰ ਜਾਵੈ।  
ਰਹਯੋ ਉਡੀਕਤਿ ਛੋਰਹਿ ਮੋਹੀ।  
ਵਿਡੁ ਗਹਿ ਰਾਖਯੋ ਤਜਾਗ ਨ ਹੋਗੀ।  
ਜਬ ਸੰਧਯਾ ਹੋਈ ਦਿਨ ਗਯੋ।  
ਤਬ ਗੋੰਦਾ ਜਾਗਤਿ ਤਹਿ ਭਯੋ।  
ਛਟੀ ਸਮਾਧਿ ਦੇਹ ਸੁਧ ਹੋਈ।  
ਤਜੇ ਚਰਨ ਗੁਰ ਕੇ ਤਬ ਦੋਈ।  
ਉਠ ਕਰਿ ਗਮਨੇ ਸ੍ਰੀ ਹਰਿ ਰਾਇ।  
ਸਦਾ ਪ੍ਰੇਮ ਬਸਿ ਜਿਨਹੁ ਸੁਭਾਇ।

**ਸ੍ਰੀ ਗੁਰ. ਪ੍ਰ. ਸੂਰਜ ਗੰਧ,**

ਜਦੋਂ ਪਾਂਡਵਾਂ ਨੇ ਅਸੂਖੇ ਯੱਗ ਕੀਤਾ ਉਸ ਵੇਲੇ ਸੇਵਾ ਕਰਨ ਵਾਸਤੇ ਰਾਜੇ ਰਾਣਿਆਂ ਦੀ ਡਿਊਟੀ ਲੱਗੀ। ਕ੍ਰਿਸ਼ਨ ਮਹਾਰਾਜ ਜੀ ਨੇ ਚਰਨਾਂ ਦੀ ਮਹਿਮਾ ਦਸਦੇ ਹੋਏ ਚਰਨ ਧੋਣ ਦੀ ਸੇਵਾ ਆਪ ਲਈ।

ਇਸੇ ਤਰ੍ਹਾਂ ਨਾਲ ਚਰਨਾਂ ਦੀ ਮਹਿਮਾ ਦਸਦਿਆਂ ਹੋਇਆਂ ਤ੍ਰੇਤੇ ਯੁੱਗ ਵਿਚ ਇਕ ਕਥਾ ਆਉਂਦੀ ਹੈ ਕਿ ਸ੍ਰੀ ਰਾਮ ਚੰਦਰ ਜੀ ਮਹਾਰਾਜ ਬਨਵਾਸ ਦੇ ਦਿਨਾਂ ਵਿਚ ਮੱਧ ਪ੍ਰਦੇਸ਼ ਵਿਚ ਬਿਲਾਸਪੁਰ ਦੇ ਨੇੜੇ ਹੀ ਪੰਜਵਟੀ ਵਿਚ ਰਹਿੰਦੇ ਸਨ। ਕੁਝ ਮੀਲਾਂ ਉਪਰ ਰਿਸ਼ੀਆਂ-ਮੁਨੀਆਂ ਦਾ ਇਕ ਬਹੁਤ ਵੱਡਾ ਆਸ਼ਰਮ ਸੀ। ਉਥੇ ਜੰਗਲ ਵਿਚ ਕੁਝ ਫਾਸਲੇ ਤੇ ਇਕ ਭੀਲਣੀ ਰਿਹਾ ਕਰਦੀ ਸੀ ਜੋ ਪਤੁੰ ਭਗਤੀ ਵਿਚ ਸਦਾ ਹੀ ਲੀਨ ਰਹਿੰਦੀ ਸੀ ਪਰ ਉਹ ਰਿਸ਼ੀ ਲੋਕ, ਜਾਤੀ ਦੇ ਆਧਾਰ ਤੇ ਉਸ ਨਾਲ ਬਹੁਤ ਹੀ ਦੈਖ ਨਾਲ ਵਰਤਿਆ ਕਰਦੇ ਸਨ।

ਜਿਸ ਸਰੋਵਰ ਵਿਚ ਇਹ ਰਿਸ਼ੀ ਇਸ਼ਨਾਨ ਕਰਿਆ ਕਰਦੇ ਸੀ ਉਸ ਵਿਚ ਕੀੜੇ ਪੈ ਗਏ। ਰਿਸ਼ੀਆਂ ਮੁਨੀਆਂ ਨੇ ਆ ਕੇ ਸ੍ਰੀ ਰਾਮ ਚੰਦਰ ਜੀ ਦੇ ਚਰਨਾਂ ਵਿਚ ਬੇਨਤੀ ਕੀਤੀ ਕਿ ਮਹਾਰਾਜ! ਆਪ ਸਾਡੇ ਆਸ਼ਰਮ ਵਿਚ ਪਧਾਰੇ, ਪੰਪਾਸਰ ਸਰੋਵਰ ਜਿਥੋਂ ਸਾਰੇ ਰਿਸ਼ੀ ਮੁਨੀ ਇਸ਼ਨਾਨ ਲਈ ਜਲ ਵਰਤਦੇ ਹਨ ਉਸ ਵਿਚ ਕੂਰੇ (ਜੀਵ, ਕੀੜੇ) ਪੈ ਗਏ ਉਹ ਲੱਖ ਯਤਨ ਕਰਨ ਤੇ ਵੀ ਨਹੀਂ ਹਟੇ। ਆਪ ਆਪਣੇ ਚਰਨ ਛੁਹਾ ਕੇ ਪਾਣੀ ਨੂੰ ਸੂਧ ਕਰੇ ਤਾਂ ਕਿ ਉਸ ਜਲ ਨੂੰ ਨਾਹੁਣ, ਧੋਣ ਤੇ ਪੀਣ ਵਾਸਤੇ ਵਰਤ ਸਕੀਏ। ਉਨ੍ਹਾਂ ਦੇ ਨਿੰਮਤਰਣ ਦੇਣ ਤੇ ਸ੍ਰੀ ਰਾਮ ਚੰਦਰ ਜੀ ਲਛਮਣ, ਸੀਤਾ ਸਮੇਤ ਚਲੇ ਗਏ। ਉਥੇ ਜਾ ਕੇ ਉਨ੍ਹਾਂ ਨੇ ਰਿਸ਼ੀਆਂ ਮੁਨੀਆਂ ਨੂੰ ਕਿਹਾ ਕਿ ਤੁਸੀਂ ਸਾਰੇ ਰਿਸ਼ੀ ਚਰਨ ਧੋ ਕੇ ਜਲ ਇਕ ਬਰਤਨ ਵਿਚ ਪਾਈ ਜਾਓ। ਆਪ ਨੇ ਫੁਰਮਾਇਆ ਕਿ ਜਿਨ੍ਹਾਂ ਦੇ ਚਿੱਤ ਵਿਚ ਰਾਗ ਦੈਸ਼ ਨਾ ਹੋਵੇ ਉਨ੍ਹਾਂ ਦੀ ਚਰਨ ਛੋਹ ਨਾਲ ਜਲ ਪਵਿੱਤਰ ਹੋ ਜਾਵੇਗਾ। ਰਿਸ਼ੀਆਂ ਨੇ ਇਸੇ ਤਰ੍ਹਾਂ ਕੀਤਾ ਅਤੇ ਚਰਨ ਧੋ ਕੇ ਜਲ ਵਿਚ ਪਾਏ। ਕੋਈ ਵੀ ਅਸਰ ਨਾ ਹੋਇਆ ਕਿਉਂਕਿ ਉਨ੍ਹਾਂ ਦੇ ਮਨ ਵਿਚ ਤਾਂ ਭੀਲਣੀ ਜਿਸ ਦਾ ਨਾਮ ਸ਼ਿਵਰੀ ਸੀ, ਲਈ ਰਾਗ ਦੈਸ਼ ਸੀ। ਸ੍ਰੀ ਰਾਮ ਚੰਦਰ ਜੀ ਨੇ ਕਿਹਾ ਕਿ ਉਹ ਪਤੁੰ ਦੀ ਭਗਤ ਹੈ ਉਸ ਦੇ ਮਨ ਵਿਚ ਰਾਗ ਦੈਸ਼ ਨਹੀਂ ਹੈ ਜਦੋਂ

ਤਕ ਉਸ ਦੇ ਚਰਨ ਜਲ ਨੂੰ ਸਪਰਸ਼ ਨਹੀਂ ਕਰਦੇ, ਜਲ ਸ਼ੁੱਧ ਨਹੀਂ ਹੋ ਸਕਦਾ। ਲਭਮਣ ਜੀ ਨੇ ਵੀ ਚਰਨ ਪਾਏ, ਦੂਰ ਦਰਾਜ਼ ਤੋਂ ਜੋ ਰਿਸੀ-ਮੁਨੀ ਆਏ ਸਨ, ਉਨ੍ਹਾਂ ਨੇ ਵੀ ਚਰਨ ਪਾਏ ਪਰ ਜਲ ਸ਼ੁੱਧ ਨਾ ਹੋਇਆ। ਅਖੀਰ ਭੀਲਣੀ ਦੇ ਚਰਨ ਜਲ ਵਿਚ ਪਾਏ ਤਾਂ ਜਲ ਸ਼ੁੱਧ ਹੋ ਗਿਆ। ਇਸ ਤਰ੍ਹਾਂ ਸ੍ਰੀ ਰਾਮ ਚੰਦਰ ਜੀ ਨੇ ਪਾਦ ਸੇਵਨ ਭਗਤੀ ਦਾ ਮਹਾਤਮ ਇਨ੍ਹਾਂ ਰਿਸੀਆਂ ਨੂੰ ਦਸਿਆ ਜਿਸ ਬਾਰੇ ਗੁਰੂ ਮਹਾਰਾਜ਼ ਜੀ ਨੇ ਵੀ ਫੁਰਮਾਨ ਕੀਤਾ ਹੈ -

ਚਰਨ ਸਾਧ ਕੇ ਧੋਇ ਧੋਇ ਪੀਉ॥  
ਅਰਧਿ ਸਾਧ ਕਉ ਅਪਨਾ ਜੀਉ॥  
ਸਾਧ ਕੀ ਧੂਰਿ ਕਰਹ ਇਸਨਾਨੁ॥  
ਸਾਧ ਉਪਰਿ ਜਾਈਐ ਕੁਰਬਾਨੁ॥

ਪੰਨਾ - 283

ਸਾਰੇ ਤੀਰਥ ਸਾਧੂਆਂ ਦੇ ਚਰਨਾਂ ਨਾਲ, ਛੂਹੀ ਹੋਈ ਚਰਨ ਪੂੜ ਦੀ ਲੋਚਾ ਕਰਦੇ ਹਨ ਕਿਉਂਕਿ ਉਨ੍ਹਾਂ ਵਿਚ ਪਾਪੀ ਲੋਕਾਂ ਨੇ ਨਹਾ-ਨਹਾ ਕੇ ਮੈਲ ਛੱਡੀ ਹੋਈ ਹੈ, ਉਹ ਸਾਧੂਆਂ ਦੇ ਚਰਨ ਪੈਣ ਨਾਲ ਦੂਰ ਹੋ ਜਾਂਦੀ ਹੈ। ਗੁਰਬਾਣੀ ਵਿਚ ਫੁਰਮਾਨ ਹੈ -

ਗੰਗਾ ਜਮੁਨਾ ਗੋਦਾਵਰੀ ਸਰਸਤੀ  
ਤੇ ਕਰਹ ਉਦਮੁ ਧੂਰਿ ਸਾਧੁ ਕੀ ਤਾਈ॥  
ਕਿਲਵਿਖ ਮੈਲੁ ਭਰੈ ਪਰੇ ਹਮਰੈ ਵਿਚਿ  
ਹਮਰੀ ਮੈਲੁ ਸਾਧੁ ਕੀ ਧੂਰਿ ਗਵਾਈ॥  
ਤੌਰਥਿ ਅਠਸਠਿ ਮਜਨੁ ਨਾਈ॥  
ਸਤਸੰਗਤਿ ਕੀ ਧੂਰਿ ਪਰੀ ਉਡਿ ਨੇੜੀ  
ਸਭ ਦੁਰਮਤਿ ਮੈਲੁ ਗਵਾਈ॥

ਪੰਨਾ - 1263

ਇਸੇ ਤਰ੍ਹਾਂ ਨਾਲ ਭਾਈ ਗੁਰਦਾਸ ਜੀ 23 ਵੀਂ ਵਾਰ ਵਿਚ ਚਰਨ ਪੂੜ ਦੀ ਮਹੱਤਤਾ ਦਸਦੇ ਹੋਏ ਫੁਰਮਾਨ ਕਰਦੇ ਹਨ -

ਪੰਜਿ ਤਤ ਉਤਪਤਿ ਕਰ ਗੁਰਮੁਖਿ ਧਰਤੀ ਆਪੁ ਗਵਾਇਆ।  
ਚਰਣ ਕਵਲ ਸਰਣਾਗਤੀ ਸਭ ਨਿਧਾਨ ਸਭੇ ਫਲ ਪਾਇਆ।  
ਲੋਕ ਵੇਦ ਗੁਰ ਗਿਆਨ ਵਿਚਿ ਸਾਧੁ ਧੂੜਿ ਜਗਤੁ ਤਰਾਇਆ।  
ਪਤਿਤ ਪੁਨੀਤ ਕਰਾਇਕੈ ਪਾਵਨ ਪੁਰਖ ਪਵਿਤ੍ਰ ਕਰਾਇਆ।  
ਚਰਣੋਦਕ ਮਹਿਮਾ ਅਮਿਤ ਸੇਖ ਸਹਸ ਮੁਖਿ ਅੰਤੁ ਨ ਪਾਇਆ।  
ਧੂੜੀ ਲੇਖ ਮਿਟਾਇਆ ਚਰਣੋਦਕ ਮਨੁ ਵਸਿਗਤਿ ਆਇਆ।  
ਪੈਰੀ ਪੈ ਜਗੁ ਚਰਨੀ ਲਾਇਆ॥

ਭਾਈ ਗੁਰਦਾਸ ਜੀ, ਵਾਰ 23/3

ਚਰਣੋਦਕ ਹੋਇ ਸੁਰਸਰੀ ਤਜਿ ਬੈਕੁੰਠ ਧਰਤਿ ਵਿਚਿ ਆਈ।  
ਨਉ ਸੈ ਨਦੀ ਨਿੰਦਨਵੈ ਅਠਸਠਿ ਤੌਰਥਿ ਅੰਗ ਸਮਾਈ।  
ਤਿਹੁ ਲੋਈ ਪਰਵਾਣੁ ਹੈ ਮਹਾਦੇਵ ਲੈ ਸੀਸ ਚੜਾਈ।  
ਦੇਵੀ ਦੇਵ ਸਰੇਵਦੇ ਜੈ ਜੈ ਕਾਰ ਵਡੀ ਵਡਿਆਈ।  
ਸਣੁ ਗੰਗਾ ਬੈਕੁੰਠ ਲੇਖ ਬੈਕੁੰਠ ਨਾਖਿ ਲਿਵ ਲਾਈ।  
ਸਾਧੁ ਧੂੜਿ ਦੁਲੰਭ ਹੈ ਸਾਧ ਸੰਗਤਿ ਸਤਿਗੁਰੁ ਸਰਣਾਈ॥  
ਚਰਣ ਕਵਲ ਦਲ ਕੀਮ ਨ ਪਾਈ॥

ਭਾਈ ਗੁਰਦਾਸ ਜੀ, ਵਾਰ 23/4

ਚਰਣ ਸਰਣਿ ਜਿਸੁ ਲਖਮੀ ਲੇਖ ਕਲਾ ਹੋਇ ਲਖੀ ਨ ਜਾਈ।  
ਰਿਧਿ ਸਿਧਿ ਨਿਧਿ ਸਭ ਗੋਲੀਆਂ ਸਾਧਿਕ ਸਿਧ ਰਹੇ ਲਪਟਾਈ।  
ਚਾਰਿ ਵਰਨ ਛਿਅ ਦਰਸਨਾ ਜਤੀ ਸਤੀ ਨਉ ਨਾਥ ਨਿਵਾਈ।  
ਤਿੰਨ ਲੋਅ ਚੰਹ ਭਵਨ ਜਲਿ ਬਾਲ ਮਹੀਅਲ ਛਲੁ ਕਰਿ ਛਾਈ।  
ਕਵਲਸਣੁ ਕਵਲਾਪਤੀ ਸਾਧ ਸੰਗਤਿ ਸਰਣਾਗਤਿ ਆਈ।  
ਪੈਰੀ ਪੈ ਪਾਖਾਕ ਹੋਇ ਆਪੁ ਗਵਾਇ ਨ ਆਪੁ ਗਣਾਈ।  
ਗੁਰਮੁਖਿ ਸੁਖੁ ਫਲ ਵਡੀ ਵਡਿਆਈ।

ਭਾਈ ਗੁਰਦਾਸ ਜੀ, ਵਾਰ 23/5

ਇਸੇ ਤਰ੍ਹਾਂ ਨਾਲ ਫੁਰਮਾਨ ਕਰਦੇ ਹਨ -

ਸੰਤ ਕੀ ਧੂਰਿ ਮਿਟੇ ਆਘ ਕੋਟ॥  
ਸੰਤ ਪ੍ਰਸਾਦਿ ਜਨਮ ਮਰਣ ਤੇ ਛੋਟ॥

ਪੰਨਾ - 189

ਗੁਰੂ ਮਹਾਰਾਜ਼ ਜੀ ਤਾਂ ਫੁਰਮਾਨ  
ਕਰਦੇ ਹਨ ਕਿ ਚਰਨਾਂ ਨਾਲ ਛੋਹੀ ਹੋਈ  
ਪੂੜ ਲੱਖਾਂ ਤੀਰਥਾਂ ਤੋਂ ਜ਼ਿਆਦਾ  
ਮਹੱਤਤਾ ਰਖਦੀ ਹੈ -

ਨਨਕ ਧੂੜਿ ਪੁਨੀਤ ਸਾਧ ਲੇਖ ਕੋਟ ਪਿਰਾਗੇ॥

ਪੰਨਾ - 322

ਚਰਨ ਪੂੜ ਦੀ ਮੰਗ ਕਰਦਿਆਂ ਫੁਰਮਾਨ ਹੈ -

ਦਾਨੁ ਮਹਿੰਡਾ ਤਲੀ ਖਾਕੁ

ਜੇ ਮਿਲੈ ਤ ਮਸਤਕਿ ਲਾਈਐ॥

ਕੁੜਾ ਲਾਲਚੁ ਛਡੀਐ॥

ਹੋਇ ਇਕ ਮਨਿ ਅਲਖੁ ਧਿਆਈਐ॥

ਫਲ ਤੇਵੇਹੋ ਪਾਈਐ ਜੇਵੇਹੀ ਕਾਰ ਕਮਾਈਐ॥

ਜੇ ਹੋਵੈ ਪੂਰਬਿ ਲਿਖਿਆ

ਤਾ ਧੂੜਿ ਤਿਨਾ ਦੀ ਪਾਈਐ॥

ਮਤਿ ਬੋੜੀ ਸੇਵ ਗਵਾਈਐ॥

ਪੰਨਾ - 468

ਚਰਨ ਪੂੜੀ ਦਾ ਐਡਾ ਵੱਡਾ ਮਹਾਤਮ  
ਦਸਿਆ ਗਿਆ ਹੈ ਕਿ ਜਮਦੂਤ ਵੀ  
ਨੇੜੇ ਨਹੀਂ ਆਉਂਦੇ। ਜਿਸ ਨੇ ਸਾਧੂਆਂ ਦੀ ਚਰਨ ਪੂੜ  
ਮਸਤਕ ਲਾ ਲਈ -

ਕਰੁ ਨਾਨਕ ਜਿਨਿ ਧੂਰਿ ਸੰਤ ਪਾਈ॥

ਤਾ ਕੈ ਨਿਕਟਿ ਨ ਆਵੈ ਮਾਈ॥

ਪੰਨਾ - 182

ਸਾਧੁ ਦੀ ਧੂੜੀ ਦਾ ਬਹੁਤ ਮਹਾਤਮ ਹੈ, ਸੋ ਪਾਦ ਸੇਵਨ  
ਭਗਤੀ ਬਾਰੇ ਫੁਰਮਾਨ ਹੈ -

ਗੁਰ ਕੇ ਚਰਣ ਹਿਰਦੈ ਵਸਾਇ॥

ਦੁਖ ਦੁਸਮਨ ਤੇਰੀ ਹਤੈ ਬਲਾਇ॥

ਪੰਨਾ - 190

ਪੰਜਵੀਂ ਅਰਚਣ ਭਗਤੀ ਹੋਇਆ ਕਰਦੀ ਹੈ, ਇਸ ਨੂੰ  
ਪੂਜਾ ਵੀ ਆਖਿਆ ਜਾਂਦਾ ਹੈ, ਇਸ ਦੇ 16 ਭੇਦ ਹਨ, ਇਹ  
ਅਰਚਣ ਭਗਤੀ ਸਾਕਾਰ ਰੂਪ ਵਿਚ ਵੀ ਹੁੰਦੀ ਹੈ ਅਤੇ  
ਧਿਆਨ ਰੂਪ ਵਿਚ ਵੀ ਹੁੰਦੀ ਹੈ। ਇਸ ਦਾ ਵਿਸਥਾਰ  
ਮਹਾਂਪੁਰਸ਼ ਬਹੁਤ ਹੀ ਸੋਹਣੇ ਢੰਗ ਨਾਲ ਦਸਿਆ ਕਰਦੇ ਹਨ।  
ਗੁਰੂ ਮਹਾਰਾਜ਼ ਜੀ ਫੁਰਮਾਨ ਕਰਦੇ ਹਨ -

**ਪੂਜਾ ਅਰਚਾ ਸੇਵਾ ਬੰਦਨ ਇਹੈ ਟਹਲ ਸੋਹਿ ਕਰਨਾ॥**  
**ਬਿਗਸੈ ਮਨੁ ਹੋਵੈ ਪਰਗਾਸਾ ਬਹੁਰਿ ਨ ਗਰਭੈ ਪਰਨਾ॥**

ਪੰਨਾ - 531

ਸੋ ਸਾਡੇ ਵਾਸਤੇ ਜ਼ਰੂਰੀ ਹੈ ਕਿ ਅਸੀਂ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੀ ਧੂਰ ਹਿਰਦੇ ਤੋਂ ਪੂਜਾ ਕਰੀਏ। ਸਵੇਰੇ ਉਠ ਕੇ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦਾ ਪ੍ਰਕਾਸ਼ ਕਰਨਾ, ਆਸਣ, ਝਾੜ੍ਹੂ, ਲੇਪਨ ਕਰਕੇ ਸਿੰਘਾਸਨ ਬਿਛਾਉਣਾ, ਵਸਤਰ, ਭੂਸਣ ਸਜਾਵਟ ਕਰਨੀ। ਸੁਗੰਧੀ, ਚੰਦਨ, ਕੇਸਰ, ਕਸਤੂਰੀ, ਫੁਲ ਆਦਿ ਭੇਟ ਕਰਨੇ। ਫੁਲਾਂ ਦੀਆਂ ਮਾਲਾ ਪਹਿਨਾਉਣੀਆਂ, ਧੂਪ, ਅਗਰ, ਚੰਦਨ ਆਦਿ ਸੁਗੰਧਿਤ ਚੀਜ਼ਾਂ ਦੀ ਧੂਪ ਦੇਣਾ। ਭੈਜਨ ਛਕਣ ਤੋਂ ਪਹਿਲਾਂ ਆਪਣੇ ਇਸ਼ਟ ਨੂੰ ਭੋਗ ਲਗਾਉਣਾ। ਯਥਾਸ਼ਕਤ ਮਾਇਆ ਭੇਟ ਕਰਨੀ, ਆਰਤੀ ਪੜ੍ਹਨੀ, ਪ੍ਰਦਖਣਾ ਕਰਨੀ, ਬਿਰਜਮਾਨ ਕਰਨ ਲਈ ਪਲੰਘ ਤੇ ਸੇਜਾ ਵਿਛਾਉਣੀ, ਸੁਗੰਧਤ ਚੀਜ਼ਾਂ ਕੋਲ ਰਖਣੀਆਂ। ਇਹ ਅਰਚਣ ਪੂਜਾ ਦੇ ਕੁਝ ਨਿਯਮ ਹੋਇਆ ਕਰਦੇ ਹਨ ਪਰ ਅਸਾਡੇ ਆਚਾਰੀਆਂ ਨੇ ਇਸ ਸ਼ਰਧਾ ਕਰਮ ਨੂੰ ਇਕ ਵਹਿਮ ਕਹਿ ਕੇ ਹਟਾ ਹੀ ਦਿਤਾ ਹੈ ਕਿਉਂਕਿ ਉਨ੍ਹਾਂ ਨੂੰ ਡਰ ਹੈ ਕਿ ਇਹ ਇਕ ਤਰ੍ਹਾਂ ਦੀ ਸਿਲਾ ਪੂਜਾ ਦੇ ਬਰਾਬਰ ਹੈ। ਕੁਝ ਕਰਮ ਤਾਂ ਅਸਾਨੂੰ ਫੇਰ ਵੀ ਕਰਨੇ ਹੀ ਪੈਣਗੇ ਜੋ ਅਸੀਂ ਹਰ ਰੋਜ਼ ਹੀ ਕਰਦੇ ਹਾਂ। ਨਿਰਗੁਣ ਬ੍ਰਹਮ ਦੀ ਅਸੀਂ ਸਾਰੇ ਪੂਜਾ ਕਰਦੇ ਹਾਂ। ਜਿਸ ਬਾਰੇ ਫੁਰਮਾਨ ਹੈ -

**ਅਚੁਤ ਪੂਜਾ ਜੋਗ ਗੋਪਾਲ॥**  
**ਮਨੁ ਤਨੁ ਅਰਧਿ ਰਖਉ ਹਰਿ ਆਗੈ**  
**ਸਰਬ ਜੀਆ ਕਾ ਹੈ ਪ੍ਰਤਿਪਾਲ॥**

ਪੰਨਾ - 824

ਅਤੇ ਐਸਾ ਵੀ ਫੁਰਮਾਨ ਆਉਂਦਾ ਹੈ -

**ਮਨੁ ਵੇਕਾਰੀ ਵੇਡਿਆ ਵੇਕਾਰਾ ਕਰਮ ਕਮਾਇ॥**  
**ਦੂਜੈ ਭਾਇ ਅਗਿਆਨੀ ਪੂਜਦੇ ਦਰਗਹ ਮਿਲੈ ਸਜਾਇ॥**  
**ਆਤਮ ਦੇਉ ਪੁਜੀਐ ਬਿਨੁ ਸਤਿਗੁਰ ਬੁਝ ਨ ਪਾਇ॥**

ਪੰਨਾ - 88

6. ਛੇਵੀਂ ਭਗਤੀ ਨਮਸਕਾਰ ਭਗਤੀ ਹੈ ਜਿਸ ਤਰ੍ਹਾਂ ਕਿ ਫੁਰਮਾਨ ਹੈ -

**ਡੰਡਉਤਿ ਬੰਦਨ ਅਨਿਕ ਬਾਰ ਸਰਬ ਕਲਾ ਸਮਰਥ॥**  
**ਡੋਲਨ ਤੇ ਰਖਹੁ ਪ੍ਰਭੁ ਨਾਨਕ ਦੇ ਕਰਿ ਹਥ॥**

ਪੰਨਾ - 256

**ਪ੍ਰਭ ਜੀ ਤੂ ਮੇਰੇ ਪ੍ਰਾਨ ਅਧਾਰੈ॥**  
**ਨਮਸਕਾਰ ਡੰਡਉਤਿ ਬੰਦਨਾ ਅਨਿਕ ਬਾਰ ਜਾਉ ਬਾਰੈ॥**

ਪੰਨਾ - 820

ਡੰਡੇ ਵਤ ਲੰਮੇ ਪੈ ਕੇ ਜ਼ਮਾਨ ਤੇ ਸਰੀਰ ਦੇ ਅੱਠ ਅੰਗ ਲਾ ਕੇ ਨਮਸਕਾਰ ਕਰਨੀ, ਡੰਡਉਤ ਬੰਦਨਾ ਕਹਾਉਂਦੀ ਹੈ ਮਹਾਰਾਜ ਜੀ ਤਾਂ ਫੁਰਮਾਨ ਕਰਦੇ ਹਨ -

**ਨਮਸਕਾਰ ਤਾ ਕਉ ਲਖ ਬਾਰ॥**  
**ਇਹੁ ਮਨੁ ਦੌਜੈ ਤਾ ਕਉ ਵਾਰਿ॥**  
**ਸਿਮਰਨਿ ਤਾ ਕੈ ਸਿਰਹਿ ਸੰਤਾਪ॥**  
**ਗੋਇ ਅਨੰਦੁ ਨਾ ਵਿਆਪਹਿ ਤਾਪ॥**

ਪੰਨਾ - 1142

ਗੁਰੂ ਦਸ਼ਮੇਸ਼ ਪਿਤਾ ਜੀ ਨੇ 'ਜਾਪੁ ਸਾਹਿਬ' ਦੇ ਅੰਦਰ

ਅਨੇਕਾਂ ਨਾਮ ਲੈ ਕੇ ਪ੍ਰਭੂ ਦੇ ਚਰਨਾਂ ਵਿਚ ਨਮਸਕਾਰ ਕੀਤੀ ਹੈ। ਜਦੋਂ ਅਸੀਂ ਜਾਪੁ ਸਾਹਿਬ ਪੜ੍ਹਨ ਲਗੀਏ ਤਾਂ ਅਸਾਡੇ ਮਨ ਵਿਚ ਭਾਵਨਾ ਹੋਵੇ ਕਿ ਜੋ ਪ੍ਰਭੂ ਹਾਜ਼ਰ ਨਾਜ਼ਰ ਹਨ, ਉਹ ਪਿਆਰ ਕਰਦੇ ਹਨ, ਮੈਂ ਉਨ੍ਹਾਂ ਨੂੰ ਨਮਸਕਾਰ ਕਰਦਾ ਹਾਂ। ਉਸ ਸਮੇਂ ਧਿਆਨ ਨਾਲ ਪੜ੍ਹੀਏ ਕਿ -

**ਨਮਸਤੁੰ ਅਕਾਲੇ॥ ਨਮਸਤੁੰ ਕ੍ਰਿਪਾਲੇ॥**

**ਨਮਸਤੁੰ ਅਰੂਪੇ॥ ਨਮਸਤੁੰ ਅਨੂਪੇ॥**

**ਨਮਸਤੁੰ ਅਭੇਖੇ॥ ਨਮਸਤੁੰ ਅਲੇਖੇ॥**

**ਨਮਸਤੁੰ ਅਕਾਈ॥ ਨਮਸਤੁੰ ਅਜਾਈ॥**

**ਨਮਸਤੁੰ ਅਗੰਜੇ॥ ਨਮਸਤੁੰ ਅਭੰਜੇ॥**

**ਨਮਸਤੁੰ ਅਨਾਮੇ॥ ਨਮਸਤੁੰ ਅਠਾਮੇ॥.....**

**ਜਾਪੁ ਸਾਹਿਬ**

ਯੋਧੀ ਵਿਚ ਅਸੀਂ ਦੇਖਿਆ ਹੈ ਕਿ ਉਹ ਲੋਕ ਨਮਸਕਾਰ ਭਗਤੀ ਵਿਚ ਬਹੁਤ ਪਰਪੱਕ ਹਨ, ਉਨ੍ਹਾਂ ਦੀ ਗਿਣਤੀ ਬਹੁਤ ਜ਼ਿਆਦਾ ਹੈ। ਦੀਵਾਲੀ ਦੇ ਦਿਨਾਂ ਵਿਚ ਉਥੇ ਨਾਨਕ ਮਤੇ ਇਕ ਮੇਲਾ ਭਰਦਾ ਹੈ ਜਿਥੇ ਲੱਖਾਂ ਦੀ ਤਾਦਾਦ ਵਿਚ ਬਾਰੂ, ਜਾਟਵਾ, ਧੀਮਰ, ਗੁੱਜਰ, ਭੰਗੀ ਆਦਿ ਨਮਸਕਾਰ ਕਰਨ ਵਾਸਤੇ ਪਹੁੰਚਿਆ ਕਰਦੇ ਹਨ। ਉਨ੍ਹਾਂ ਦਾ ਇਹ ਅਸਲ ਹੁੰਦਾ ਹੈ ਕਿ ਜਦੋਂ ਗੁਰਦਵਾਰਾ ਨਾਨਕ ਮਤਾ ਜੀ ਦਾ ਕਲਸ ਉਨ੍ਹਾਂ ਦੀ ਨਜ਼ਰੀਂ ਪੈ ਜਾਂਦਾ ਉਥੋਂ, ਜਿਸ ਪ੍ਰੇਮੀ ਨੇ ਨਮਸਕਾਰ ਭਗਤੀ ਕਰਨੀ ਹੁੰਦੀ ਸੀ ਉਹ ਆਪਣੇ ਵਸਤਰ ਉਤਾਰ ਕੇ ਦੂਜਿਆਂ ਨੂੰ ਦੇ ਦਿੰਦਾ ਅਤੇ ਆਪ ਢੰਡਉਤਾਂ ਕਰਦੇ ਹੋਏ ਕਈ-ਕਈ ਮੀਲ ਲੰਮੇ ਪੈ-ਪੈ ਕੇ ਨਾਨਕ ਮਤੇ ਪਹੁੰਚਿਆ ਕਰਦਾ ਸੀ। ਉਸ ਦੀ ਛਾਤੀ ਵਿਚੋਂ ਖਨ ਨਿਕਲਣ ਲਗ ਜਾਂਦਾ ਸੀ ਪਰ ਉਸ ਦੀ ਸ਼ਰਧਾ ਵਿਚ ਕੋਈ ਫਰਕ ਨਹੀਂ ਸੀ ਪੈਂਦਾ। ਜਦੋਂ ਉਨ੍ਹਾਂ ਨੂੰ ਪੁਛਿਆ ਜਾਂਦਾ ਕਿ ਤੁਸੀਂ ਐਨੀਆਂ ਡੰਡਉਤਾਂ ਕਰਦੇ ਹੋਏ ਗੁਰੂ ਦਰਬਾਰ ਵਲ ਨੂੰ ਆਉਂਦੇ ਹੋ ਤਾਂ ਉਨ੍ਹਾਂ ਨੇ ਕਹਿਣਾ, ਮੇਰੇ ਬਾਬੇ ਨੇ ਮੇਰੇ ਬਹੁਤ ਸਾਰੇ ਕਾਰਜ ਸਿੱਧ ਕਰ ਦਿਤੇ - ਮੈਂਨੂੰ ਲੜਕੇ ਦੀ ਦਾਤ ਮਿਲ ਗਈ, ਮੈਂ ਐਨਾ ਬਿਮਾਰ ਸੀ ਤੇ ਠੀਕ ਹੋ ਗਿਆ, ਫੇਰ ਕਿਉਂ ਨਾ ਸੈਂ ਉਸ ਦੇ ਸ਼ੁਕਰਾਨੇ ਵਜੋਂ ਡੰਡਉਤਾਂ ਕਰਦਾ ਉਸ ਪਾਸ ਪੁੱਜਾਂ। ਗੁਰੂ ਮਹਾਰਾਜ ਜੀ ਫੁਰਮਾਨ ਕਰਦੇ ਹਨ -

**ਕੀਰਤਿ ਪ੍ਰਭ ਕੀ ਗਾਉ ਸੇਰੀ ਰਸਨਾ॥**

**ਅਨਿਕ ਬਾਰ ਕਰਿ ਬੰਦਨ ਸੰਤਨ**

**ਉਹਾਂ ਚਰਨ ਗੋਬਿੰਦ ਜੀ ਕੇ ਬਸਨਾ॥**

ਪੰਨਾ - 1298

ਅਸੀਂ ਪੜ੍ਹਦੇ ਹਾਂ -

**ਕਰਿ ਸਾਧੂ ਅੰਜੂਲੀ ਪੁੰਨ ਵਡਾ ਹੈ॥**

**ਕਰਿ ਡੰਡਉਤ ਪੁੰਨ ਵਡਾ ਹੈ॥**

ਪੰਨਾ - 171

ਸੋ ਡੰਡਉਤ ਬੰਦਨਾ ਬਾਰੇ ਇਕ ਕਥਾ ਆਉਂਦੀ ਹੈ। ਕ੍ਰਿਸ਼ਨ ਮਹਾਰਾਜ ਜੀ ਫੁਰਮਾਉਂਦੇ ਹਨ ਕਿ ਹੇ ਅਰਜਨ! ਤਡੂ ਨੂੰ ਜਾਨਣ ਵਾਲੇ ਗਿਆਨੀ ਪੁਰਸ਼ਾਂ ਤੋਂ, ਭਲੀ ਪ੍ਰਕਾਰ ਦੰਡਵਤ ਪ੍ਰਣਾਮ, ਸੇਵਾ ਅਤੇ ਨਿਸ਼ਕਪਟ ਭਾਵ ਨਾਲ ਕੀਤੇ ਹੋਏ ਪ੍ਰਸ਼ਨ ਦੁਆਰਾ ਉਸ ਗਿਆਨ ਨੂੰ ਜਾਣ, ਉਸ ਗਿਆਨ ਨੂੰ ਜਾਣਨ ਵਾਲੇ ਗਿਆਨੀ ਜਨ ਤੈਨੂੰ ਉਸ ਗਿਆਨ ਦਾ ਉਪਦੇਸ਼ ਕਰਨਗੇ। ਇਸ ਪ੍ਰਕਾਰ ਮਹਾਤਮਾ ਡੰਡਉਤ ਆਦਿਕ ਤੋਂ ਪ੍ਰਸੰਨ ਹੋ ਕੇ ਹੀ ਅਧਿਕਾਰੀ ਨੂੰ ਗਿਆਨ ਦਾ ਉਪਦੇਸ਼ ਕਰਦੇ ਹਨ।

ਐਸੀ ਵੀ ਕਥਾ ਆਉਂਦੀ ਹੈ ਕਿ ਮਹਾਤਮਾਵਾਂ ਨੂੰ

ਡੰਡਉਤ ਕਰਨ ਨਾਲ ਬਹੁਤ ਬਖਸ਼ਿਸ਼ਾਂ ਪ੍ਰਾਪਤ ਹੋ ਜਾਂਦੀਆਂ ਹਨ। ਇਸ ਸਬੰਧ ਵਿਚ ਇਕ ਦ੍ਰਿਸ਼ਟਾਂਤ ਅਧਿਆਤਮ ਕਥਾਵਾਂ ਵਿਚ ਸੁਣਿਆ ਜਾਂਦਾ ਹੈ। ਮਾਰਕੰਡਾ ਰਿਸ਼ੀ, ਭਿਰਗੂ ਕੁਲ ਵਿਚ ਮਹਾਂਹਿਸੀ ਮਰਕੰਡ ਦਾ ਪੁਤਰ ਸੀ। ਜਨਮ ਸਮੇਂ ਜ਼ੋਤਸ਼ੀਆਂ ਨੇ ਕਿਹਾ ਕਿ ਮਾਰਕੰਡੇ ਦੀ ਉਮਰ 10 ਸਾਲ ਦੀ ਹੋਵੇਗੀ। ਇਹ ਸੁਣ ਕੇ ਮਾਤਾ ਪਿਤਾ ਨੂੰ ਬਹੁਤ ਫਿਕਰ ਹੋਇਆ, ਪੁਤਰ ਨੂੰ ਸਮਝਾ ਕੇ ਮਹਾਤਮਾ ਦੇ ਪਾਸ ਸੇਵਾ ਵਿਚ ਭੇਜ ਦਿਤਾ। ਮਾਰਕੰਡਾ ਮਹਾਂਪੁਰਸ਼ਾਂ ਦਾ ਬਹੁਤ ਹੀ ਅਦਬ ਸਤਿਕਾਰ ਕਰਦਾ ਸੀ। ਜਦੋਂ ਵੀ ਦਰਸ਼ਨ ਕਰਦਾ ਸੀ ਤਾਂ ਡੰਡਉਤ ਬੰਦਨਾ ਕਰਿਆ ਕਰਿਆ ਕਰੇ। ਉਸ ਦੇ ਅੰਦਰ ਕੋਈ ਅਭਿਆਨ ਨਹੀਂ ਸੀ, ਪੂਰੇ ਨਿਮਰਤ ਭਾਵ ਨਾਲ ਹਰੇਕ ਮਹਾਤਮਾ ਨੂੰ ਡੰਡਉਤ ਕਰਿਆ ਕਰਦਾ ਸੀ। ਸਾਰੇ ਮਹਾਤਮਾ ਉਸ ਦੇ ਪ੍ਰੇਮ ਤੋਂ ਪ੍ਰਭਾਵਿਤ ਸਨ ਅਤੇ ਹਰ ਮਹਾਤਮਾ ਅਸੀਂਰਵਾਦ ਦਿਆ ਕਰਦਾ ਸੀ।

ਇਕ ਵਾਰੀ ਮਹਾਤਮਾਵਾਂ ਦੀ ਸਭਾ ਲੱਗੀ ਹੋਈ ਸੀ। ਉਥੇ ਜਾ ਕੇ ਇਕਲੋ-ਇਕਲੋ ਮਹਾਤਮਾ ਨੂੰ ਇਸ ਨੇ ਡੰਡਵਤ ਪ੍ਰਣਾਮ ਕੀਤੀ। ਮੁਖੀ ਮਹਾਤਮਾ ਦੇ ਚਰਨਾਂ ਤੇ ਬੜੀ ਦੇਰ ਤਕ ਪ੍ਰਣਾਮ ਕਰਦਾ ਰਿਹਾ। ਛੋਟਾ ਬੱਚਾ ਸੀ ਮਹਾਤਮਾ ਨੇ ਕਿਹਾ ਕਿ ਬੇਟਾ! ਚਿੰਜੀਵ ਹੋਵੋਂ। ਮਾਰਕੰਡੇ ਨੇ ਬੇਨਤੀ ਕੀਤੀ ਕਿ ਮਹਾਰਾਜ! ਮੈਂ ਛੋਟਾ ਬੱਚਾ ਹਾਂ, ਆਪ ਦੀ ਸ਼ਰਨ ਵਿਚ ਆਇਆ ਹਾਂ, ਆਪ ਨੇ ਬਚਨ ਕੀਤਾ ਹੈ ਕਿ ਮੈਂ ਚਿੰਜੀਵੀ ਹੋਵਾਂ, ਪਰ ਮੇਰੇ ਮਾਂ-ਬਾਪ ਨੇ ਮੈਨੂੰ ਦਸਿਆ ਹੈ ਕਿ ਜੋਤਸ਼ੀਆਂ ਨੇ ਮੇਰੇ ਉਮਰ ਬਾਰੇ ਦਸਦਿਆਂ ਕਿਹਾ ਹੈ ਕਿ ਇਸ ਬਾਲਕ ਦੀ ਕੁੱਲ ਆਯੂ 10 ਸਾਲ ਦੀ ਹੋਵੇਗੀ। ਮੇਰੇ ਦੱਸ ਸਾਲ ਪੂਰੇ ਹੋਣ ਵਾਲੇ ਹਨ। ਮੇਰੇ ਮਨ ਵਿਚ ਅਟੱਲ ਭਰੋਸਾ ਹੈ ਕਿ ਪ੍ਰਮੇਸ਼ਰ ਵਲੋਂ ਲਿਖੀ ਹੋਈ ਨੂੰ ਜੇ ਕੋਈ ਟਾਲ ਸਕਦਾ ਹੈ ਤਾਂ ਕੈਵਲ ਤੱਤ ਬੇਤੇ ਮਹਾਂਪੁਰਸ਼ ਹੀ ਸਮਰੱਥ ਹਨ ਕਿਉਂਕਿ ਸਾਧੂ ਦਾ ਬਚਨ ਅਟੱਲ ਹੋਇਆ ਕਰਦਾ ਹੈ ਅਤੇ ਮੈਂ ਆਪ ਦੀ ਸੰਗਤ ਵਿਚੋਂ ਸੁਣਿਆ ਵੀ ਹੈ ਕਿ ਪ੍ਰਮੇਸ਼ਰ ਕਹਿੰਦਾ ਹੈ ਕਿ ਮੇਰੀ ਬੰਨ੍ਹੀ ਹੋਈ ਨੂੰ ਮੇਰੇ ਪਿਆਰੇ ਛੁਡਾ ਦਿੰਦੇ ਹਨ, ਪਰ ਮੈਂ ਆਪਣੇ ਪਿਆਰਿਆਂ ਦੀ ਬੰਨ੍ਹੀ ਹੋਈ ਨਹੀਂ ਛੁਡਾ ਸਕਦਾ।

ਸੋ ਇਸ ਤਰ੍ਹਾਂ ਸਾਧ ਬਚਨ ਅਟਲਾਧਾ ਹੋਇਆ ਕਰਦਾ ਹੈ। ਇਸ ਭੋਲੇ ਭਾਲੇ ਬੱਚੇ ਦੇ ਮੁਖ ਤੋਂ ਇਹ ਗੱਲ ਸੁਣ ਕੇ ਮਹਾਂਪੁਰਸ਼ਾਂ ਨੇ ਕਿਹਾ ਕਿ ਬੇਟਾ! ਤੂੰ ਕੋਈ ਫਿਕਰ ਨਾ ਕਰ ਜਿਵੇਂ ਤੂੰ ਕਿਹਾ ਹੈ ਇਹੀ ਪ੍ਰਮੇਸ਼ਰ ਦੀ ਨੇਤ ਹੈ। ਤੈਨੂੰ ਅਸੀਂ ਸਾਰੇ ਸਾਧੂ ਅਸੀਂਰਵਾਦ ਦਿੰਦੇ ਹਾਂ ਕਿ ਤੂੰ ਬਹੁਤ ਵੱਡੀ ਉਮਰ ਵਾਲਾ ਹੋਵੇਗਾ। ਮਹਾਤਮਾ ਨੇ ਆਪਣੀ ਯੋਗ ਸ਼ਕਤੀ ਨਾਲ ਦੇਖ ਲਿਆ ਕਿ ਇਸ ਦਿਨ, ਇਸ ਸਮੇਂ ਮਾਰਕੰਡੇ ਦੀ ਆਯੂ ਦਾ ਅੰਤ ਹੋਣ ਵਾਲਾ ਹੈ। ਉਨ੍ਹਾਂ ਨੇ ਉਸ ਦਿਨ ਮਾਰਕੰਡੇ ਨੂੰ ਆਪਣੇ ਘੇਰੇ ਵਿਚ ਬਿਠਾ ਲਿਆ ਅਤੇ ਪ੍ਰਭੂ ਦਾ ਜਸ ਗਾਉਣ ਲਗ ਗਏ। ਜਮਦੂਤ ਉਸ ਬੱਚੇ ਦੇ ਪਾਣ ਲੈਣ ਵਾਸਤੇ ਆਏ ਪਰ ਉਹ ਨਾਮ ਸੁਣ ਕੇ ਦੂਰ ਹੀ ਠਹਿਰ ਗਏ ਅਤੇ ਮਾਰਕੰਡੇ ਨੂੰ ਛੁਡ ਕੇ ਚਲੇ ਗਏ। ਉਸ ਦੀ ਮਿਤੂ ਦਾ ਸਮਾਂ ਟਲ ਗਿਆ। ਮਹਾਤਮਾ ਨੇ ਕਿਹਾ ਬੇਟਾ! ਹੁਣ ਤੂੰ ਆਪਣੇ ਘਰ ਜਾਹ, ਤੇਰਾ ਮਿਤੂ ਦਾ ਸਮਾਂ ਟਲ ਗਿਆ ਹੈ, ਉਸ ਬੱਚੇ ਨੇ ਕਿਹਾ ਕਿ ਮਹਾਂਪੁਰਸ਼ਾਂ ਆਪ ਨੇ ਬੜੀ ਕ੍ਰਿਪਾ ਕਰਕੇ ਆਪਣੇ ਸ਼ਰਨ ਆਏ ਦੀ ਲਾਜ਼ ਰੱਖੀ ਹੈ ਅਤੇ ਮੈਨੂੰ ਹੋਰ ਆਯੂ ਬਖਸ਼ੀ ਹੈ, ਮੈਂ ਇਸ ਆਯੂ ਨੂੰ ਭਜਨ ਬੰਦਰੀ ਵਿਚ ਲਾ ਕੈ, ਸੰਤਾਂ

ਦੀ ਸੇਵਾ ਵਿਚ ਲਾ ਕੇ ਸਫਲ ਕਰਨੀ ਚਾਹੁੰਦਾ ਹਾਂ। ਉਨ੍ਹਾਂ ਮਹਾਤਮਾਵਾਂ ਨੇ ਕਿਹਾ ਕਿ ਮਾਰਕੰਡੇ! ਤੂੰ ਆਪਣੇ ਮਾਤਾ ਪਿਤਾ ਦੇ ਪਾਸ ਜਾ ਕੇ ਪ੍ਰਣਾਮ ਕਰ ਅਤੇ ਉਨ੍ਹਾਂ ਨੂੰ ਦਸ ਕਿ ਡੰਡਉਤ ਕਰਨ ਦਾ ਫਲ ਚਿੰਜੀਵੀ ਹੋਣਾ ਹੋਇਆ ਕਰਦਾ ਹੈ। ਮਾਤਾ ਪਿਤਾ ਨੂੰ ਪ੍ਰਸੰਨ ਕਰਕੇ, ਆਗਿਆ ਲੈ ਕੇ ਉਹ ਮਹਾਂਪੁਰਸ਼ਾਂ ਦੀ ਸੇਵਾ ਕਰਦਾ ਰਿਹਾ ਅਤੇ ਸਾਰੀ ਉਮਰ ਉਹ ਮਹਾਤਮਾਵਾਂ ਨੂੰ ਪ੍ਰੇਮ ਨਾਲ ਨਮਸਕਾਰ ਕਰਦਾ ਰਿਹਾ। ਉਸ ਦੇ ਬਾਰੇ ਬਾਣੀ ਵਿਚ ਫੁਰਮਾਨ ਹੈ -

**ਮਾਰਕੰਡੇ ਤੇ ਕੋ ਅਧਿਕਾਈ ਜਿਨਿ ਤ੍ਰਿਣ ਧਰਿ ਮੂੰਡ ਬਲਾਏ॥**

ਪੰਨਾ - 692

ਇਸ ਤਰ੍ਹਾਂ ਦੇ ਹੋਰ ਵੀ ਬਹੁਤ ਸਾਰੇ ਇਤਿਹਾਸ ਹਨ, ਜਿਨ੍ਹਾਂ ਵਿਚ ਡੰਡਉਤ ਕਰਨ ਦਾ ਬਹੁਤ ਵੱਡਾ ਫਲ ਪ੍ਰਾਪਤ ਹੋਇਆ।

ਸੰਪਰਦਾਈ ਗਿਆਨੀ ਪੁਰਸ਼ ਭੱਟਾਂ ਬਾਰੇ ਦਸਦੇ ਹੋਏ ਫੁਰਮਾਨ ਕਰਦੇ ਹਨ ਕਿ ਬ੍ਰਹਮ ਲੋਕ ਵਿਚ ਵਿਸ਼ਨੂੰ ਭਗਵਾਨ ਦੇ ਆਉਣ ਸਮੇਂ ਬ੍ਰਹਮਾ ਜੀ ਨੇ, ਚਾਰੋਂ ਵੇਦਾਂ ਨੇ ਉਠ ਕੇ ਨਮਸਕਾਰ ਨਾ ਕੀਤੀ। ਤਾਂ ਭਗਵਾਨ ਨੇ ਉਨ੍ਹਾਂ ਨੂੰ ਸਰਾਪ ਦੇ ਦਿਤਾ ਕਿ ਜਾਓ, ਕਲਯੁੱਗ ਵਿਚ ਅਗਿਆਨੀ ਬਣ ਕੇ ਵਿਚੋਂ। ਜਦੋਂ ਉਨ੍ਹਾਂ ਨੇ ਆਪਣੇ ਸਰਾਪ ਦੇ ਅੰਤ ਬਾਰੇ ਪੁਛਿਆ ਤਾਂ ਫੁਰਮਾਇਆ ਕਿ ਕਲਯੁੱਗ ਦੇ ਵਿਚ ਪ੍ਰਭੂ ਗੁਰੂ ਸਰੂਪ ਧਾਰਨ ਕਰਕੇ ਨਾਮ ਦੀ ਮਹਿਮਾ ਦਸਣ ਲਈ ਗੁਰੂ ਨਾਨਕ ਦੇ ਰੂਪ ਵਿਚ ਪਗਟ ਹੋਣਗੇ। ਜਦੋਂ ਗੁਰੂ ਅਰਜਨ ਦੇਵ ਜੀ ਗੱਦੀ ਤੇ ਬੈਠਣਗੇ ਅਤੇ ਧੁਰ ਕੀ ਬਾਣੀ ਨੂੰ ਗੁਰੂ ਗ੍ਰੰਥ ਸਾਹਿਬ ਦਾ ਰੂਪ ਦੇਣਗੇ, ਤੁਸੀਂ ਭੱਟਾਂ ਦਾ ਰੂਪ ਧਾਰ ਕੇ ਮੇਰੀ ਗੁਰੂ ਨਾਨਕ ਰੂਪ ਵਿਚ ਮਹਿਮਾ ਗਾਇਨ ਕਰੋਗੇ, ਉਸ ਵੇਲੇ ਸਰਾਪ ਦੂਰ ਹੋ ਜਾਵੇਗਾ। ਐਸਾ ਫੁਰਮਾਨ ਕਰਦੇ ਹਨ ਕਿ ਉਨ੍ਹਾਂ ਚਾਰੋਂ ਵੇਦਾਂ ਨੇ, ਚਾਰ-ਚਾਰ ਰੂਪ ਧਾਰੇ, 16 ਭੱਟ ਬਣ ਗਏ ਅਤੇ ਬ੍ਰਹਮਾ ਜੀ ਨੇ ਭੀਖੇ ਭੱਟ ਦਾ ਰੂਪ ਧਾਰ ਕੇ, ਰਾਮਸਰ ਵਿਚ ਆ ਕੇ ਗੁਰੂ ਨਾਨਕ ਦੇਵ ਜੀ ਅਤੇ ਦੂਸਰੇ ਗੁਰੂਆਂ ਦੀ ਸਰਬ ਕਲਾ ਸਮਰੱਥ ਜਾਣ ਕੇ ਮਹਿਮਾ ਕੀਤੀ ਤਾਂ ਸਰਾਪ ਹਟ ਗਿਆ। ਸੋ ਨਮਸਕਾਰ ਨਾ ਕਰਨ ਨਾਲ ਇਨ੍ਹਾਂ ਨੂੰ ਕਿੰਨਾ ਦੁਖ ਉਠਾਉਣਾ ਪਿਆ।

ਅਜਿਹੀ ਇਕ ਹੋਰ ਕਥਾ ਆਉਂਦੀ ਹੈ। ਉਹ ਇਸ ਤਰ੍ਹਾਂ ਹੈ ਕਿ ਬ੍ਰਹਮ ਲੋਕ ਵਿਚ ਜਦੋਂ ਦਖਨ ਪ੍ਰਜਾਪਤੀ ਆਏ ਸੀ ਤਾਂ ਸਾਰੇ ਸਭਾ ਵਾਲਿਆਂ ਨੇ ਦਖਨ ਨੂੰ ਨਮਸਕਾਰ ਕੀਤੀ ਪਰ ਸ਼ਿਵ ਜੀ ਨੇ ਆਪਣੇ ਸਹੁਰੇ ਦਖਨ ਨੂੰ ਉਠ ਕੇ ਨਮਸਕਾਰ ਨਾ ਕੀਤੀ। ਉਸ ਸਮੇਂ ਯੋਗ ਪਿਛੋਂ ਜੋ ਸ਼ਿਵ ਜੀ ਦਾ ਭਾਗ ਕੌਦਿਆ ਕਰਦੇ ਸਨ ਉਹ ਨਾ ਕੌਦਿਆ ਗਿਆ। ਜਿਸ ਨੂੰ ਦੇਖ ਕੇ ਪਾਰਵਤੀ ਜੀ ਨੇ ਆਪਣੇ ਆਪ ਨੂੰ ਯੋਗ ਅਗਨੀ ਨਾਲ ਜਲਾ ਦਿਤਾ।

ਇਸੇ ਤਰ੍ਹਾਂ ਨਾਲ ਹੋਰ ਭੀ ਬਹੁਤ ਸਾਰੀਆਂ ਕਥਾਵਾਂ ਆਉਂਦੀਆਂ ਹਨ ਕਿ ਰਾਜਾ ਦਲੀਪ ਨੇ ਸਵਰਗ ਤੋਂ ਆਉਂਦੇ ਸਮੇਂ ਕਾਮਯੋਨ ਗਉ ਨੂੰ ਨਮਸਕਾਰ ਨਹੀਂ ਕੀਤੀ ਸੀ ਤਾਂ ਗਉ ਨਾ ਸਰਾਪ ਦੇ ਦਿਤਾ ਕਿ ਜਿਸ ਪੁੱਤਰ ਦੀ ਖੁਸ਼ੀ ਵਿਚ ਤੂੰ ਜਾ ਰਿਹਾ ਹੈਂ ਤੇਰੇ ਕਦੇ ਵੀ ਪੁੱਤਰ ਪੈਦਾ ਨਹੀਂ ਹੋਵੇਗਾ।

ਐਸਾ ਹੀ ਗੁਰ ਇਤਿਹਾਸ ਵਿਚ ਜ਼ਿਕਰ ਆਉਂਦਾ ਹੈ

ਕਿ ਗੁਰੂ ਨਾਨਕ ਪਾਤਸ਼ਾਹ ਸੰਸਾਰ ਦੇ ਉਧਾਰ ਵਾਸਤੇ ਜਦੋਂ ਘਣੇ ਜੰਗਲਾਂ ਵਿਚ ਚਲੇ ਜਾ ਰਹੇ ਸਨ ਤਾਂ ਉਸ ਸਮੇਂ ਮਰਦਾਨੇ ਨੂੰ ਆਪਣਾ ਘਰ ਯਾਦ ਆ ਗਿਆ, ਉਸ ਨੇ ਗੁਰੂ ਮਹਾਰਾਜ ਜੀ ਦੇ ਅੱਗੇ ਬੇਨਤੀ ਕੀਤੀ ਕਿ ਸੱਚੇ ਪਾਤਸ਼ਾਹ! ਬਹੁਤ ਸਮਾਂ ਚਲਦਿਆਂ-ਚਲਦਿਆਂ ਨੂੰ ਹੋ ਗਿਆ ਹੈ ਹਰ ਰੋਜ਼ ਚੜ੍ਹਦਾ ਸੂਰਜ ਮੱਥੇ ਲਗਦਾ ਹੈ ਜਿਸ ਤੋਂ ਮੈਨੂੰ ਪਤਾ ਲਗਦਾ ਹੈ ਕਿ ਆਪਣਾ ਚੜ੍ਹਦੇ ਵਲ ਨੂੰ ਜਾ ਰਹੇ ਹਾਂ। ਕਿੰਨੇ ਸਾਲ ਲੰਘ ਚੁੱਕੇ ਹਨ, ਮੈਨੂੰ ਅੱਜ ਘਰ ਬਹੁਤ ਗਹਿਰੀ ਯਾਦ ਵਿਚ ਸਿਮਰਤ ਹੋ ਰਿਹਾ ਹੈ, ਕ੍ਰਿਪਾ ਕਰੋ ਅਤੇ ਵਾਪਸ ਚੱਲੋ। ਮੈਂ ਵੀ ਆਪਣੇ ਬੱਚਿਆਂ ਦੀ ਖਬਰ ਸਾਰ ਲੈ ਲਵਾਂਗਾ ਅਤੇ ਤੁਸੀਂ ਵੀ ਸ੍ਰੀ ਚੰਦ ਅਤੇ ਲੱਖਮੀ ਦਾਸ ਨੂੰ ਮਿਲ ਲਵੋਂਗੇ। ਬੇਬੇ ਨਾਨਕੀ ਜੀ ਨੂੰ ਮਿਲ ਲਵੋਂਗੇ। ਮਾਂ ਬਾਪ ਬੁੱਢੇ ਹੋ ਗਏ ਹਨ ਉਨ੍ਹਾਂ ਨੂੰ ਵੀ ਮਿਲਣਾ ਜ਼ਰੂਰੀ ਹੈ।

ਗੁਰੂ ਨਾਨਕ ਪਾਤਸ਼ਾਹ ਨੇ ਕਿਹਾ ਕਿ ਮਰਦਾਨਿਆ! ਆਪਾਂ ਹੁਕਮ ਵਿਚ ਜਾ ਰਹੇ ਹਾਂ, ਅਜੇ ਹੁਕਮ ਨਹੀਂ ਕਿ ਅਸੀਂ ਨਿਰੰਕਾਰ ਜੀ ਵਲੋਂ ਦਿਤਾ ਕਾਰਜ ਛੱਡ ਕੇ ਵਾਪਸ ਚੱਲੀਏ। ਅਜੇ ਆਪਾਂ ਬਹੁਤ ਦੇਰ ਤਕ ਕਾਰਜ ਕਰਨੇ ਹਨ। ਮਰਦਾਨੇ ਨੇ ਕਿਹਾ ਕਿ ਪਾਤਸ਼ਾਹ! ਫੇਰ ਮੈਨੂੰ ਤਾਂ ਛੁਟੀ ਦੇਵੇ। ਮਹਾਰਾਜ ਜੀ ਕਹਿਣ ਲੱਗੇ ਕਿ ਮਰਦਾਨਿਆ! ਤੂੰ ਅਸਾਡਾ ਬਹੁਤ ਪਿਆਰਾ ਬਾਲ ਸਖਾਈ ਮਿਤਰ ਹੈ, ਤੇਰੀ ਸੇਵਾ ਤੇ ਅਸੀਂ ਬਹੁਤ ਪ੍ਰਸੰਨ ਹਾਂ, ਤੂੰ ਨਿਰੰਕਾਰ ਜੀ ਦੇ ਹੁਕਮ ਨੂੰ ਸਮਝ। ਜੇ ਤੂੰ ਵਾਪਸ ਜਾਵੇਗਾ ਤਾਂ ਰਸਤੇ ਵਿਚ ਬਹੁਤ ਹੀ ਬਲਾਵਾਂ ਹਨ, ਅਜਿਹੇ ਰਾਖਸ਼ਸ਼ ਹਨ ਜੋ ਆਦਮੀ ਦਾ ਮਾਸ ਭਖਸ਼ਣ ਕਰਦੇ ਹਨ, ਤੈਨੂੰ ਵਾਪਸ ਸੁਖ ਸਾਂਦ ਨਾਲ ਜਾਣਾ ਅਤੀ ਮੁਸ਼ਕਲ ਹੈ ਪਰ ਮਰਦਾਨਾ ਇਹ ਖਿਆਲ ਕਰਕੇ ਨਾ ਮੰਨਿਆ ਕਿ ਮੈਂ ਛੇਤੀ ਹੀ ਕਿਸੇ ਨਗਰ ਪਹੁੰਚ ਜਾਵਾਂਗਾ। ਉਥੋਂ ਕਾਫਲੇ ਚਲਦੇ ਹੋਣਗੇ ਉਨ੍ਹਾਂ ਨਾਲ ਰਲ ਕੇ ਹੌਲੀ-ਹੌਲੀ ਮਦ੍ਦ ਦੇਸ਼ ਜਿਸ ਨੂੰ ਅੱਜਕਲੁ ਪੰਜਾਬ ਆਖਿਆ ਜਾਂਦਾ ਹੈ, ਪਹੁੰਚ ਜਾਵਾਂਗਾ।

ਸੋ ਇਸ ਤਰ੍ਹਾਂ ਮਰਦਾਨਾ ਗੁਰੂ ਮਹਾਰਾਜ ਜੀ ਕੋਲੋਂ ਵਿਦਾ ਹੋ ਕੇ ਨੌ ਮੀਲ ਤੂੰ ਪਹੁੰਚ ਗਿਆ। ਉਥੇ ਉਸ ਨੂੰ ਕੌਂਡੇ ਰਾਕਸ਼ ਨੇ ਫੜ ਲਿਆ ਅਤੇ ਉਸ ਦਾ ਮਾਸ

ਤਲਣ ਲਈ ਕੜਾਹੇ ਵਿਚ ਤੇਲ ਪਾ ਕੇ ਉਬਾਲਣਾ ਸ਼ੁਰੂ ਕਰ ਦਿਤਾ। ਉਸ ਨੇ ਮਰਦਾਨੇ ਨੂੰ ਉਬਲਦੇ ਕੜਾਹੇ ਵਿਚ ਸੁਟਣ ਦਾ ਮਨ ਬਣਾ ਲਿਆ। ਉਸ ਸਮੇਂ ਮਰਦਾਨੇ ਨੇ ਗੁਰੂ ਮਹਾਰਾਜ ਜੀ ਨੂੰ ਬਹੁਤ ਹੀ ਯਾਦ ਕੀਤਾ। ਇਧਰ ਗੁਰੂ ਪਾਤਸ਼ਾਹ ਜੀ ਨੇ ਭਾਈ ਬਾਲਾ ਜੀ ਨੂੰ ਕਿਹਾ ਕਿ ਭਾਈ ਬਾਲਾ! ਮਰਦਾਨਾ ਕੁਥਾਂ ਫਸਿਆ ਹੈ, ਉਸ ਨੂੰ ਇਕ ਰਾਕਸ਼ਸ਼ ਨੇ ਫੜ ਕੇ ਆਪਣਾ ਖਾਣਾ ਬਣਾਉਣ ਲਈ ਉਬਲਦੇ ਕੜਾਹੇ ਵਿਚ ਸੁਟਣ ਦਾ ਮਨ ਬਣਾਇਆ ਹੈ। ਉਹ ਸਾਨੂੰ ਯਾਦ ਕਰ ਰਿਹਾ ਹੈ।

ਭਾਈ ਬਾਲਾ ਜੀ ਨੇ ਕਿਹਾ, “ਮਹਾਰਾਜ! ਉਸ ਨੇ ਬਚਨ ਨਾ ਮੰਨ ਕੇ ਆਪ ਹੀ ਅਵੱਗਿਆ ਕੀਤੀ ਹੈ।” ਮਹਾਰਾਜ ਜੀ ਨੇ ਕਿਹਾ ਕਿ ਭਾਈ ਬਾਲਾ! ਗੁਰੂ ਦਾ ਫਰਜ਼ ਹੁੰਦਾ ਹੈ ਕਿ ਆਪਣਿਆਂ ਨੂੰ ਔਖੀ ਘੜੀ ਨਾ ਦੇਖਣ ਦੇਣੀ ਅਤੇ ਆਪਣੇ ਬਿਰਦ ਦੀ ਪੈਜ ਰੱਖਣੀ। ਨੇਤਰ ਬੰਦ ਕਰੋ।

ਉਧਰੋਂ ਕੌਂਡੇ ਨੇ ਮਰਦਾਨੇ ਨੂੰ ਦੋਨੋਂ ਹੱਥਾਂ ਤੇ ਚੁੱਕ ਲਿਆ,

ਉਸੇ ਸਮੇਂ ਗੁਰੂ ਨਾਨਕ ਪਾਤਸ਼ਾਹ ਕੜਾਹੇ ਦੇ ਦੁਸਰੇ ਪਾਸੇ ਪਹੰਚੇ ਅਤੇ ਉਬਲਦੇ ਤੇਲ ਤੇ ਦਿਸ਼ਟੀ ਕੀਤੀ, ਉਹ ਖੌਲਣ ਤੋਂ ਹਟ ਕੇ ਠੰਢਾ ਠਾਰ ਹੋ ਗਿਆ। ਹੈਰਾਨ ਹੋ ਗਿਆ ਕੌਂਡਾ ਰਾਕਸ਼ ਕਿ ਇਹ ਪੁਰਸ਼ ਕੌਣ ਆਏ ਹਨ ਜਿਨ੍ਹਾਂ ਨੇ ਮੇਰਾ ਕੜਾਹੇ ਹੀ ਠੰਢਾ ਕਰ ਦਿਤਾ ਅਤੇ ਖੁਸ਼ ਵੀ ਹੋਇਆ ਕਿ ਇਹ ਦੋਨੋਂ ਮਨੁੱਖ ਆਪਣੇ ਆਪ ਹੀ ਮੇਰੇ ਜਾਲ ਵਿਚ ਫਸ ਗਏ।

ਜਦੋਂ ਗੁਰੂ ਨਾਨਕ ਜੀ ਵਲ ਨਿਗ੍ਰਾ ਕੀਤੀ ਤਾਂ ਉਸ ਦਾ ਸਾਰਾ ਸਰੀਰ ਕੰਬਣ ਲਗ ਗਿਆ, ਮਰਦਾਨੇ ਨੂੰ ਛੱਡ ਦਿਤਾ ਅਤੇ ਸਾਰਾ ਜੋਸ਼ ਠੰਢਾ ਹੋ ਗਿਆ ਜਿਵੇਂ ਬਾਲਮੀਕ ਜਦੋਂ ਮਹਾਤਮਾ ਉਪਰ ਕੁਹਾੜਾ ਚਲਾਉਣ ਲੱਗਿਆ ਤਾਂ ਉਸ ਦੀਆਂ ਬਾਹਵਾਂ ਤੋਂ ਕੁਹਾੜੇ ਦਾ ਭਾਰ ਹੀ ਨਾ ਚੁਕ ਹੋਵੇ। ਮਹਾਤਮਾ ਨੇ ਉਸ ਦਾ ਮਨ ਹੀ ਬੰਨ ਦਿਤਾ, ਸਰੀਰ ਬਜਰ ਕਰ ਦਿਤਾ ਜਿਵੇਂ ਕਿ -

ਵਾਟੈ ਮਾਣਸ ਮਾਰਦਾ ਬੈਠਾ ਬਾਲਮੀਕ ਬਟਵਾੜਾ।  
ਪੁਰਾ ਸਤਿਗੁਰੁ ਭੇਟਿਆ ਮਨ ਵਿਚਿ ਹੋਆ ਖਿੰਜੇ ਤਾੜਾ।  
ਮਾਰਨ ਨੇ ਲੰਚੇ ਘਣਾ ਕਵਿ ਨ ਹੰਘੀ ਹਥੁ ਉਧਾੜਾ।  
ਸਤਿਗੁਰੁ ਮਨੁਆ ਰਾਖਿਆ ਹੋਇ ਨ ਆਵੈ ਉਛੋਹਾੜਾ।  
ਅਉਗਣ ਸਭ ਪਰਗਾਸਿਅਨ ਰੋਜਗਾਰੁ ਹੈ ਏਹੁ ਅਸਾੜਾ।  
ਘਰਿ ਵਿਚਿ ਪੁਛਣ ਘਲਿਆ ਅੰਤਕਾਲ ਹੈ ਕੋਇ ਆਸਾੜਾ।  
ਕੋੜਮੜਾ ਚਉਖਨੀਐ ਕੋਇ ਨ ਬੇਲੀ ਕਰਦੇ ਸ਼ਾੜਾ।  
ਸਚੁ ਦ੍ਰਿੜਾਇ ਉਧਾਰਿਅਨੁ ਟਪਿ ਨਿਕਥਾ ਉਪਰ ਵਾੜਾ।  
ਗਰਮੁਖਿ ਲੰਘੀ ਪਾਪ ਪਹਾੜਾ।

ਭਾਈ ਗੁਰਦਾਸ ਜੀ ਵਾਰ, 10/19

ਇਸੇ ਤਰ੍ਹਾਂ ਨਾਲ ਕੌਂਡੇ ਨੇ ਬਲਹੀਣ ਹੋ ਕੇ ਕੁਝ ਵਿਚਾਰ ਕੀਤੀ ਅਤੇ ਦੌੜ ਕੇ ਆਪਣੇ ਛੱਪਰ ਵਿਚ ਗਿਆ ਅਤੇ ਅੰਦਰੋਂ ਸ਼ੀਸ਼ਾ ਕੱਚ ਕੇ ਉਸ ਵਿਚੋਂ ਗੁਰੂ ਨਾਨਕ ਸਾਹਿਬ ਨੂੰ ਤੱਕਿਆ। ਉਸੇ ਵੇਲੇ ਦੌੜ ਕੇ ਆ ਕੇ ਗੁਰੂ ਪਾਤਸ਼ਾਹ ਜੀ ਦੇ ਚਰਨ ਫੜ ਲਏ ਅਤੇ ਆਪਣੀ ਭੁੱਲ ਦੀ ਬਿਮਾ ਮੰਗੀ। ਮਹਾਰਾਜ ਜੀ ਦੇ ਛਕਣ ਲਈ ਤਾਜ਼ੇ ਮਿੱਠੇ ਫਲ ਤੋੜ ਕੇ ਲਿਆਇਆ ਤਾਂ ਗੁਰੂ ਮਹਾਰਾਜ ਜੀ ਨੇ ਪੁਛਿਆ ਕਿ ਭਾਈ! ਐਨੀ ਰਾਕਸ਼ਸ਼ ਮਤ ਤੇਰੀ ਕਿਵੇਂ ਹੋ ਗਈ? ਤਾਂ ਉਸ ਨੇ ਕਿਹਾ ਕਿ ਮਹਾਰਾਜ! ਮੈਨੂੰ ਆਪਣੇ ਗਿਆਨ ਉਪਰ ਬਹੁਤ ਹੀ ਅਭਿਮਾਨ ਹੋ ਗਿਆ ਸੀ ਅਤੇ ਮੈਂ ਇਹ ਸਮਝਦਾ ਸੀ ਕਿ ਮੈਂ ਆਪਣੇ ਗੁਰੂ ਤੋਂ ਬਹੁਤ ਸਿਆਣਾ ਹੋ ਗਿਆ ਹਾਂ। ਉਹ ਇਕ ਦਿਨ ਆਏ ਮੈਂ ਉਨ੍ਹਾਂ ਨੂੰ ਉਠ ਕੇ ਨਮਸ਼ਕਾਰ ਨਾ ਕੀਤੀ। ਉਨ੍ਹਾਂ ਨੇ ਉਸੇ ਵੇਲੇ ਮੈਨੂੰ ਸਰਾਪ ਦੇ ਦਿਤਾ ਕਿ ਮਹਾਂਮੁਰਖ! ਗੁਰੂ ਤੇ ਸੰਤਾਂ ਨੂੰ ਸਦਾ ਹੀ ਨਮਸ਼ਕਾਰ ਕਰੀਦੀ ਹੈ ਜਿਸ ਤੋਂ ਅਨੇਕਾਂ ਫਲ ਮਿਲਦੇ ਹਨ, ਤੂੰ ਅਭਿਮਾਨੀ ਹੋ ਗਿਆ, ਜਾਹ! ਤੈਨੂੰ ਸਾਰਾ ਗਿਆਨ ਭੁੱਲ ਜਾਵੇਗਾ ਅਤੇ ਰਾਕਸ਼ਸ਼ ਹੋ ਕੇ ਮਨੁੱਖਾਂ ਦਾ ਮਾਸ ਖਾਵੇਂਗਾ। “ਮਹਾਰਾਜ! ਮੈਂ ਆਪਣੇ ਸਰਾਪ ਦਾ ਅੰਤ ਪੁਛਿਆ ਤਾਂ ਉਨ੍ਹਾਂ ਨੇ ਕ੍ਰਿਪਾ ਕਰਕੇ ਦਸਿਆ ਤੇ ਇਕ ਸ਼ੀਸ਼ਾ ਦਿਤਾ ਕਿ ਜਿਸ ਮਨੁੱਖ ਨੂੰ ਤੂੰ ਖਾਵੇਂਗਾ ਉਸ ਨੂੰ ਇਸ ਵਿਚ ਦੇਖ ਕੇ ਖਾਈਂ, ਉਹ ਮਨੁੱਖ ਆਪਣੇ ਕਰਮਾਂ ਅਨੁਸਾਰ ਤੈਨੂੰ ਭੇਡ, ਬਕਰੇ, ਹਰਨ, ਪੰਛੀ, ਕੁੱਕੜ ਨਜ਼ਰ ਆਉਣਗੇ। ਉਨ੍ਹਾਂ ਦੀ ਮਨੋਵਿਰਤੀ ਅਜਿਹੀ ਹੀ ਹੋਵੇਗੀ। ਪਰ ਜਦੋਂ ਤੈਨੂੰ ਇਸ ਸ਼ੀਸ਼ੇ ਵਿਚੋਂ ਦਿਸਦਾ ਵਜੂਦ ਨਿਰਾ ਨੂਰ ਹੀ ਨੂਰ ਨਜ਼ਰ ਆਇਆ ਤਾਂ ਉਸ

ਦਿਨ ਤੇਰੇ ਸਰਾਪ ਦਾ ਅੰਤ ਹੋ ਜਾਵੇਗਾ। ਉਹ ਸੰਸਾਰ ਦਾ ਉਧਾਰ ਕਰਨ ਲਈ ਵਿਚਰ ਰਹੇ ਗੁਰੂ ਨਾਨਕ ਪਾਤਸ਼ਾਹ ਹੋਣਗੇ। ਉਸ ਦਿਨ ਤੈਨੂੰ ਗਿਆਨ ਵੀ ਹੋ ਜਾਵੇਗਾ ਅਤੇ ਤੇਰੀ ਬੁੱਧੀ ਸ੍ਰੇਸ਼ਟ ਪੁਰਸ਼ਾਂ ਵਰਗੀ ਹੋ ਜਾਵੇਗੀ।

ਗੁਰੂ ਮਹਾਰਾਜ ਜੀ ਨੇ ਉਸ ਨੂੰ ਨਾਮ ਦੀ ਦਾਤ ਦਿਤੀ। ਸਿੱਖ ਬਣਾਇਆ ਅਤੇ ਇਸ ਮਹਾਂ ਪਛੜੇ ਹੋਏ ਇਲਾਕੇ ਵਿਚ ਗੁਰੂ ਬਣਾ ਕੇ ਉਸ ਰਾਕਸ਼ਾ ਜਾਤੀ ਦਾ ਉਧਾਰ ਕੀਤਾ। ਉਸ ਨੂੰ ਗੁਰੂ ਕੌਂਡਾ ਆਖਦੇ ਹਨ।

ਸੋ ਨਮਸਕਾਰ ਕਰਨ ਦਾ ਫਲ ਅਤੇ ਦੋਸ਼ ਹੋਇਆ ਹੀ ਕਰਦਾ ਹੈ। ਫਰੀਦ ਜੀ ਨੇ ਬਹੁਤ ਵੱਡੀ ਦਸਤਾਰ ਬੰਨੀ ਹੋਈ ਸੀ ਉਸ ਦਸਤਾਰ ਦੇ ਮੈਲਾ ਹੋਣ ਦੇ ਭਰ ਵਜੋਂ ਬਹੁਤ ਹੀ ਸੰਕੋਚ ਨਾਲ ਆਪ ਨੇ ਸੀਸ ਨਿਵਾਇਆ। ਇਸ ਉਪਰ ਮਹਾਂਪੁਰਸ਼ ਨਰਾਜ਼ ਹੋ ਗਏ। ਇਹ ਦੇਖ ਕੇ ਫਰੀਦ ਜੀ ਨੇ ਆਪਣੇ ਆਪ ਨੂੰ ਬਹੁਤ ਸਖਤ ਸਜ਼ਾ ਦੇਣ ਦਾ ਇਰਾਦਾ ਬਣਾ ਲਿਆ। ਬਚਨ ਐਸੇ ਸਨ -

ਫਰੀਦਾ ਮੈਂ ਭੋਲਾਵਾ ਪਗ ਦਾ ਮਤੁ ਮੈਲੀ ਹੋਇ ਜਾਇ॥  
ਗਹਿਲਾ ਰੂਹੁ ਨ ਜਾਣਈ ਸਿਰੁ ਭੀ ਮਿਟੀ ਖਾਇ॥  
ਪੰਨਾ - 1379

ਉਠੁ ਫਰੀਦਾ ਉਜੂ ਸਾਜਿ ਸਬਹ ਨਿਵਾਜ ਗੁਜਾਰਿ॥  
ਜੋ ਸਿਰੁ ਸਾਂਥੀ ਨਾ ਨਿਵੈ ਸੋ ਸਿਰੁ ਕਪਿ ਉਤਾਰਿ॥  
ਪੰਨਾ - 1381

ਜੋ ਸਿਰੁ ਸਾਥੀ ਨਾ ਨਿਵੈ ਸੋ ਸਿਰੁ ਕੀਜੈ ਕਾਂਇ॥  
ਕੰਨੇ ਹੇਠਿ ਜਲਾਈਐ ਬਲਣ ਸੰਦੈ ਥਾਇ॥  
ਪੰਨਾ - 1381

ਉਸਦਾ ਇਹ ਪਸ਼ਚਾਤਾਪ ਦੇਖ ਕੇ ਮੁਰਸਦ ਖੁਸ਼ ਹੋ ਗਿਆ। ਉਸਦਾ ਗੁਨਾਹ ਮਾਫ ਕਰ ਦਿਤਾ। ਇਸ ਤਰ੍ਹਾਂ ਨਮਸਕਾਰ ਨਾ ਕਰਨ ਨਾਲ ਹਾਨੀ ਵੀ ਹੁੰਦੀ ਹੈ। ਮਹਾਤਮਾ ਤੋਂ ਕੁਝ ਵੀ ਪ੍ਰਾਪਤ ਨਹੀਂ ਕਰ ਸਕਿਆ ਕਰਦਾ ਅਤੇ ਨਮਸਕਾਰ ਕਰਨ ਦਾ ਲਾਭ ਪ੍ਰਾਪਤ ਹੋਇਆ ਕਰਦਾ ਹੈ।

ਜਿਸ ਦੇ ਬਾਰੇ ਇਕ ਹੋਰ ਕਥਾ ਆਉਂਦੀ ਹੈ ਕਿ ਗੁਰੂ ਦਸ਼ਮੇਸ਼ ਪਿਤਾ ਜੀ ਤਖਤ ਉਪਰ ਸਸ਼ੇਭਤ ਸਨ, ਦੂਰ ਦਰਾਜ਼ ਤੋਂ ਸੰਗਤਾਂ ਆ ਕੇ ਚਰਨ ਬੰਦਨਾ ਕਰ ਰਹੀਆਂ ਸਨ ਅਤੇ ਗੁਰੂ ਮਹਾਰਾਜ ਜੀ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਮੁਖ ਰੱਖ ਕੇ ਵਰ ਦੇ ਰਹੇ ਸਨ। ਉਥੇ ਕਾਜੀ ਸਲਾਰਦੀਨ ਵੀ ਬੈਠਾ ਸੀ ਜੋ ਗੁਰੂ ਮਹਾਰਾਜ ਜੀ ਨੂੰ ਬਹੁਤ ਪਿਆਰ ਕਰਦਾ ਸੀ। ਉਸ ਦੇ ਮਨ ਵਿਚ ਸੰਕਾ ਹੋ ਗਿਆ ਅਤੇ ਉਸ ਨੇ ਗੁਰੂ ਮਹਾਰਾਜ ਜੀ ਨੂੰ ਪੁਛਿਆ ਕਿ ਮਹਾਰਾਜ! ਖੁਦਾ ਇਕ ਹੈ ਕਿ ਦੋ ਹਨ? ਮਹਾਰਾਜ ਜੀ ਨੇ ਕਿਹਾ ਕਿ ਕਾਜੀ ਸਾਹਿਬ! ਇਸ ਦਾ ਕੀ ਭਾਵ ਹੈ? ਤਾਂ ਉਸ ਨੇ ਕਿਹਾ ਕਿ ਮਹਾਰਾਜ! ਮੈਂ ਤਾਂ ਇਹ ਸਣਦਾ ਆਇਆ ਹਾਂ ਕਿ ਜੀਵ ਦੇ ਮੱਥੇ ਵਿਚ ਜੋ ਲੇਖ ਲਿਖੇ ਹੁੰਦੇ ਹਨ ਉਹ ਪ੍ਰਭੂ ਵਲੋਂ ਹੀ ਲਿਖੇ ਹੋਏ ਹੁੰਦੇ ਹਨ। ਮੈਂ ਆਪ ਦੀ ਬਾਣੀ ਵਿਚੋਂ ਵੀ ਸ੍ਰਵਣ ਕੀਤਾ ਹੈ -

ਜੈਸੀ ਕਲਮ ਛੜੀ ਹੈ ਮਸਤਕਿ ਤੈਸੀ ਜੀਅੜੇ ਪਾਸਿ॥  
ਪੰਨਾ - 74

ਅਤੇ ਇਹ ਵੀ ਚੰਗੀ ਤਰ੍ਹਾਂ ਸ੍ਰਵਣ ਕੀਤਾ ਹੈ -

**ਲੇਖੁ ਨ ਮਿਟਈ ਹੇ ਸਖੀ ਜੋ ਲਿਖਿਆ ਕਰਤਾਰਿ॥**

ਪੰਨਾ - 937

ਜਦੋਂ ਵੀ ਆਪ ਦੇ ਚਰਨਾਂ ਉਪਰ ਸਭ ਨਮਸਕਾਰ ਕਰਦੇ ਹਨ ਤਾਂ ਆਪ ਅਸੀਂਰਵਾਦ ਦਿੰਦੇ ਹੋ ਜਿਸ ਤੋਂ ਉਨ੍ਹਾਂ ਦੀਆਂ ਭਾਵਨਾਵਾਂ ਪੂਰੀਆਂ ਹੁੰਦੀਆਂ ਹਨ। ਮੇਰੇ ਮਨ ਵਿਚ ਸੰਕਾ ਵਿਆਪ ਗਿਆ ਹੈ ਕਿ ਰੱਬ ਦੀਆਂ ਲਿਖੀਆਂ ਨੂੰ ਇਹ ਅਸੀਂਰਵਾਦਾਂ ਕਿਵੇਂ ਮਿਟਾ ਦੇਣਗੀਆਂ? ਉਸ ਸਮੇਂ ਮਹਾਰਾਜ ਜੀ ਨੇ ਕਿਹਾ ਕਿ ਕਾਜੀ ਸਲਾਰਦੀਨ! ਗੁਰੂ, ਪੀਰ ਪ੍ਰਭੂ ਦਾ ਆਪਣਾ ਹੀ ਸਾਕਾਰ ਰੂਪ ਹੋਇਆ ਕਰਦੇ ਹਨ। ਜਿਹੜੇ ਲੇਖ ਪਹਿਲਾਂ ਲਿਖੇ ਗਏ ਹੋਏ ਹੁੰਦੇ ਹਨ ਜਿਨ੍ਹਾਂ ਦਾ ਫਲ ਇਸ ਜੀਵ ਨੇ ਭੋਗਣਾ ਸੀ, ਪਰ ਜਦੋਂ ਉਹ ਪੇਮ ਸਹਿਤ ਆ ਕੇ ਗੁਰੂਆਂ ਦੇ ਚਰਨਾਂ ਤੇ ਨਮਸਕਾਰ ਕਰਦਾ ਹੈ ਤੇ ਮਸਤਕ ਗੁਰੂ ਚਰਨਾਂ ਨੂੰ ਛੋਂਹਦਾ ਹੈ ਤਾਂ ਉਹ ਪੁੱਠੇ ਲੇਖ ਸਿੱਧੇ ਹੋ ਜਾਇਆ ਕਰਦੇ ਹਨ। ਉਸ ਵੇਲੇ ਗੁਰੂ ਮਹਾਰਾਜ ਜੀ ਨੇ ਇਕ ਮੋਹਰ ਕੱਢੀ ਉਸ ਦੇ ਅੱਖਰ ਸਲਾਰਦੀਨ ਨੂੰ ਵਿਖਾ ਕੇ ਕਿਹਾ ਕਿ ਪੜ੍ਹੋ। ਉਹ ਪੁੱਠੇ ਸਨ ਪੜ੍ਹਨੇ ਮੁਸ਼ਕਲ ਸਨ। ਗੁਰੂ ਮਹਾਰਾਜ ਜੀ ਨੇ ਸਿਆਹੀ ਲਗਾ ਕੇ ਮੋਹਰ ਕਾਗਜ਼ ਤੇ ਲਾਈ ਤਾਂ ਸਾਰੇ ਅੱਖਰ ਸਾਫ਼-ਸਾਫ਼ ਦਿਸਣ ਲਗ ਗਏ। ਉਸ ਵੇਲੇ ਗੁਰੂ ਮਹਾਰਾਜ ਜੀ ਨੇ ਕਿਹਾ ਕਿ ਸਲਾਰਦੀਨ ਗੁਰੂ ਸਮਰੱਥ ਹੋਇਆ ਕਰਦਾ ਹੈ। ਅੱਲਾਹ ਤੇ ਗੁਰੂ ਦਾ ਕੋਈ ਫਰਕ ਨਹੀਂ ਹੋਇਆ ਕਰਦਾ। ਅੱਲਾਹ ਆਪਣੇ ਪਿਆਰਿਆਂ ਦੇ ਰੂਪ ਵਿਚ ਪ੍ਰਗਟ ਹੋ ਕੇ ਵਿਚਰ ਰਿਹਾ ਹੈ। ਗੁਰਬਾਣੀ ਵਿਚ ਫੁਰਮਾਨ ਹੈ -

ਗੁਰੁ ਪਰਮੇਸ਼ਰੁ ਏਕੋ ਜਾਣ॥

ਪੰਨਾ - 864

ਸਮੁੰਦੁ ਵਿਰੋਲਿ ਸਰੀਰੁ ਹਮ ਦੇਖਿਆ ਇਕ ਵਸਤੁ ਅਨੂਪ ਵਿਖਾਈ॥  
ਗਰੁ ਗੋਵਿੰਦੁ ਗੁਵਿੰਦੁ ਗੁਰੂ ਹੈ ਨਾਨਕ ਭੇਦੁ ਨ ਭਾਈ॥

ਪੰਨਾ - 442

ਇਸ ਉਤੇ ਤੈਨੂੰ ਅਸੀਂ ਇਕ ਕਥਾ ਸੁਣਾਉਂਦੇ ਹਾਂ। ਗੁਰੂ ਪੰਜਵੇਂ ਪਾਤਸ਼ਾਹ ਮਹਾਰਾਜ ਪਾਸ ਮੰਡੀ ਸਕੇਤ ਦਾ ਰਾਜਾ ਬਹੁਤ ਮਾਇਆ ਲੈ ਕੇ ਭਾਈ ਕਲਿਆਣੇ ਨਾਲ ਹਾਜ਼ਰ ਹੋਇਆ। ਉਸ ਨੇ ਆਪਣੀ ਮਾਇਆ ਭੇਟ ਕੀਤੀ ਤਾਂ ਉਸ ਸਮੇਂ ਬਾਣੀ ਦੱਖਣੀ ਓਅੰਕਾਰ ਦੀ ਤੁਕ ਗੁਰੂ ਮਹਾਰਾਜ ਜੀ ਦੇ ਮੁਖਾਰਬਿੰਦ ਤੋਂ ਉਚਾਰੀ ਜਾ ਰਹੀ ਸੀ ਜੋ ਇਸ ਤਰ੍ਹਾਂ ਸੀ -

**ਲੇਖੁ ਨ ਮਿਟਈ ਹੇ ਸਖੀ ਜੋ ਲਿਖਿਆ ਕਰਤਾਰਿ॥**

ਪੰਨਾ - 937

ਰਾਜਾ ਸਮਝਦਾਰ ਸੀ, ਇਕ ਦਮ ਸੋਚੀ ਪੈ ਗਿਆ ਕਿ ਮੈਂ ਐਡੀ ਦੂਰੋਂ ਚੱਲੋ ਕੇ ਆਇਆ ਹਾਂ ਅਤੇ ਬਹੁਤ ਮਾਇਆ ਲਿਆ ਕੇ ਗੁਰੂ ਚਰਨਾਂ ਉਪਰ ਭੇਟਾ ਕੀਤੀ ਹੈ ਜੇ ਮੇਰੇ ਲੇਖ ਹੀ ਨਹੀਂ ਮਿਟਣੇ ਤਾਂ ਫੇਰ ਗੁਰੂ ਚਰਨਾਂ ਵਿਚ ਆਉਣਾ, ਮਾਇਆ ਭੇਟਾ ਕਰਨੀ, ਇਸ ਦਾ ਕੀ ਫਲ ਹੋਇਆ।

ਇਹ ਸੰਸਾ ਲੈ ਕੇ ਉਹ ਆਪਣੇ ਡੇਰੇ ਚਲਾ ਗਿਆ। ਰਾਤ ਨੂੰ ਜਦੋਂ ਸੁੱਤਾ ਤਾਂ ਉਸ ਨੂੰ ਇਕ ਸੁਪਨਾ ਆਇਆ ਜਿਸ ਵਿਚ ਉਸ ਨੇ ਆਪਣੇ ਆਪ ਨੂੰ ਮਰਿਆ ਹੋਇਆ ਦੇਖਿਆ, ਕਿਥਾ ਵਿਚ ਜਲਦਾ ਦੇਖਿਆ ਉਸ ਤੋਂ ਪਿਛੋਂ ਉਸ ਨੇ ਆਪਣੀ ਰੂਹ ਇਕ ਚੰਡਾਲ ਦੇ ਘਰ, ਚੰਡਾਲਣੀ ਦੇ ਪੇਟ ਵਿਚ ਪ੍ਰਵੇਸ਼ ਹੋਈ ਦੇਖੀ। ਦੇਖਦੇ-ਦੇਖਦੇ ਖੇਲ੍ਹਦਾ-ਕੁਦਦਾ, ਭੁੱਖਾ ਤਿਹਾਇਆ, ਦੁਖੀ, ਸੁਖੀ ਰਹਿ ਕੇ ਵੱਡਾ ਹੋ ਗਿਆ ਅਤੇ ਉਸ

ਦੀ ਸ਼ਾਦੀ ਹੋ ਗਈ ਅਤੇ ਕਈ ਬੱਚੇ ਉਪਰੋਖਲੀ ਦੇ ਹੋ ਗਏ। ਸਾਰਾ ਦਿਨ ਕਮਾਈ ਕਰਿਆ ਕਰੇ ਪਰ ਗੁਜ਼ਾਰਾ ਬਹੁਤ ਮੁਸ਼ਕਲ ਨਾਲ ਹੋਇਆ ਕਰਦਾ ਸੀ। ਕਪੜੇ ਤੋਂ ਵੀ ਨੰਗਾ ਰਹਿਣਾ, ਪੇਟ ਤੋਂ ਵੀ ਭੁੱਖਾ ਰਹਿਣਾ ਅਤੇ ਹਰ ਵਕਤ ਵੱਡਿਆਂ ਪੁਰਸ਼ਾਂ ਦੀਆਂ ਝਿੜਕਾਂ ਸਹਿਣੀਆਂ। ਅਖੀਰ ਉਹ ਮਰ ਗਿਆ ਅਤੇ ਉਸ ਦੇ ਮੁਰਦੇ ਸਰੀਰ ਨੂੰ ਕਬਰ ਪੁੱਟ ਕੇ ਦੱਬ ਦਿਤਾ। ਉਸ ਸਮੇਂ ਉਸ ਨੂੰ ਜਾਗ ਆ ਗਈ ਦੇਖਿਆ ਤਾਂ ਆਪਣੇ ਪਲੰਘ ਉਪਰ ਪਿਆ ਹੈ। ਮਨ ਵਿਚ ਬੜਾ ਭੈ ਲਗਣਾ ਸ਼ੁਰੂ ਹੋ ਗਿਆ ਕਿ ਜੇ ਮੇਰਾ ਸੁਪਨਾ ਸੱਚਾ ਹੋ ਗਿਆ ਤਾਂ ਮੇਰਾ ਕਿੰਨਾ ਬੁਰਾ ਹਾਲ ਹੋਵੇਗਾ। ਇਸ ਦਾ ਉਪਾਅ ਮੈਂ ਅੱਜ ਜ਼ਰੂਰ ਗੁਰੂ ਮਹਾਰਾਜ ਜੀ ਨੂੰ ਪੁਛਾਂਗਾ।

ਸਵੇਰੇ ਹੋ ਗਈ, ਦਿਨ ਚੜ੍ਹ ਗਿਆ ਗੁਰੂ ਮਹਾਰਾਜ ਜੀ ਨੇ ਸੁਨੇਹਾ ਭੇਜਿਆ ਕਿ ਰਾਜਨ! ਤੁਸੀਂ ਸਾਡੇ ਨਾਲ ਅੱਜ ਜੰਗਲ ਵਿਚ ਸ਼ਿਕਾਰ ਲਈ ਚੱਲੋ। ਜੰਗਲ ਵਿਚ ਜਾਂਦਿਆਂ-ਜਾਂਦਿਆਂ ਇਕ ਹਰਨ ਦੇ ਪਿਛੇ ਰਾਜੇ ਨੇ ਘੋੜਾ ਲਾ ਲਿਆ ਅਤੇ ਗੁਰੂ ਮਹਾਰਾਜ ਨਾਲੋਂ ਅੱਡ ਹੋ ਗਿਆ। ਹਰਨ ਨੂੰ ਭਾਲਦਾ-ਭਾਲਦਾ ਇਸਦਾ ਘੋੜਾ ਉਥੇ ਹੀ ਪਹੁੰਚ ਗਿਆ ਜਿਥੇ ਉਸ ਨੇ ਚੰਡਾਲ ਹੋ ਕੇ 40 ਸਾਲ ਦੀ ਆਯੂ ਕੱਟੀ ਸੀ। ਦੇਖ ਕੇ ਹੈਰਾਨ ਹੋ ਗਿਆ ਕਿ ਇਹ ਤਾਂ ਓਹੀ ਜਾਣਿਆ ਪਛਾਣਿਆ ਪਿੰਡ ਹੈ ਜਿਥੇ ਮੈਂ ਮਰ ਗਿਆ ਸੀ।

ਦਰਖਤ ਨਾਲ ਘੋੜਾ ਬੰਨ੍ਹ ਕੇ ਕੁਝ ਆਰਾਮ ਲੈਣ ਲਗ ਗਿਆ। ਪਾਣੀ ਪੀਤਾ ਅਤੇ ਕੀ ਦੇਖਦਾ ਹੈ ਕਿ ਉਸ ਦਾ ਆਪਣਾ ਹੀ ਲੜਕਾ ਉਸ ਵਲ ਦੌੜਿਆ ਆ ਰਿਹਾ ਅਤੇ ਉਚੀ-ਉਚੀ ਅਵਾਜ਼ਾਂ ਮਾਰ ਕੇ ਦੂਜਿਆਂ ਨੂੰ ਸਦ ਰਿਹਾ ਹੈ ਕਿ ਬਾਪੂ ਘੋੜਾ ਲੈ ਕੇ ਆ ਗਿਆ ਅਤੇ ਰਾਜਾ ਬਣਿਆ ਹੋਇਆ ਹੈ। ਘਰ ਵਿਚ ਖਬਰ ਹੋ ਗਈ, ਸਾਰੇ ਰਿਸ਼ਤੇਦਾਰ ਉਥੇ ਹੀ ਸਨ। ਉਨ੍ਹਾਂ ਨੇ ਇਸ ਨੂੰ ਘੇਰ ਲਿਆ ਅਤੇ ਕਿਹਾ ਕਿ ਤੁੰ ਕਿੰਨਾ ਪਾਖੰਡ ਕਰਿਆ ਮਰ ਕੇ ਕਬਰ 'ਚੋਂ ਨਿਕਲ ਗਿਆ। ਇਹ ਘੋੜਾ ਤੂੰ ਕਿਥੋਂ ਚੋਰੀ ਕਰ ਲਿਆਇਆ ਹੈ ਅਤੇ ਤੂੰ ਰਾਜਿਆਂ ਵਾਲ ਵਸਤਰ ਕਿਉਂ ਪਹਿਨੇ ਹਨ। ਤੈਨੂੰ ਰਾਜ ਦੰਡ ਤੋਂ ਡਰ ਨਹੀਂ ਲਗਦਾ?

ਰਾਜਾ ਆਪਣੇ ਨੇੜੇ ਨਾ ਕਿਸੇ ਨੂੰ ਆਉਣ ਦੇਵੇ ਅਤੇ ਕਹਿਣ ਲੱਗਿਆ ਕਿ ਮੈਂ ਤਾਂ ਮੰਡੀ ਸਕੇਤ ਦਾ ਰਾਜਾ ਹਾਂ। ਮੈਂ ਗੁਰੂ ਮਹਾਰਾਜ ਜੀ ਪਾਸ ਆਇਆ ਹੋਇਆ ਹਾਂ।

ਜਦੋਂ ਬਹੁਤ ਪਰੇਸ਼ਾਨ ਹੋ ਗਿਆ, ਕੋਈ ਰਸਤਾ ਨਾ ਲੱਭਿਆ, ਬੱਚੇ ਨੱਠ-ਨੱਠ ਕੇ ਉਸ ਨੂੰ ਪਿਆਰ ਕਰਨ ਦਾ ਯਤਨ ਕਰਨ ਤਾਂ ਉਸ ਸਮੇਂ ਉਸ ਨੇ ਗੁਰੂ ਮਹਾਰਾਜ ਜੀ ਨੂੰ ਯਾਦ ਕੀਤਾ ਕਿ ਪਾਤਸ਼ਾਹ! ਕ੍ਰਿਪਾ ਕਰੋ, ਮੇਰੀ ਰਖਸ਼ਾ ਕਰੋ। ਮੈਂ ਇਕੱਲਾ ਹਾਂ, ਮੈਂ ਕੀ ਕਰਾਂ? ਮੈਂ ਦੇਖਦਾ ਹਾਂ ਤਾਂ ਇਹ ਮੇਰਾ ਹੀ ਪਰਿਵਾਰ ਹੈ ਜੋ ਮੈਂ ਸੁਪਨੇ ਵਿਚ ਦੇਖਿਆ ਸੀ ਪਰ ਇਕ ਪਾਸੇ ਮੈਂ ਰਾਜਾ ਵੀ ਹਾਂ ਮੈਂ ਕੁਝ ਵੀ ਨਹੀਂ ਸਮਝ ਸਕਦਾ, ਆਪ ਕ੍ਰਿਪਾ ਕਰੋ। ਗੁਰੂ ਮਹਾਰਾਜ ਜੀ ਆਏ ਅਤੇ ਉਨ੍ਹਾਂ ਨੇ ਲੋਕਾਂ ਨੂੰ ਸਮਝਾਇਆ ਕਿ ਤੁਹਾਡਾ ਮੁਰਦਾ ਤਾਂ ਕਬਰ ਵਿਚ ਪਿਆ ਹੈ। ਇਹ ਤਾਂ ਮੰਡੀ ਸਕੇਤ ਦੇ ਰਾਜੇ ਹਨ। ਥੋੜ੍ਹਾ ਸਮਾਂ ਪਹਿਲਾਂ ਹੀ ਸਾਡੇ ਨਾਲ ਸ਼ਿਕਾਰ ਕਰਨ ਆਏ, ਵੱਖ ਹੋ ਗਏ। ਕਬਰ ਪੁੱਟੀ ਤਾਂ ਉਥੇ ਮੁਰਦਾ ਪਿਆ ਸੀ, ਸਭ ਨੇ ਪਛਾਣ ਲਿਆ ਅਤੇ ਗੁਰੂ ਮਹਾਰਾਜ

ਜੀ ਤੋਂ ਆਪਣੀ ਭੁੱਲ ਦੀ ਖਿਮਾ ਮੰਗੀ।

ਗਜੇ ਨੂੰ ਲੈ ਕੇ ਗੁਰੂ ਮਹਾਰਾਜ ਜੀ ਵਾਪਸ ਮੁੜ ਆਏ। ਉਸ ਵੇਲੇ ਰਾਜੇ ਨੇ ਕਿਹਾ ਕਿ ਮਹਾਰਾਜ! ਮੈਨੂੰ ਕਿਸੇ ਵੀ ਸਮਝ ਨਹੀਂ ਆ ਰਿਹਾ ਕਿ ਇਹ ਕੀ ਹੋਇਆ। ਦੋਨੋਂ ਪਾਸੇ ਹੀ ਸੱਚੇ ਲਗਦੇ ਹਨ, ਉਹ ਬੱਚੇ ਮੇਰੇ ਹੀ ਬੱਚੇ ਸੀ ਅਤੇ ਮੈਂ ਹੀ ਮਰਿਆ ਸਾਂ। ਉਸ ਵੇਲੇ ਗੁਰੂ ਮਹਾਰਾਜ ਜੀ ਨੇ ਉਸ ਦੇ ਮਨ ਦੀ ਪਰੋਸ਼ਾਨੀ ਜਾਣਦਿਆਂ ਕਿਹਾ ਕਿ ਰਾਜਨ! ਕਲੁ ਜਦੋਂ ਤੂੰ ਆ ਕੇ ਨਮਸਕਾਰ ਕੀਤੀ, ਮਾਇਆ ਭੇਟਾ ਕੀਤੀ ਤਾਂ ਤੇਰੇ ਮਨ ਵਿਚ ਇਹ ਬਚਨ ਸੁਣ ਕੇ 'ਲੇਖੁ ਨ ਮਿਟਈ ਹੋ ਸਖੀ ਜੋ ਲਿਖਿਆ ਕਰਤਾਰਿ॥' ਸੰਸਾ ਵਿਆਪ ਗਿਆ ਸੀ। ਅਸੀਂ ਆਪਣੇ ਸਿੱਖ ਦੇ ਮਨ ਵਿਚ ਪਿਆ ਸੰਸਾ ਸਹਾਰ ਨਹੀਂ ਸਕਦੇ। ਸੋ ਇਹ ਖੇਲ੍ਹ ਜੋ ਤੂੰ ਦੇਖਿਆ ਹੈ ਇਹ ਤੇਰੇ ਨਾਲ ਇਵੇਂ ਜਿਵੇਂ ਹੀ ਹੋਣਾ ਸੀ। ਤੇਰੇ ਮਸਤਕ ਦਾ ਭੈੜਾ ਲੇਖ ਗੁਰੂ ਚਰਨਾਂ ਨਾਲ ਲਗ ਕੇ ਸਿੱਧਾ ਹੋ ਗਿਆ ਅਤੇ ਭਵਿੱਖਤ ਕਾਲ ਲਈ ਲਿਖਿਆ ਤੇਰਾ ਲੇਖ ਮਿਟ ਗਿਆ।

ਗੁਰੂ ਮਹਾਰਾਜ ਜੀ ਸਲਾਹਦੀਨ ਨੂੰ ਕਹਿਣ ਲੱਗੇ ਕਿ ਨਮਸਕਾਰ ਕਰਨ ਦਾ ਬਹੁਤ ਵੱਡਾ ਫਲ ਹੋਇਆ ਕਰਦਾ ਹੈ। ਨਮਸਕਾਰ ਕਰਨ ਦੀ ਦਾਤ ਪ੍ਰਭੂ ਤੋਂ ਮੰਗੀ ਜਾਂਦੀ ਹੈ ਜਿਸ ਤਰ੍ਹਾਂ ਕਿ ਗੁਰੂ ਫੁਰਮਾਨ ਹਨ -

ਨਮਸਕਾਰ ਰਖਨਹਾਰ ਮਨਿ ਅਰਾਧ ਪ੍ਰਭੂ ਮੇਕ॥  
ਸੰਤ ਰੇਨੁ ਕਰਉ ਮਜਨੁ ਨਾਨਕ ਪਾਵੈ ਸੁਖ ਅਨੇਕ॥

ਪੰਨਾ - 1341

ਜਿਰ ਸਿਮਰਨਿ ਨਾਹੀ ਨਨਕਾਰੁ॥  
ਮੁਕਤਿ ਕਰੈ ਉਤਰੈ ਬਹੁ ਭਾਰੁ॥  
ਨਮਸਕਾਰੁ ਕਰਿ ਹਿਰਦੈ ਮਾਰਿ॥  
ਫਿਰਿ ਫਿਰਿ ਤੇਰਾ ਆਵਨੁ ਨਾਰਿ॥

ਪੰਨਾ - 971

॥॥॥॥॥॥॥

'ਚਲਦਾ'

### ਰੁਬਾਈ

ਸੱਜਨ ਮੇਰਾ ਦਿਸ ਨਾ ਆਇਆ  
ਸੱਜਨ ਸੱਜਨ ਇਕੱਠੇ ਹੋ ਕੇ, ਸਾਜਨ ਦਿਵਸ ਮਨਾਇਆ।  
ਸ਼੍ਰਧਾ ਸਾਗਰ ਠਾਠਾਂ ਮਾਰੇ, ਆਨੰਦ ਮੰਗਲ ਛਾਇਆ।  
ਸਜਨਾਂ ਨੂੰ ਸਭ ਸਜਨ ਮਿਲਦੇ, ਗੱਲ ਵਿਚ ਬਾਹਾਂ ਪਾ ਪਾ,  
ਕਲਿਆਣ ਦਾਸ ਨੂੰ ਭਈ ਨਿਰਾਸਾ, ਸੱਜਨ ਮੇਰਾ ਦਿਸ ਨਾ ਆਇਆ।

.....

### ਬੀਚੇ ਅਟਕਿਓ ਚੀਤ

ਤੇਰੇ ਮਿਲਣ ਦੀ ਖਾਤਿਰ ਸਜਣਾ, ਸੱਜਣ ਘੱਲ ਘੁਮਾਏ।  
ਲੋਗ, ਕੁਟੰਬ ਸੁਖ ਸਾਧਨ ਛੱਡੇ, ਤੁਧ ਵਲ ਚਾਲੇ ਪਾਏ।  
ਛੱਡ ਪੁਰਾਣੇ ਨਵੇਂ ਬਣਾਏ, ਸੱਜਣ ਲੱਖ ਹਜ਼ਾਰਾਂ।  
ਦਾਸ ਕਲਿਆਣ ਅਟਕ ਗਏ ਬੀਚੇ, ਹਰਿ ਸੱਜਨ ਬਿਸਰਾਏ॥

ਕਬੀਰ ਸਿਖ ਸਾਖਾ ਬਹੁਤੇ ਕੀਏ ਕੀਓ ਨ ਮੀਤੁ॥  
ਚਾਲੇ ਕੇ ਹਰਿ ਮਿਲਨ ਕਉ ਬੀਚੇ ਅਟਕਿਓ ਚੀਤੁ॥

ਪੰਨਾ - 1369

(ਸੰਤ ਕਲਿਆਣ ਦਾਸ ਜੀ)

## ਹਿਮਾਲੀਆ ਦੇ ਸੰਤਾਂ ਦੇ ਸੰਗ ਨਿਵਾਸ

ਮੁਲ ਲੇਖਕ - ਡਾ. ਸਵਾਮੀ ਰਾਮ ਜੀ  
ਅਨੁਵਾਦਕ - ਡਾ. ਬੀਬੀ ਤੋਸਿੰਦਰ ਮਲਹੋਤਰਾ

### ਇਕ ਈਸਾਈ ਸੰਤ ਨਾਲ ਮਿਲਾਪ

ਜਦੋਂ ਮੈਂ ਸ਼ੇਂਕਰਾਚਾਰੀਆ ਸੀ ਮੈਨੂੰ ਇਕ ਈਸਾਈ ਸਾਧੂ ਮਿਲੇ (ਸਾਧੂ ਉਹ ਹੁੰਦਾ ਹੈ ਜੋ ਹਜ਼ੂਰੀ ਵਿਚ ਹੋਵੇ) ਕੋਈ ਸਾਧੂ ਜਾਂ ਸਵਾਮੀ ਚਿੱਟੇ ਕਪੜੇ ਪਾਉਂਦੇ ਹਨ, ਕੋਈ ਤਪੜੇ ਹੀ ਪਾਲੈਂਦੇ ਹਨ, ਭਗਵਾਂ ਚੌਲਾ ਤਦ ਹੀ ਦਿਤਾ ਜਾਂਦਾ ਹੈ ਜਦੋਂ ਉਨ੍ਹਾਂ ਨੂੰ ਤਿਆਗ ਲਈ ਦੀਖਿਆ ਦਿਤੀ ਜਾਂਦੀ ਹੈ। ਭਗਵਾਂ ਰੰਗ ਅੱਗ ਦਾ ਪਤੀਕ ਹੈ। ਜਿਹੜਾ ਮਨੁੱਖ ਆਪਣੀਆਂ ਇਛਾਵਾਂ ਨੂੰ ਫੁੱਕ ਚੁੱਕਾ ਹੋਵੇ, ਕੇਵਲ ਉਸ ਦੇ ਅੰਦਰ ਗਿਆਨ ਦਾ ਪ੍ਰਕਾਸ਼ ਹੋਵੇ, ਉਹ ਭਗਵਾਂ ਚੌਲੇ ਦਾ ਅਧਿਕਾਰੀ ਹੈ। ਬਹੁਤ ਸਾਰੇ ਪਹੁੰਚੇ ਹੋਏ ਵੈਰਾਗੀ ਇਹੋ ਜਿਹੇ ਚੌਲੇ ਪਾਣੇ ਨਹੀਂ ਚਾਹੁੰਦੇ, ਇਹੋ ਜਿਹੀਆਂ ਗੀਤੀ ਰਿਵਾਜਾਂ ਵਿਚ ਪੈਣਾ ਨਹੀਂ ਚਾਹੁੰਦੇ, ਉਹ ਕੇਵਲ ਚਿੱਟਾ ਚੌਲਾ ਪਾ ਕੇ, ਕੰਬਲ ਲਪੇਟ ਲੈਂਦੇ ਹਨ ਜਾਂ ਫੇਰ ਟਾਟ ਲਪੇਟ ਲੈਂਦੇ ਹਨ। ਕਿਸੇ ਵਿਸ਼ੇਸ਼ ਰੰਗ ਦੀ ਵਰਤੋਂ ਉਨ੍ਹਾਂ ਲਈ ਮਹੱਤਵ ਨਹੀਂ ਰਖਦੀ।

ਸਵਾਮੀਆਂ ਦੀਆਂ ਦਸ ਸ਼ੇਣੀਆਂ ਹਨ ਅਤੇ ਸਾਧੂਆਂ ਦੀਆਂ ਕਿੰਨੀਆਂ ਹੀ, ਸਵਾਮੀਆਂ ਦੀਆਂ ਦੱਸਾਂ ਸ਼ੇਣੀਆਂ ਵਿੱਚੋਂ ਚਾਰ ਕੇਵਲ ਬ੍ਰਾਹਮਣਾਂ ਲਈ ਹੀ ਹਨ ਕਿਉਂਕਿ ਬ੍ਰਾਹਮਣ ਬਚਪਨ ਤੋਂ ਹੀ ਆਪਣੇ ਵਡੇਰਿਆਂ ਤੋਂ ਧਾਰਮਿਕ ਪੁਸਤਕਾਂ ਪੜ੍ਹਦੇ ਹਨ। ਉਨ੍ਹਾਂ ਦਾ ਪਾਲਣ ਪੋਸ਼ਣ ਅਧਿਆਤਮਕ ਵਾਤਾਵਰਣ ਵਿਚ ਹੁੰਦਾ ਹੈ। ਉਹ ਗਿਆਨ ਦੇ ਗੰਥ ਪੜ੍ਹਦੇ ਹਨ ਅਤੇ ਗਿਆਨ ਦੇ ਸਕਦੇ ਹਨ। ਬਾਕੀ ਦੀਆਂ ਛੇ ਸ਼ੇਣੀਆਂ ਦੂਸਰਿਆਂ ਲਈ ਹਨ।

ਈਸਾਈ ਸਾਧੂ ਨੇ ਭਗਵਾਂ ਚੌਲਾ ਪਾਇਆ ਹੋਇਆ ਸੀ ਅਤੇ ਗਲੇ ਵਿਚ ਸੂਲੀ ਦਾ ਨਿਸ਼ਾਨ (cross) ਪਾਇਆ ਹੋਇਆ ਸੀ। ਇਹ ਤੀਸਰੇ ਈਸਾਈ ਸਾਧੂ ਮੈਨੂੰ ਮਿਲੇ ਸੀ, ਅਸੀਂ ਈਸਾਈ ਮਤ ਬਾਰੇ ਵਾਦ ਵਿਵਾਦ ਕਰਨ ਲੱਗ ਪਏ। ਇਹ ਪਾਦਰੀ ਪੜ੍ਹਿਆ ਲਿਖਿਆ ਸੀ, ਇਸ ਨੂੰ ਸੰਸਕ੍ਰਿਤ ਆਉਂਦੀ ਸੀ ਅੰਗ੍ਰੇਜ਼ੀ ਅਤੇ ਬਹੁਤ ਸਾਰੀਆਂ ਦੰਖਣੀ ਭਾਸ਼ਾਵਾਂ ਵੀ ਜਾਣਦਾ ਸੀ, ਉਹ ਬਿਲਕੁਲ ਇਕ ਹਿੰਦੂ ਸਵਾਮੀ ਦੀ ਤਰ੍ਹਾਂ ਹੀ ਰਹਿੰਦਾ ਸੀ।

ਭਾਰਤੀ ਅਤੇ ਪੱਛਮੀ ਦੇਸ਼ਾਂ ਦੇ ਈਸਾਈ ਮਤ ਵਿਚ ਕਾਢੀ ਫਰਕ ਹੈ। ਭਾਰਤੀ ਈਸਾਈ ਧਿਆਨ ਲਗਾਊਂਦੇ ਹਨ ਅਤੇ ਬਾਈਬਲ ਦਾ ਦਾਰਸ਼ਨਿਕ ਦ੍ਰਿਸ਼ਟੀਕੰਣ ਦਸਦੇ ਹਨ, ਬਿਲਕੁਲ ਉਸ ਤਰ੍ਹਾਂ ਹੀ ਜਿਵੇਂ ਕਿ ਸਵਾਮੀ ਉਪਾਨਿਸਥਾਂ ਦੀ ਵੱਖ-ਵੱਖ ਵਿਆਖਿਆ ਕਰਦੇ ਹਨ। ਉਹ ਕਹਿਣ ਲੱਗੇ ਕਿ ਈਸਾਈ ਮੱਤ ਨੂੰ ਦੁਬਾਰਾ ਜੀਵਤ ਕੀਤਾ ਜਾ ਸਕਦਾ ਹੈ ਜੋ ਇਸ ਨੂੰ ਪ੍ਰੈਕਟੀਕਲ ਰੂਪ ਵਿਚ ਪ੍ਰਚਾਰਿਆ ਜਾਵੇ। ਪੱਛਮੀ ਦੇਸ਼ਾਂ ਵਿਚ ਈਸਾਈ ਮਤ ਦੀਆਂ ਪ੍ਰੈਕਟੀਕਲ ਗੱਲਾਂ ਨੂੰ ਨਹੀਂ ਸਮਝਦੇ। ਉਨ੍ਹਾਂ ਦਾ ਵਿਸ਼ਵਾਸ ਸੀ ਕਿ ਈਸਾ ਜੀ ਹਿਮਾਲੀਆ ਵਿਚ ਰਹੇ ਹਨ। ਭਾਵੇਂ ਮੈਨੂੰ ਇਸ ਗੱਲ ਦਾ ਕੋਈ ਫਰਕ ਨਹੀਂ ਸੀ ਪੈਂਦਾ ਉਹ ਰਹੇ ਹੋਣ ਜਾਂ ਨਾ।

ਇਹ ਈਸਾਈ ਸਵਾਮੀ ਬੜੇ ਹੀ ਨਮਰ ਸਨ। ਇਨ੍ਹਾਂ ਨੇ ਮੇਰੇ ਨਾਲ ਗੱਲ ਕਰਦਿਆਂ ਕਿਹਾ ਮੈਂ ਤਾਂ ਈਸਾ ਜੀ ਨਾਲ ਟੁਰਦਾ ਹਾਂ, ਮੈਂ ਪੁਛਿਆ ਕੋਈ ਉਸ ਨਾਲ ਕਿਸ ਤਰ੍ਹਾਂ ਟੁਰ ਸਕਦਾ ਹੈ, ਜਿਹੜਾ 2000 ਸਾਲ ਪਹਿਲਾਂ ਹੋ ਚੁਕਾ ਹੋਵੇ?

ਉਹ ਹਸੇ ਅਤੇ ਕਹਿਣ ਲੱਗੇ, “ਕੀ ਨਾਦਾਨੀ ਹੈ, ਈਸਾ ਪੂਰਨਤਾ ਦੀ ਅਵਸਥਾ ਹੈ, ਉਸ ਨਾਲ ਇਕ ਹੋਣ ਦੀ, ਸੱਚ ਦੀ ਪ੍ਰਾਪਤੀ ਦੀ। ਸਚਾਈ ਸਦੈਵੀ ਰਹਿਣ ਵਾਲੀ ਹੁੰਦੀ ਹੈ, ਮਰਦੀ ਕਦੀ ਨਹੀਂ। ਮੈਂ ਸਦਾ ਹੀ ਈਸਾ ਜੀ ਦੀ ਹਜ਼ੂਰੀ ਵਿਚ ਰਹਿੰਦਾ ਹਾਂ ਅਤੇ ਉਨ੍ਹਾਂ ਪਦ ਚਿੰਨਾਂ ਤੇ ਚਲਦਾ ਹਾਂ।

ਮੈਂ ਪੁਛਿਆ, “ਕਿਥੇ ਹਨ ਉਹ ਪਦ ਚਿੰਨ?”

ਉਹ ਫੇਰ ਹਸੇ ਅਤੇ ਕਹਿਣ ਲੱਗੇ, ਕਿਤੇ ਵੀ ਮੈਂ ਜਾਵਾਂ, ਕਿਸੇ ਪਾਸੇ ਵੀ ਜਾਵਾਂ ਉਹ ਹੀ ਮੇਰਾ ਮਾਰਗ ਦਰਸ਼ਨ ਕਰ ਰਹੇ ਹੁੰਦੇ ਹਨ ਪਰ ਤੁਹਾਨੂੰ ਸ਼ਰਧਾ ਦੇ ਨੇਤਰ ਚਾਹੀਦੇ ਹਨ। ਤੁਹਾਡੇ ਕੋਲ ਉਹ ਹਨ?

ਮੈਂ ਉਨ੍ਹਾਂ ਦੇ ਈਸਾ ਜੀ ਪੱਤੀ ਪਿਆਰ ਦੀ ਅਤੇ ਉਨ੍ਹਾਂ ਨਾਲ ਅਭੇਦ ਹੋਣ ਦੀ ਦਾਦ ਦਿੰਦਾ ਹਾਂ। ਇਸ ਤੋਂ ਬਾਅਦ ਮੈਂ ਉਨ੍ਹਾਂ ਤੋਂ ਵਿਛੜਨ ਲੱਗਾਂ ਸ਼ੁਰੂ ਇਛਾਵਾਂ ਦਿਤੀਆਂ।

### ਈਸਾ ਹਿਮਾਲੀਆ ਤੇ

ਸ਼ੇਂਕਰਾਚਾਰੀਆ ਦਾ ਪਦ ਛੱਡ ਕੇ ਮੈਂ ਗੁਰੂਦੇਵ ਕੋਲ ਚਲਾ ਗਿਆ, ਉਥੋਂ ਮੈਂ ਅਮਰਨਾਥ ਦੀ ਯਾਤਰਾ ਤੇ ਚਲਾ ਗਿਆ, ਸਭ ਤੋਂ ਉਚਾਈ ਤੇ ਸਥਿਤ ਤੀਰਥ ਹੈ ਅਮਰਨਾਥ! ਅਮਰਨਾਥ ਦੀ ਗੁਫਾ ਸਾਰਾ ਸਾਲ ਬਰਫ ਨਾਲ ਢੱਕੀ ਰਹਿੰਦੀ ਹੈ ਪਾਣੀ ਵਗ ਕੇ ਜਿਹੜੇ ਹਿਮ ਕਣਿਕਾ ਬਣ ਜਾਂਦੇ ਹਨ ਉਹ ਸ਼ਿਵਲਿੰਗ ਦੀ ਪੂਜਾ ਹਿੰਦੂ ਬਿਲਕੁਲ ਉਸ ਤਰ੍ਹਾਂ ਹੀ ਕਰਦੇ ਹਨ ਜਿਸ ਤਰ੍ਹਾਂ ਈਸਾਈ, ਕਰਾਸ ਦੀ। ਚਿੱਟੇ ਕਬੂਤਰਾਂ ਦੀ ਕਹਾਣੀ ਇਥੇ ਬੜੀ ਪੁਸ਼ਟ ਹੈ। ਕਿਹਾ ਜਾਂਦਾ ਹੈ ਕਿ ਤੀਰਥ ਯਾਤਰਾ ਦੇ ਦਿਨਾਂ ਵਿਚ ਉਹ ਕਬੂਤਰ ਆਉਂਦੇ ਹਨ। ਕਸ਼ਮੀਰੀ ਪੰਡਤ ਮੇਰੇ ਪੱਥੇ ਪਦਰਸ਼ਕ ਸਨ। ਉਹ ਮੈਨੂੰ ਈਸਾ ਜੀ ਦੇ ਕਸ਼ਮੀਰ ਆਉਣਾ ਦਸਦੇ ਸਨ। ਉਨ੍ਹਾਂ ਦਾ ਕਹਿਣਾ ਸੀ ਕਿ ਈਸਾ ਜੀ ਨੇ ਕਸ਼ਮੀਰ ਵਿਚ ਰਹਿ ਕੇ ਧਿਆਨ ਕੀਤਾ ਸੀ, ਉਹ ਪੰਡਤ ਇਕ ਖਰੜੇ ਦਾ ਜ਼ਿਕਰ ਕਰਦੇ ਸਨ ਜੋ ਤਿੱਬਤੀ ਭਾਸ਼ਾ ਵਿਚ ਲਿਖਿਆ ਹੋਇਆ ਹੈ। ਉਹ ਇਕ ਮੱਠ ਵਿਚ ਪਈ ਹੈ ਜੋ 14000 ਫੁੱਟ ਦੀ ਉਚਾਈ ਉਤੇ ਸਥਿਤ ਹੈ। ਉਸ ਦਾ ਉਲਥਾ ਪਹਿਲਾਂ ਰੂਸੀ ਭਾਸ਼ਾ ਵਿਚ ਕੀਤਾ ਗਿਆ, ਫੇਰ ਅੰਗ੍ਰੇਜ਼ੀ ਵਿਚ। ਉਸ ਪੁਸਤਕ ਦਾ ਨਾਮ ਹੈ, “The Unknown Life of Jesus Christ.” ਇਥੇ ਦੇ ਲੋਕ ਇਸ ਗੱਲ ਨੂੰ ਬਿਲਕੁਲ ਸੱਚ ਹੀ ਮੰਨਦੇ ਹਨ। ਕਿਸੇ ਦੀ ਹਿੰਮਤ ਨਹੀਂ ਕਿ ਕੋਈ ਕਹਿ ਸਕੇ ਕਿ ਇਹ ਇਸ ਤਰ੍ਹਾਂ ਨਹੀਂ ਸੀ। ਇਥੇ ਨੇੜੇ ਹੀ ਇਕ ਪਹਾੜੀ ਹੈ ਜੋ ਕਿ ਬਹੁਤ ਮਸ਼ਹੂਰ ਹੈ ਅਤੇ ਮੰਨਿਆ ਜਾਂਦਾ

ਹੈ ਕਿ ਈਸਾ ਜੀ ਇਥੇ ਰਹੇ ਸਨ। ਮੇਰੇ ਮਾਰਗ ਦਰਸ਼ਕ ਨੇ ਮੈਨੂੰ ਤਿੰਨ ਦਲੀਲਾਂ ਦਿਤੀਆਂ, ਇਸ ਨੂੰ ਸਿੱਧ ਕਰਨ ਲਈ ਕਿ ਇਹ ਠੀਕ ਹੈ। ਪਹਿਲਾਂ ਈਸਾ ਜੀ ਨੇ ਉਹ ਹੀ ਕਪੜੇ ਪਾਏ ਜੋ ਪੁਰਾਤਨ ਕਸ਼ਮੀਰੀ ਪਹਿਗਵਾਂ ਹੈ, ਦੂਸਰਾ ਉਨ੍ਹਾਂ ਦੇ ਕੇਸ ਰੱਖਣ ਦਾ ਢੰਗ ਵੀ ਕਸ਼ਮੀਰੀ ਲੋਕਾਂ ਵਰਗਾ ਹੀ ਸੀ। ਤੀਜ਼ਾ ਜਿਹੜੀਆਂ ਕਰਾਮਾਤਾਂ ਉਨ੍ਹਾਂ ਨੇ ਕੀਤੀਆਂ ਉਹ ਯੋਗ ਵਿਚ ਬੜੀਆਂ ਮੰਨੀਆਂ ਹੋਈਆਂ ਹਨ। ਉਹ ਪੰਡਤ ਇਹ ਕਹਿੰਦੇ ਸਨ ਕਿ ਈਸਾ ਜੀ ਛੋਟੇ ਏਸ਼ੀਆ ਤੋਂ ਤੇਰ੍ਹਾਂ ਸਾਲ ਦੀ ਉਮਰ ਵਿਚ ਆ ਗਏ ਸਨ ਅਤੇ ਉਹ ਤੀਹ ਸਾਲ ਦੀ ਆਯੂ ਤਕ ਕਸ਼ਮੀਰ ਹੀ ਰਹੇ। ਮੈਨੂੰ ਸਮਝ ਨਹੀਂ ਆ ਰਹੀ ਸੀ ਕਿ ਮੈਂ ਉਸ ਦੀਆਂ ਗੱਲਾਂ ਨਾਲ ਕਿਵੇਂ ਸਹਿਮਤ ਹੋਵਾਂ ਪਰ ਉਸ ਨੂੰ ਨਿਰਾਸ ਕਰਨ ਦੀ ਮੇਰੀ ਕੋਈ ਮਰਜ਼ੀ ਨਹੀਂ ਸੀ। ਉਸ ਦਾ ਈਸਾ ਜੀ ਨਾਲ ਅਥਾਹ ਪਿਆਰ ਸੀ, ਪਰ ਮੈਂ ਉਸ ਨਾਲ ਬਹਿਸਣਾ ਨਹੀਂ ਚਾਹੁੰਦਾ ਸੀ।

ਅਮਰਨਾਥ ਜਾਂਦਿਆਂ ਉਹ ਮੈਨੂੰ ਇਕ ਆਸ਼ਰਮ ਲੈ ਕੇ ਗਿਆ ਜਿਹੜੇ ਗੁਲਮਰਗ ਦੇ ਰਸਤੇ ਉਤੇ ਸੱਤ ਮੀਲ ਜੰਗਲ ਦੇ ਅੰਦਰ ਹੈ। ਗੁਲਮਰਗ ਇਕ ਮਸ਼ਹੂਰ ਸੈਰਗਾਹ ਹੈ। ਇਥੇ ਕਾਫੀ ਵਿਦੇਸ਼ੀਆਂ ਆਉਂਦੇ ਹਨ, ਉਥੇ ਇਕ ਸਵਾਮੀ ਰਹਿੰਦਾ ਸੀ। ਉਹ ਸ਼ਿਵ ਦੇ ਪੁਜਾਰੀ ਸਨ ਅਤੇ ਸਾਰਾ ਸਮਾਂ ਧਿਆਨ ਵਿਚ ਹੀ ਰਹਿੰਦੇ ਸਨ।

ਕਸ਼ਮੀਰ ਵਿਚ ਅਜੇ ਵੀ ਬਹੁਤ ਸਾਰੀਆਂ ਪੁਸਤਕਾਂ ਤੁਹਾਨੂੰ ਸ਼ਿਵ ਜੀ ਤੇ ਮਿਲਦੀਆਂ ਹਨ ਜੋ ਕਸ਼ਮੀਰੀ ਵਿਚ ਹੀ ਹਨ ਅਜੇ ਉਨ੍ਹਾਂ ਦਾ ਉਲਥਾ ਹੋਰ ਭਾਸ਼ਾਵਾਂ ਵਿਚ ਨਹੀਂ ਕੀਤਾ ਗਿਆ, ਇਨ੍ਹਾਂ ਗੰਬਾਂ ਵਿਚ ਬਹੁਤ ਕੁਛ ਹੈ ਜੋ ਅਜੇ ਕੋਈ ਕੱਢ ਨਹੀਂ ਸਕਿਆ। ਕੇਵਲ ਉਨ੍ਹਾਂ ਨੂੰ ਹੀ ਥੋੜਾ ਬਹੁਤ ਪਤਾ ਹੈ ਜੋ ਇਸ ਰਸਤੇ ਉਤੇ ਹਨ ਅਤੇ ਥੋੜਾ ਬਹੁਤ ਜਾਣਦੇ ਹਨ। ਇਨ੍ਹਾਂ ਗੰਬਾਂ ਨੂੰ ਸਮਝਣ ਲਈ ਬਹੁਤ ਹੀ ਸੁਝ ਬੁਝ ਵਾਲੇ ਗੁਰੂ ਦੀ ਲੋੜ ਹੈ। ਇਨ੍ਹਾਂ ਗੰਬਾਂ ਵਿਚ ਦੱਸੀ ਗਈ ਫਿਲੋਸਫੀ ਆਤਮਾ, ਮਨ ਅਤੇ ਸੰਗਿਰ ਅਤੇ ਸੱਚ ਨੂੰ ਸਾਰੇ ਪੱਧਰਾਂ ਤੇ ਦੇਖਦੀ ਹੈ। ਸਾਰੇ ਬੁਹਿਮੰਡ ਨੂੰ 'ਸਪੰਦ' ਤਤਵ ਤੋਂ ਬਣਿਆ ਦਸਦੇ ਹਨ ਜਿਸ ਤੋਂ ਭਾਵ ਹੈ ਆਵਾਜ਼, ਸਵੈ ਉਤਪਨਨ ਬਰ-ਬਰਾਹਟ। ਇਨ੍ਹਾਂ ਗੰਬਾਂ ਵਿਚ 'ਜ਼ਕਤੀ ਪਥ' ਬਾਰੇ ਲਿਖਿਆ ਹੋਇਆ ਹੈ, ਗੁਰੂ ਕ੍ਰਿਪਾ ਨਾਲ ਚੇਤਨਤਾ ਨੂੰ ਜਾਗਰਣ ਕਰਨਾ, ਜਿਹੜੀ ਮਨੁੱਖਾ ਵਿਚ ਦੱਸੀ ਗਈ ਹੈ।

ਇਨ੍ਹਾਂ ਨੇ ਮੈਨੂੰ ਇਕ ਤੁਰਦੇ ਫਿਰਦੇ ਸਾਧੂ ਬਾਰੇ ਦਸਿਆ ਜਿਹੜਾ ਹਰ ਗਰਮੀਆਂ ਵਿਚ ਅਮਰਨਾਥ ਜਾਇਆ ਕਰਦਾ ਸੀ ਪਰ ਕਿਸੇ ਨੂੰ ਨਹੀਂ ਪਤਾ ਸੀ ਕਿ ਉਹ ਵਾਸਤਵ ਵਿਚ ਕਿਥੇ ਰਹਿੰਦਾ ਸੀ, ਲਦਾਖ ਤੋਂ ਆਉਣ ਵਾਲੇ ਲੋਕੀ ਉਸ ਨੂੰ ਆਮ ਤੌਰ ਤੇ ਪਹਾੜੀ ਰਸਤੇ ਉਤੇ ਇਕੱਲੇ ਆਉਂਦੇ ਦੇਖਦੇ ਸਨ, ਮੈਂ ਕੇਵਲ ਅਮਰਨਾਥ ਹੀ ਨਹੀਂ ਜਾਣਾ ਚਾਹੁੰਦਾ ਸੀ, ਮੈਂ ਇਸ ਸਾਧੂ ਨੂੰ ਵੀ ਮਿਲਣਾ ਚਾਹੁੰਦਾ ਸੀ। ਜਿੰਨਿਆਂ ਨੂੰ ਵੀ ਮੈਂ ਮਿਲਿਆ ਹਾਂ ਉਹਨਾਂ ਵਿਚੋਂ ਤਿੰਨਾਂ ਦਾ ਮੇਰੇ ਮਨ ਉਤੇ ਬਹੁਤ ਭੁੰਘਾ ਅਸਰ ਪਿਆ ਹੈ। ਇਹ ਉਸਤਾਦ ਉਨ੍ਹਾਂ ਤਿੰਨਾਂ ਵਿਚੋਂ ਇਕ ਸਨ ਮੈਂ ਉਨ੍ਹਾਂ ਨਾਲ ਇਕ ਹਫਤਾ ਬਿਲਕੁਲ ਮੰਚਰ ਦੇ ਕੌਲ ਹੀ ਰਿਹਾ, ਉਹ ਹਰ ਸਾਲ ਇਸ ਗੁਫਾ ਤੇ ਆਉਂਦੇ ਸਨ। ਉਨ੍ਹਾਂ ਦੀ ਆਯੂ ਕੋਈ ਇੱਕੀ ਸਾਲ ਦੀ ਹੋਵੇਗੀ ਅਤੇ ਬਹੁਤ ਹੀ ਸੁੰਦਰ ਸਨ

ਉਨ੍ਹਾਂ ਦੀਆਂ ਗੱਲਾਂ ਦਾ ਰੰਗ ਚੈਰੀ ਵਰਗਾ ਸੀ। ਉਹ ਬੁਹਮਚਾਰੀ ਸਨ, ਕੇਵਲ ਧੋਤੀ ਪਹਿਨਦੇ ਸਨ ਅਤੇ ਉਨ੍ਹਾਂ ਕੌਲ ਕੁਝ ਨਹੀਂ ਸੀ, ਉਨ੍ਹਾਂ ਨੂੰ ਪਹਾੜਾਂ ਦੀ ਉਚਾਈ ਉਤੇ ਰਹਿਣ ਦਾ ਐਨਾ ਅਭਿਆਸ ਸੀ ਕਿ ਉਹ 10,000 ਤੋਂ 12,000 ਫੁੱਟ ਦੀ ਉਚਾਈ ਤੇ ਨੰਗੇ ਪੈਰ ਤੁਰਦੇ ਸਨ। ਬੜੇ ਹੀ ਉਚ ਕੋਟੀ ਦੇ ਯੋਗੀ ਸਨ, ਉਨ੍ਹਾਂ ਨੂੰ ਠੰਢ ਬਿਲਕੁਲ ਹੀ ਨਹੀਂ ਲਗਦੀ ਸੀ, ਉਨ੍ਹਾਂ ਨਾਲ ਰਹਿਣਾ ਮੇਰੇ ਲਈ ਇਕ ਬੜਾ ਗਿਆਨ ਪ੍ਰਾਪਤੀ ਦਾ ਸੁਭਾਗ ਸੀ। ਉਹ ਬਿਲਕੁਲ ਸੰਪੂਰਨ ਸਨ, ਯੋਗ ਦੇ ਮਾਹਿਰ ਅਤੇ ਗੰਭੀਰ ਸਨ, ਲੋਕੀ ਇਨ੍ਹਾਂ ਨੂੰ 'ਬਾਲ ਭਗਵਾਨ' ਕਹਿੰਦੇ ਸਨ, ਪਰ ਉਹ ਆਪਣੇ ਆਪ ਨੂੰ ਇਸ ਉਸਤਾਦ ਤੋਂ ਪਰ੍ਹੇ ਹੀ ਰਖਦੇ ਸਨ, ਉਹ ਨਿਰੰਤਰ ਹਿਮਾਲੀਆ ਪਰਬਤਾਂ ਤੇ ਤੁਰਦੇ ਹੀ ਰਹਿੰਦੇ ਸਨ, ਉਹ ਮੇਰੇ ਗੁਰੂਦੇਵ ਨੂੰ ਜਾਣਦੇ ਸਨ ਅਤੇ ਸਾਡੇ ਮੱਠ ਵਿਚ ਵੀ ਰਹੇ ਸਨ, ਉਨ੍ਹਾਂ ਨੇ ਮੈਨੂੰ ਉਨ੍ਹਾਂ ਸਾਰੇ ਸਾਧਕਾਂ ਬਾਰੇ ਪੁਛਿਆ ਜੋ ਉਨ੍ਹਾਂ ਦੇ ਸਮੇਂ ਮੱਠ ਵਿਚ ਰਹਿੰਦੇ ਸਨ ਅਤੇ ਉਹ ਬਹੁਤ ਥੋੜਾ ਤੇ ਬਹੁਤ ਹੀ ਨਿਮਰਤਾ ਨਾਲ ਬੋਲਦੇ ਸਨ, ਜਦੋਂ ਮੇਰਾ ਪੱਥਰ ਪਰਦਰਸ਼ਕ ਉਨ੍ਹਾਂ ਦੇ ਪੈਰ ਪਕੜਨ ਲੱਗ ਪਿਆ, ਉਨ੍ਹਾਂ ਦੀ ਪ੍ਰਕਰਮਾ ਕਰਨ ਲੱਗ ਪਿਆ, ਮੈਂ ਦੇਖ ਰਿਹਾ ਸੀ ਉਹ ਉਨ੍ਹਾਂ ਨੂੰ ਚੰਗਾ ਨਹੀਂ ਸੀ ਲਗ ਰਿਹਾ, ਇਹ ਮੇਰੇ ਲਈ ਇਕ ਮਿਸਾਲ ਬਣ ਗਏ।

ਇਸ ਤੋਂ ਪਹਿਲਾਂ ਮੈਂ ਕਦੇ ਨਹੀਂ ਦੇਖਿਆ ਸੀ ਕਿ ਕੋਈ ਅੱਠ ਦਸ ਘੰਟੇ ਬਿਨਾਂ ਅੱਖਾਂ ਝਪਕੇ ਬੈਠ ਸਕਦਾ ਹੈ ਪਰ ਇਹ ਉਸਤਾਦ ਤਾਂ ਬੜੇ ਹੀ ਅਨੂੰਠੇ ਸਨ। ਧਿਆਨ ਕਰਦੇ ਸਮੇਂ ਉਹ ਧਰਤੀ ਤੋਂ ਦੋ ਢਾਈ ਫੁੱਟ ਉਚੇ ਉਠ ਜਾਂਦੇ ਸਨ। ਅਸੀਂ ਇਕ ਰੱਸੀ ਨਾਲ ਮਿਣਿਆ। ਫੇਰ ਉਸ ਰੱਸੀ ਨੂੰ ਫੁੱਟੇ ਨਾਲ ਨਾਪਿਆ। ਮੈਂ ਭਾਵੇਂ ਤੁਹਾਨੂੰ ਫੇਰ ਦਸਣਾ ਚਾਹਵਾਂਗਾ ਕਿ ਮੈਂ ਧਰਤੀ ਤੋਂ ਉਚੇ ਉਠਣ ਨੂੰ ਕੋਈ ਆਤਮਕ ਅਨੁਭਵ ਨਹੀਂ ਸਮਝਦਾ। ਇਹ ਤਾਂ ਪ੍ਰਾਣਾਯਾਮ ਦਾ ਅਭਿਆਸ ਹੈ, ਜੋ ਯੋਗੀ ਬੰਧ ਲਗਾ ਕੇ ਪ੍ਰਾਣਾਯਾਮ ਕਰਦੇ ਹਨ, ਜਿਹੜੇ ਸਮੁੰਹ ਅਤੇ ਭਾਰ ਨੂੰ ਜਾਣਦੇ ਹਨ, ਉਹ ਸਮਝ ਸਕਦੇ ਹਨ ਕਿ ਧਰਤੀ ਤੋਂ ਉਚੇ ਉਠ ਸਕਣਾ ਕੋਈ ਵੱਡੀ ਗੱਲ ਨਹੀਂ, ਪਰ ਇਹ ਕਾਫੀ ਅਭਿਆਸ ਤੋਂ ਬਾਦ ਆਉਂਦਾ ਹੈ, ਮੈਂ ਇਸਦੀ ਭਾਲ ਵਿਚ ਨਹੀਂ ਸੀ, ਮੈਂ ਤਾਂ ਇਸ ਯੋਗੀ ਨਾਲ ਕੋਈ ਅਭਿਆਸ ਚਾਹੁੰਦਾ ਸੀ। ਮੈਂ ਉਨ੍ਹਾਂ ਨੂੰ ਗਿਆਨ ਦੀ ਸਭ ਤੋਂ ਉਤਮ ਅਵਸਥਾ ਪੁਛੀ, ਉਨ੍ਹਾਂ ਨੇ ਉਪਨਿਸ਼ਦ ਦਾ ਇਕ ਮੰਤਰ ਉਚਾਰਿਆ ਅਤੇ ਕਹਿਣ ਲੱਗੇ, ਜਦੋਂ ਇੰਦ੍ਰੀਆਂ ਉਤੇ ਪੂਰਾ ਕਾਬੂ ਹੋਵੇ, ਉਨ੍ਹਾਂ ਦਾ ਕੋਈ ਵੀ ਸਬੰਧ ਬਾਹਰੀ ਸੰਸਾਰ ਨਾਲ ਨਾ ਹੋਵੇ, ਫੇਰ ਗਿਆਨ ਇੰਦ੍ਰੀਆਂ ਕੋਈ ਵੀ ਪ੍ਰਭਾਵ ਮਨ ਤੇ ਨਹੀਂ ਪਾ ਸਕਦੀਆਂ। ਉਨ੍ਹਾਂ ਦਾ ਕੋਈ ਆਕਾਰ ਮਨ ਉਤੇ ਨਹੀਂ ਪੈ ਸਕਦਾ, ਫੇਰ ਮਨ ਇਕ ਮੁਖੀ ਹੋ ਜਾਂਦਾ ਹੈ ਅਤੇ ਅਚੇਤ ਵਿਚੋਂ ਕੋਈ ਵਿਚਾਰ ਨਹੀਂ ਆਉਂਦੇ। ਸੰਤੁਲਤ ਹੋ ਕੇ ਚੇਤਨਤਾ ਦੀ ਉਚੀ ਉਡਾਰੀ ਮਾਰਦਾ ਹੈ, ਗੰਭੀਰਤਾ ਦਾ ਸੰਪੂਰਨ ਰੂਪ ਹੋ ਕੇ ਪੂਰੀ ਤਰ੍ਹਾਂ ਸਾਤਿਵਿਕਤਾ ਵਿਚ ਪੂਰਨ ਗਿਆਨ ਪ੍ਰਾਪਤ ਹੁੰਦਾ ਹੈ। ਮੌਤ ਤੋਂ ਛੁਟਕਾਰਾ ਅਤੇ ਧਿਆਨ ਲਗਾਉਣਾ ਦੋ ਬਹੁਤ ਹੀ ਆਵਸ਼ਕ ਪ੍ਰਾਪਤੀਆਂ ਹਨ। ਭਰੋਸਾ, ਪੱਕਾ ਵਿਸ਼ਵਾਸ, ਜੀਵਨ ਫਿਲੋਸਫੀ ਲਈ ਅਤੇ (ਬਾਕੀ ਪੰਨਾ 60 ਤੋਂ)

## ਕਿਵੇਂ ਸਚਿਆਰਾ ਹੋਈਐ?

ਸੰਤ ਵਰਿਆਮ ਸਿੰਘ ਜੀ  
ਬਨੀ ਤੇ ਮੁਖੀ ਵਿ. ਗੁ. ਰੂ. ਮਿਸ਼ਨ।

(ਲੜੀ ਜੋੜਨ ਲਈ ਦੇਖੋ, ਦਸੰਬਰ ਅੰਕ, ਪੰਨਾ - 43 )

ਦੁਸਗੀ ਵੱਡੀ ਪ੍ਰਾਪਤੀ ਜਿਸ ਵਲ ਅਸਾਡਾ ਧਿਆਨ ਦਿਵਾਉਂਦੇ ਹਨ ਉਹ ਹੈ - ਭੋਗ ਦੀ ਦੁਨੀਆਂ। ਭੋਗ ਦੀ ਦੁਨੀਆਂ ਬਹੁਤ ਹੀ ਖਿੱਚ ਵਾਲੀ ਹੈ। ਜਿਸ ਵਿਚੋਂ ਕੋਈ ਸੁਰਮਾ ਹੀ ਬਾਹਰ ਨਿਕਲ ਸਕਦਾ ਹੈ। ਮੁੜ-ਮੁੜ ਇਸ ਰੋਗ ਦੀ ਦੁਨੀਆਂ ਵਿਚ ਗਰਕ ਹੁੰਦਾ ਰਹਿੰਦਾ ਹੈ ਅਤੇ ਜਨਮ ਦਰ ਜਨਮ ਦੁਖ ਸਹਿੰਦਾ ਰਹਿੰਦਾ ਹੈ। ਨਰਕਾਂ ਦੇ ਵਿਚ ਗਲਦਾ ਹੈ ਬਾਣੀ ਵਿਚ ਐਸਾ ਵੀ ਫੁਰਮਾਨ ਆਉਂਦਾ ਹੈ -

ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗ ਫਾਕੈ॥  
ਚਿੜ੍ਹ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਦਾਕੈ॥  
ਪੰਨਾ - 616

ਇਹ ਤਾਂ ਕਾਮ ਭੋਗੀ ਹੋਇਆ। ਇਸ ਤੋਂ ਇਲਾਵਾ ਹੋਰ ਬਹੁਤ ਰਸ ਹਨ ਜਿਨ੍ਹਾਂ ਦੇ ਬਾਰੇ ਗੁਰੂ ਮਹਾਰਾਜਾ ਨੇ ਕਿਹਾ ਹੈ -

ਰਸੁ ਸੁਇਨਾ ਰਸੁ ਰੁਪਾ ਕਾਮਣਿ ਰਸੁ ਪਰਮਲ ਕੀ ਵਾਸੁ॥  
ਰਸੁ ਘੋੜੇ ਰਸੁ ਸੇਜਾ ਮੰਦਰ ਰਸੁ ਮੀਠਾ ਰਸੁ ਮਾਸੁ॥  
ਏਤੇ ਰਸ ਸਰੀਰ ਕੇ ਕੈ ਘਟਿ ਨਾਮ ਨਿਵਾਸੁ॥  
ਪੰਨਾ - 15

ਇਹ ਰਸ ਸਰੀਰ ਦੇ ਰੋਗਾਂ ਦਾ ਕਾਰਨ ਬਣਦੇ ਹਨ ਕਿਉਂਕਿ ਸੰਜਮ ਰਹਿਤ ਹੋ ਕੇ ਇਹ ਆਦਮੀ ਇਨ੍ਹਾਂ ਰਸਾਂ ਵਿਚ ਗਰਕ ਹੈ ਜਾਂਦਾ ਹੈ ਅਤੇ ਪ੍ਰਮੇਸ਼ਰ ਨੂੰ ਭੁੱਲ ਜਾਂਦਾ ਹੈ ਅਤੇ ਉਸਦੇ ਭੁੱਲਣ ਦੇ ਨਾਲ ਹੀ ਸਰੀਰ ਖੀਨ ਹੋਣਾ ਸ਼ੁਰੂ ਹੋ ਜਾਂਦਾ ਹੈ ਅਤੇ ਰੋਗ ਵਲ ਨੂੰ ਆਪ ਮੁਹਾਰੇ ਤਿਲਕਦਾ ਚਲਿਆ ਜਾਂਦਾ ਹੈ ਫੁਰਮਾਨ ਹੈ -

ਖਸਮੁ ਵਿਸਾਰਿ ਕੀਏ ਰਸ ਭੋਗ॥  
ਤਾਂ ਤਨਿ ਉਠਿ ਖਲੋਏ ਰੋਗ॥  
ਪੰਨਾ - 1256

ਜੇਤੇ ਰਸ ਸਰੀਰ ਕੇ ਤੇਤੇ ਲਾਗਹਿ ਦੂਖ॥  
ਪੰਨਾ - 1287

ਰਸ ਭੋਗਣ ਨੂੰ ਬਹੁਤ ਮਿੱਠਾ ਲਗਦਾ ਹੈ ਪਰ ਇਸ ਦਾ ਅੰਤ ਕੁੜਤਣ ਵਿਚ ਨਿਕਲਦਾ ਹੈ ਆਦਮੀ ਭਰੋਸਾ ਕਰ ਬੈਠਦਾ ਹੈ ਕਿ ਕੌਮੈ ਸਰੀਰ ਵਿਚ ਅਨੰਦ ਲੈ ਰਿਹਾ ਹਾਂ ਪਰ ਇਸਦੇ ਸਿੱਟੇ ਨੂੰ ਅੱਖੇ ਓਹਲੇ ਕਰਕੇ ਦੁਖਾਂ ਵਿਚ ਪ੍ਰਵਿਰਤ ਹੋ ਜਾਂਦਾ ਹੈ -

ਮਿਠਾ ਕਰਿ ਕੈ ਕਉਝਾ ਖਾਇਆ॥  
ਤਿਨਿ ਕਉੜੈ ਤਨਿ ਰੋਗੁ ਜਮਾਇਆ॥  
ਜੇ ਫਿਰਿ ਮਿਠਾ ਪੇੜੈ ਪਾਇ॥  
ਤਉ ਕਉੜਤਣੁ ਚੁਕਸਿ ਮਾਇ॥  
ਪੰਨਾ - 1243

ਐਸਾ ਵੀ ਫੁਰਮਾਨ ਹੈ -

ਨਿਮਖ ਕਾਮ ਸੁਆਦ ਕਾਰਣਿ ਕੋਟਿ ਦਿਨਸ ਦੁਖੁ ਪਾਵਹਿ॥  
ਘਰੀ ਮੁਹਤ ਰੰਗ ਮਾਣਹਿ ਫਿਰਿ ਬਹੁਰਿ ਬਹੁਰਿ ਪਛਤਾਵਹਿ॥  
ਪੰਨਾ - 403

ਮਹਾਰਾਜ ਜੀ ਦਾ ਫੁਰਮਾਨ ਹੈ -

ਧਰਤੀ ਤ ਹੋਰੇ ਲਾਲ ਜੜਤੀ ਪਲਿੰਘ ਲਾਲ ਜੜਾਉ॥  
ਮੋਹਣੀ ਮੁਖ ਮਣੀ ਸੋਹੈ ਕਰੇ ਚੰਗਿ ਪਸਾਉ॥  
ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ॥  
ਪੰਨਾ - 14

ਕਿਉਂਕਿ ਕਾਮਣ ਸੁੰਦਰ ਭੋਗਾਂ ਦੀ ਇਛਿਆ ਕਰਦੀ ਹੈ ਅਤੇ ਪ੍ਰਮੇਸ਼ਰ ਪੂਰੀ ਤਰ੍ਹਾਂ ਨਾਲ ਭੁੱਲ ਜਾਂਦੀ ਹੈ ਅਤੇ ਆਪਣੇ ਸਰੂਪ ਦਾ ਧਿਆਨ ਨਹੀਂ ਰਹਿੰਦਾ, ਨਾਮ ਜਪਣ ਨੂੰ ਜੀਅ ਨਹੀਂ ਕਰਦਾ। ਅੰਮ੍ਰਿਤ ਵੇਲੇ ਆਲਸ ਪੈ ਜਾਂਦਾ ਹੈ ਅਤੇ ਇਹੀ ਜੀਵ ਪਾਪਾਂ ਵਿਚ ਪ੍ਰਵਿਰਤ ਹੋ ਜਾਂਦਾ ਹੈ ਬੁਰੇ ਕੰਮਾਂ ਵਲ ਰੁਚੀ ਵਧੇਰੇ ਹੋ ਜਾਂਦੀ ਹੈ ਅਤੇ ਚੰਗਿਆਈ ਕਰਨ ਸਮੇਂ ਆਲਸ ਘੇਰ ਲੈਂਦਾ ਹੈ ਜਿਵੇਂ ਕਿ ਗੁਰੂ ਮਹਾਰਾਜ ਜੀ ਫੁਰਮਾਨ ਕਰਦੇ ਹਨ -

ਚੰਗਿਆਈ ਆਲਕੁ ਕਰੇ ਬੁਰਿਆਈ ਹੋਇ ਸੇਰੁ॥  
ਨਾਨਕ ਅਜੁ ਕਲਿ ਆਵਸੀ ਗਾਫਲ ਫਾਹੀ ਪੇਰੁ॥  
ਪੰਨਾ - 518

ਇਸੇ ਤਰ੍ਹਾਂ ਨਾਲ ਇਕ ਹੋਰ ਥਾਂ ਫੁਰਮਾਨ ਆਉਂਦਾ ਹੈ -

ਬੁਰੇ ਕਾਮ ਕਉ ਉਠਿ ਖਲੋਇਆ॥  
ਨਾਮ ਕੀ ਬੇਲਾ ਪੈ ਪੈ ਸੋਇਆ॥  
ਪੰਨਾ - 738

ਸੋ ਇਸ ਤਰ੍ਹਾਂ ਇਹ ਭੋਗ ਬਿਮਾਰੀ ਨੂੰ ਸੱਦਾ ਦਿੰਦੇ ਹਨ ਇਸ ਦੇ ਵਿਪਰੀਤ ਨਾਮ ਅਉਖਧ ਸਾਰੀਆਂ ਬਿਮਾਰੀਆਂ ਖਤਮ ਕਰਦਾ ਹੈ -

ਕਾਮਨਿ ਚਾਰੈ ਸੁੰਦਰਿ ਭੋਗੁ॥ ਪਾਨ ਭੂਲ ਮੀਠੇ ਰਸ ਰੋਗ॥  
ਖੀਲੈ ਬਿਗਸੈ ਤੇਤੋ ਸੋਗ॥ ਪ੍ਰਭ ਸਰਣਾਗਤਿ ਕੀਨਸਿ ਹੋਗ॥  
ਕਾਪੜੁ ਪਹਿਰਸਿ ਅਧਿਕ ਸੀਗਾਰੁ॥ ਮਾਟੀ ਭੂਲੀ ਰੂਪੁ ਬਿਕਾਰੁ॥  
ਆਸਾ ਮਨਸਾ ਬਾਂਧੋ ਬਾਰੁ॥ ਨਾਮ ਬਿਨਾ ਸੂਨਾ ਘਰੁ ਬਾਰੁ॥  
ਪੰਨਾ - 1187

ਨਾਮ ਤੋਂ ਬਿਨਾਂ ਭੋਗਾਂ ਦੀ ਦੁਨੀਆਂ ਰੋਗਾਂ ਦਾ ਕਾਰਨ ਹੈ। ਸੋ ਵਿਸ਼ੇ ਭੋਗਾਂ ਦੀ extreme ਦਸਦੇ ਹੋਏ ਗੁਰੂ ਮਹਾਰਾਜ ਜੀ ਫੁਰਮਾਨ ਕਰਦੇ ਹਨ-

ਸੇ ਲਖ ਇਸਤਰੀਆਂ ਭੋਗ ਕਰਹਿ ਨਵ ਖੰਡ ਰਾਜੁ ਕਮਾਹਿ॥  
ਬਿਨੁ ਸਤਗੁਰ ਸੁਖੁ ਨ ਪਾਵਈ ਫਿਰਿ ਫਿਰਿ ਜੋਨੀ ਪਾਹਿ॥  
ਪੰਨਾ - 26

ਸੋ ਗੁਰੂ ਮਹਾਰਾਜ ਜੀ ਨਾਮ ਦੀ ਵਿਸ਼ੇਸ਼ਤਾ ਦਸਦੇ ਹੋਏ ਫੁਰਮਾਨ ਕਰਦੇ ਹਨ -

ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ॥  
ਪੰਨਾ - 14

ਇਸ ਤੋਂ ਪਿਛੋਂ ਆਪ ਸੁਖਸਮ ਸ਼ਕਤੀਆਂ ਦੀ ਦੁਨੀਆਂ ਦਾ ਜ਼ਿਕਰ ਕਰਦੇ ਹੋਏ ਫੁਰਮਾਨ ਕਰਦੇ ਹਨ ਕਿ ਰਿੱਧੀਆਂ ਸਿੱਧੀਆਂ ਵੀ ਪ੍ਰਾਪਤ ਹੋ ਜਾਂਦੀਆਂ ਹਨ ਅਤੇ ਸਾਰੀ ਦੁਨੀਆਂ ਵਿਚ ਉਸ ਦੀ ਮਸ਼ਹੂਰੀ ਹੋ ਜਾਂਦੀ ਹੈ ਉਹ ਕਿਸੇ ਕੰਮ ਨਹੀਂ ਹੈ-

ਸਿਧੁ ਹੋਵਾ ਸਿਧਿ ਲਾਈ ਰਿਧਿ ਆਖਾ ਆਉ॥  
 ਗੁਪਤੁ ਪਰਗਟੁ ਹੋਇ ਬੈਸਾ ਲੋਕੁ ਰਾਖੇ ਭਾਉ॥  
 ਮਤੁ ਦੇਖਿ ਭੁਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ॥

ਪੰਨਾ - 14

ਇਸੇ ਵਿਸ਼ੇ ਨੂੰ ਹੋਰ ਸਪਸ਼ਟ ਕਰਦੇ ਹੋਏ ਗੁਰੂ ਮਹਾਰਾਜ ਜੀ 'ਜਪੁਜੀ ਸਾਹਿਬ' ਵਿਚ ਫੁਰਮਾਨ ਕਰਦੇ ਹਨ -

ਜੇ ਜੁਗ ਚਾਰੇ ਆਰਜਾ ਹੋਰ ਦਸੂਣੀ ਹੋਇ॥  
 ਨਵਾ ਖੰਡਾ ਵਿਚਿ ਜਾਣੀਐ ਨਾਲਿ ਚਲੈ ਸਭੁ ਕੋਇ॥  
 ਚੰਗਾ ਨਾਉ ਰਖਾਇ ਕੈ ਜਸੁ ਕੀਰਤਿ ਜਗਿ ਲੇਇ॥  
 ਜੇ ਤਿਸੁ ਨਦਰਿ ਨ ਆਵਈ ਤ ਵਾਤ ਨ ਪੁਛੈ ਕੇ॥  
 ਕੀਟਾ ਅੰਦਰਿ ਕੀਟੁ ਕਰਿ ਦੋਸੀ ਦੋਸੁ ਧਰੇ॥  
 ਨਾਨਕ ਨਿਰਗੁਣਿ ਗੁਣੁ ਕਰੇ ਗੁਣਵੰਤਿਆ ਗੁਣੁ ਦੇ॥

ਪੰਨਾ - 2

ਰਿੱਧੀਆਂ ਸਿੱਧੀਆਂ ਦੀਆਂ ਤਾਕਤਾਂ ਚਿੱਤ ਦੀ ਇਕਾਗਰਤਾ ਹੋਣ ਨਾਲ ਪੈਦਾ ਹੋ ਜਾਇਆ ਕਰਦੀਆਂ ਹਨ ਅਤੇ ਜਗਿਆਸੂ ਨੂੰ ਉਸਦੇ ਰਾਹ ਤੋਂ ਬੁਗੀ ਤਰ੍ਹਾਂ ਭਰਮਾ ਕੇ ਪਟਕਾ ਮਾਰਦੀਆਂ ਹਨ। ਦੁਨੀਆਂ ਉਸ ਦੀ ਸੋਭਾ ਕਰਦੀ ਹੈ ਕਿ ਇਹ ਬਾਰ-ਬਾਰ ਗੁਪਤ ਹੋ ਜਾਂਦਾ ਹੈ, ਇਹ ਮੁਠੀ ਮੀਚ ਕੇ ਜੋ ਚੀਜ਼ ਚਾਰੇ ਉਹ ਮੰਗਣ ਵਾਲੇ ਨੂੰ ਦੇ ਦਿੰਦਾ ਹੈ।

ਜਦੋਂ ਅਕਤੂਬਰ 1978 ਵਿਚ ਮੈਂ ਆਪਣਾ ਫਾਰਮ ਵੇਚ ਚੰਡੀਗੜ੍ਹ ਆਇਆ ਤਾਂ ਬੀਬੀ ਦੇਵਿੰਦਰ ਕੌਰ ਜੋ ਇਸ ਮਿਸ਼ਨ ਵਿਚ ਸੈਕਟਰੀ ਦੇ ਤੌਰ 'ਤੇ ਅਤੇ ਅੱਜਕਲੁ ਫਾਈਨੈਂਸ ਮੈਨੇਜਰ ਦੇ ਤੌਰ 'ਤੇ ਸੇਵਾ ਨਿਭਾਉਂਦੇ ਹਨ ਉਨ੍ਹਾਂ ਦੇ ਘਰ ਬੈਠਾ ਸਾਂ ਤਾਂ ਉਨ੍ਹਾਂ ਨੇ ਇਕ ਸੰਤ (ਤਾਂਤਰਿਕ) ਦਾ ਜ਼ਿਕਰ ਕੀਤਾ ਕਿ ਉਹ ਅਸਾਡੇ ਘਰ ਆ ਗਿਆ। ਉਹ ਬਹੁਤ ਸਿੱਧੀਆਂ ਦਿਖਾਇਆ ਕਰਦਾ ਸੀ। ਇਸੇ ਵਿਚ ਉਸਦੀ ਮਾਨਤਾ ਸੀ। ਸਾਨੂੰ ਕਹਿਣ ਲੱਗਿਆ ਕਿ ਤੁਸੀਂ ਕੀ ਚਾਹੁੰਦੇ ਹੋ। ਤਾਂ ਬੀਬੀ ਦੇ ਪਤੀ ਕਰਨਲ ਹਰਨਾਮ ਸਿੰਘ ਨੇ ਕਿਹਾ ਕਿ ਅਸੀਂ ਗਰਮ-ਗਰਮ ਰਸਗੁੱਲੇ ਖਾਣਾ ਚਾਹੁੰਦੇ ਹਾਂ। ਉਸ ਨੇ ਇਕ ਥਾਲ ਦੇ ਉਪਰ ਕੱਪੜਾ ਪਾ ਕੇ ਕਿਹਾ ਤੁਸੀਂ ਕੱਪੜੇ ਦੇ ਹੇਠਾਂ ਹੱਥ ਰਖ ਕੇ ਇਸ ਨੂੰ ਉਚਾ ਚੁਕ ਕੇ ਰੱਖੋ ਅਤੇ ਥੋੜ੍ਹੀ ਦੇਰ ਬਾਦ ਕਿਹਾ ਕਿ ਤੁਹਾਡੇ ਹੱਥ ਨੂੰ ਸੇਕ ਲਗਦਾ ਹੈ ਤਾਂ ਉਸ ਨੇ ਗੁਮਾਲ ਚੁਕਵਾ ਦਿਤਾ। ਤਾਂ ਕੀ ਦੇਖਿਆ ਕਿ ਰਸਗੁੱਲਿਆਂ ਦਾ ਥਾਲ ਭਰਿਆ ਹੋਇਆ ਸੀ।

ਡਾ. ਸੁਆਮੀ ਰਾਮ ਜੀ ਆਪਣੀ ਜੀਵਨ ਕਥਾ ਵਿਚ ਲਿਖਦੇ ਹਨ ਕਿ ਇਕ ਵਾਗੀ ਮੈਂ ਇਕ ਬ੍ਰਾਹਮਣ ਨੂੰ ਨਾਲ ਲੈ ਕੇ ਸੀ ਨਗਰ ਤੋਂ ਕੁਝ ਮੀਲ ਉਚੇ ਪਹਾੜਾਂ ਤੇ ਇਕ ਸਾਂਪੂ ਨੂੰ ਮਿਲਣਾ ਗਿਆ। ਉਸ ਸਾਂਪੂ ਨੇ ਮੇਰੇ ਨਾਲ ਦੇ ਪੰਡਤ ਨੂੰ ਗਾਲਾਂ ਕੱਢੀਆਂ ਕਿ ਰਸਤੇ ਵਿਚ ਤੂੰ ਮੈਨੂੰ ਸੁਆਮੀ ਕੋਲ ਗਾਲਾਂ ਕੱਢਦਾ ਆਇਆ ਹੈ ਅਤੇ ਹੁਣ ਮੈਨੂੰ ਆ ਕੇ ਮੱਥੇ ਟੇਕਦਾ ਹੈ। ਉਸ ਪਿਛੋਂ ਉਸ ਨੇ ਉਸ ਬ੍ਰਾਹਮਣ ਨੂੰ ਕਿਹਾ ਕਿ ਆਹ ਛੁਗਾ ਲੈ ਜਾ, ਹੇਠਾਂ ਗੰਗਾ ਵਿਚ ਇਕ ਮੁਰਦਾ ਗੁੜਿਆ ਆ ਰਿਹਾ ਹੈ ਉਸ ਦੇ ਸਰੀਰ ਤੋਂ ਦੋ ਸੇਰ ਮਾਸ ਕੱਟ ਕੇ ਲਿਆ। ਉਹ ਬ੍ਰਾਹਮਣ ਨੇ ਕਦੇ ਸਬਜ਼ੀ ਵੀ ਚੀਰ ਕੇ ਨਹੀਂ ਸੀ ਦੇਖੀ। ਉਹ ਘਰਾਅ ਗਿਆ ਪਰ ਉਸ ਸਾਂਪੂ ਦਾ ਹੁਕਮ ਐਨਾ ਸਖਤ ਸੀ ਕਿ ਉਸ ਨੂੰ ਮੰਨਣਾ ਪਿਆ। ਜਦੋਂ ਉਹ ਮੁਰਦੇ ਦਾ ਮਾਸ

ਕੱਣ ਲੱਗਿਆ ਤਾਂ ਉਸਦੀਆਂ ਦੋ ਉੰਗਲਾਂ ਤੇਜ਼ ਚਾਕੂ ਨਾਲ ਕੱਟ ਕੇ ਲਟਕ ਗਈਆਂ। ਜਦੋਂ ਉਹ ਮਾਸ ਲੈ ਕੇ ਆਇਆ ਤਾਂ ਉਸ ਸਾਂਪੂ ਨੇ ਉਸ ਦਾ ਹੱਥ ਆਪਣੇ ਹੱਥ ਵਿਚ ਲਿਆ ਤੇ ਅਸੀਂ ਹੈਰਾਨ ਹੋ ਗਏ ਉਹ ਉੰਗਲਾਂ ਪਹਿਲਾਂ ਵਾਂਗ ਹੀ ਹਥੇਲੀ ਨਾਲ ਜੁੜੀਆਂ ਹੈਂਦੀਆਂ ਸਨ। ਜਦੋਂ ਉਹ ਮਾਸ ਰਿਨ ਰਹੇ ਸਨ ਤਾਂ ਅਸੀਂ ਕਿਹਾ, We are vegetarian (ਅਸੀਂ ਸ਼ਾਕਾਹਾਰੀ ਹਾਂ) ਅਸੀਂ ਮਾਸ ਨਹੀਂ ਖਾਂਦੇ। ਉਸ ਨੇ ਕਿਹਾ, "ਮੈਂ ਤੁਹਾਨੂੰ ਮਾਸ ਨਹੀਂ ਖਿਲਾਂਦਾ।" ਜਦੋਂ ਮਾਸ ਰਿਸ਼ ਰਿਹਾ ਸੀ ਤਾਂ ਕਹਿਣ ਲੱਗੇ ਕਿ ਪੱਤੇ ਤੋੜ ਕੇ ਲਿਆਓ। ਉਸ ਪੰਡਤ ਨੇ ਪੱਤੇ ਤੋੜ ਕੇ ਲਿਆਂਦੇ ਅਤੇ ਮੇਰੇ ਕੰਨ ਵਿਚ ਕਿਹਾ ਕਿ ਜੇ ਇਸ ਨੇ ਮਾਸ ਖਾਣ ਲਈ ਕਿਹਾ ਤਾਂ ਮੈਂ ਗੰਗਾ ਵਿਚ ਛਾਲ ਮਾਰ ਕੇ ਮਰ ਜਾਣਾ ਹੈ। ਉਹ ਇਕ ਦਮ ਕੜਕ ਕੇ ਬੋਲੇ ਕਿ ਬਾਹਮਣ! ਤੂੰ ਕੀ ਕਹਿ ਰਿਹਾ ਹੈਂ, ਜੋ ਕੁਝ ਮੈਂ ਬਣਾਇਆ ਹੈ ਤੁਹਾਨੂੰ ਖਾਣਾ ਹੀ ਪਵੇਗਾ। ਅਸਾਡੀ ਹੈਰਾਨੀ ਦੀ ਹੱਦ ਨਾ ਰਹੀ ਕਿ ਉਸ ਨੇ ਬਹੁਤ ਸਵਾਦਿਸ਼ਠ ਰਸਗੁੱਲੇ ਅਸਾਡੇ ਪੱਤਿਆਂ ਉਪਰ ਪਾ ਦਿਤੇ। ਅਸੀਂ ਇਕ ਦੂਜੇ ਨਾਲ ਗੱਲ ਕਰੀ ਕਿ ਅਸਾਨੂੰ ਇਸ ਨੇ ਕਿਤੇ ਹਿਪਨੋਟਾਈਜ਼ ਤਾਂ ਨਹੀਂ ਕਰ ਦਿਤਾ ਕਿ ਮਾਸ ਰਸਗੁੱਲੇ ਨਜ਼ਰ ਆਉਂਦੇ ਹੋਣ। ਉਸ ਨੇ ਕਿਹਾ, "ਮੈਂ ਤੁਹਾਨੂੰ ਹਿਪਨੋਟਾਈਜ਼ ਨਹੀਂ ਕੀਤਾ। ਸੁਆਮੀ! ਜਦੋਂ ਤੂੰ ਸ੍ਰੀ ਨਗਰ ਤੋਂ ਲੰਘ ਰਿਹਾ ਸੀ ਤਾਂ ਤੂੰ ਰਸਗੁੱਲੇ ਖਾਣ ਦਾ ਫੁਰਨਾ ਕੀਤਾ ਸੀ, ਮੈਂ ਤਾਂ ਤੇਰਾ ਫੁਰਨਾ ਪੁਰਾ ਕੀਤਾ ਹੈ। ਅਸੀਂ ਬਹੁਤ ਹੈਰਾਨ ਹੋਏ। ਮੈਂ ਰਾਤ ਭਰ ਉੱਥੇ ਰਿਹਾ ਅਤੇ ਉਹ ਬ੍ਰਾਹਮਣ ਵਾਪਸ ਸ੍ਰੀ ਨਗਰ ਆ ਗਿਆ। ਰਾਤ ਨੂੰ ਮੈਂ ਉਨ੍ਹਾਂ ਨੂੰ ਪੁਛਿਆ ਕਿ ਤੁਹਾਨੂੰ ਇਹ ਸ਼ਕਤੀ ਕਿਵੇਂ ਪ੍ਰਾਪਤ ਹੋਈ ਹੈ? ਉਸ ਨੇ ਕਿਹਾ ਕਿ ਮੈਂ ਸੰਸਕ੍ਰਿਤ ਦੀ ਪੀ-ਅਚੈਡੀ ਕੀਤੀ ਹੋਈ ਹੈ, ਮੈਂ ਅਥਰਵਵੰਦੇ ਵਿਚ ਪੜਿਆ ਸੀ ਕਿ ਸਾਧਨਾ ਦੇ ਨਾਲ ਪ੍ਰਕਿਤੀ ਦੇ basic (ਮੁੱਢਲੇ) ਪ੍ਰਮਾਣੂ ਬਦਲੇ ਜਾ ਸਕਦੇ ਹਨ। ਮੈਂ ਵਿਦਿਆ ਦੇ ਬਲ ਕਰਕੇ ਹਰ ਚੀਜ਼ ਨੂੰ ਬਦਲ ਸਕਦਾ ਹਾਂ। ਜਦੋਂ ਮੈਂ ਉਸ ਨੂੰ ਪੁਛਿਆ ਕਿ ਕਿਨੇ ਕੁ ਬੰਦੇ ਹਨ ਜਿਹੜੇ ਇਸ ਇਲਮ ਨੂੰ ਜਾਣਦੇ ਹਨ ਤਾਂ ਉਸ ਨੇ ਕਿਹਾ ਕਿ ਭਾਰਤ ਵਿਚ ਅਸੀਂ ਸਿਰਫ ਤਿੰਨ ਬੰਦੇ ਹਾਂ, ਜੋ ਇਹ ਗੱਲ ਕਰ ਸਕਦੇ ਹਨ। ਤਾਂ ਸੁਆਮੀ ਜੀ ਕਹਿਣ ਲੱਗੇ ਕਿ ਉਨ੍ਹਾਂ ਨੇ ਮੈਨੂੰ ਬਹੁਤ ਜ਼ੋਰ ਦਿਤਾ ਕਿ ਤੂੰ ਇਹ ਵਿਦਿਆ ਸਿੰਖ ਲੈ। ਜਦੋਂ ਮੈਂ ਪੁਛਿਆ ਕਿ ਕਿੰਨਾ ਸਮਾਂ ਲੱਗੇਗਾ? ਤਾਂ ਉਸ ਨੇ ਕਿਹਾ ਕਿ 20 ਸਾਲ ਵਿਚ ਮੈਂ ਇਹ ਵਿਦਿਆ ਪ੍ਰਾਪਤ ਕੀਤੀ ਹੈ। ਮੈਂ ਕਿਹਾ, "ਮੈਂ ਐਨਾ ਸਮਾਂ ਬਰਬਾਦ ਨਹੀਂ ਕਰਨਾ ਕਿਉਂਕਿ ਇਨ੍ਹਾਂ ਚੀਜ਼ਾਂ ਨਾਲ ਸ਼ਾਂਤੀ ਪ੍ਰਾਪਤ ਨਹੀਂ ਹੁੰਦੀ। ਸ਼ਾਂਤੀ ਦਾ ਸੋਮਾ ਨਾਮ ਹੈ, ਮਨ ਨੂੰ ਸਥਿਰ ਕਰਨ ਵਾਲਾ ਨਾਮ ਰਸ ਹੈ।"

ਬਿਨੁ ਹਰਿ ਨਾਮ ਨ ਸਾਂਤਿ ਹੋਇ ਕਿਤੁ ਬਿਧਿ ਮਨੁ ਧੀਰੇ॥

ਪੰਨਾ - 707

ਸੋ ਇਸੇ ਤਰ੍ਹਾਂ ਨਾਲ ਰਿੱਧੀਆਂ ਸਿੱਧੀਆਂ ਦੀ ਸ਼ਕਤੀ ਗੁਰੂ ਮਹਾਰਾਜ ਨੇ ਪਸੰਦ ਨਹੀਂ ਕੀਤੀ ਅਤੇ ਤੁਲਨਾ ਕਰਦੇ ਹੋਏ ਭੁਰਮਾਨ ਕੀਤਾ ਹੈ ਕਿ ਰਿੱਧੀਆਂ ਸਿੱਧੀਆਂ ਦੇਖ ਕੇ ਕਿਤੇ ਭੁਲ੍ਹ ਨਾ ਜਾਈਂ, ਨਾਮ ਬੜੀ ਅਸੁੱਲ ਵਸਤੂ ਹੈ ਜਿਸ ਦੀ ਕੋਈ ਕੀਮਤ ਨਹੀਂ ਜਾਣ ਸਕਦਾ -

ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ॥  
ਪੰਨਾ - 14

ਚੌਥੀ ਸ਼ਕਤੀ ਹੋਇਆ ਕਰਦੀ ਹੈ - ਰਾਜਸੀ। ਰਾਜਸੀ ਸ਼ਕਤੀ ਹਾਸਲ ਕਰਨ ਲਈ ਰਾਜਸੀ ਬੰਦੇ ਅਨੇਕਾਂ ਕਪਟ ਦੀਆਂ ਗੱਲਾਂ ਕਰਦੇ ਹਨ, ਸਾਥ ਬਣਾਉਂਦੇ ਹਨ ਪਰ ਅੰਦਰੋਂ ਬਿਲਕੁਲ ਹੀ ਹੋਰ ਹੁੰਦੇ ਹਨ ਅਤੇ ਵੱਡੀਆਂ-ਵੱਡੀਆਂ ਪਦਵੀਆਂ ਪ੍ਰਾਪਤ ਕਰ ਲੈਂਦੇ ਹਨ। ਮਹਾਰਾਜ ਕਿਹੜੇ ਨੇ ਕਿ ਫੇਰ ਕੀ ਹੋਇਆ? ਇਹ ਪਦਵੀਆਂ ਮਨ ਨੂੰ ਸ਼ਾਂਤ ਨਹੀਂ ਕਰਦੀਆਂ ਜਿਵੇਂ ਕਿ ਪਹਿਲਾਂ ਦੱਸਿਆ ਜਾ ਚੁੱਕਿਆ ਹੈ -

ਗਰਿ ਬਿਨੁ ਜੀਉ ਜਲਿ ਬਲਿ ਜਾਉ॥  
ਮੈ ਆਪਣਾ ਗੁਰੁ ਪੁਛਿ ਦੇਖਿਆ ਅਵਰੁ ਨਾਹੀ ਬਾਉ॥  
ਪੰਨਾ - 14

ਗਜ ਨਾਮ ਦੇ ਮੁਕਾਬਲੇ ਵਿਚ ਕੁਝ ਵੀ ਨਹੀਂ ਹੈ। ਗੁਰੂ ਮਹਾਰਾਜ ਜੀ ਫੁਰਮਾਨ ਕਰਦੇ ਹਨ ਕਿ ਰਾਜਾ ਤਾਂ ਉਹ ਹੈ ਜਿਸ ਦਾ ਕਿਹਾ ਹੋਇਆ ਪਉਣ, ਪਾਣੀ, ਬੈਸਤਰ, ਅੱਗ, ਪਸੂ, ਪੱਛੀ, ਦਰਗਾਹ ਦੇ ਦੇਵਤੇ ਵੀ ਮੰਨਦੇ ਹੋਣ। ਫੁਰਮਾਨ ਕਰਦੇ ਹਨ -

ਜਾ ਕਾ ਕਹਿਆ ਦਰਗਾਹ ਚਲੈ॥  
ਸੋ ਕਿਸ ਕਉ ਨਦਰਿ ਲੈ ਆਵੈ ਤਲੈ॥  
ਪੰਨਾ - 186

ਅਤੇ ਇਹ ਵੀ ਦਸਦੇ ਹਨ ਕਿ ਨਾਮ ਵਾਲਾ ਰਾਜਿਆਂ ਦਾ ਰਾਜਾ ਹੁੰਦਾ ਹੈ। ਭਾਵੇਂ ਉਸਦੀ ਪ੍ਰਤੱਖ ਹਾਲਤ ਕਿਹੋ ਜਿਹੀ ਕਿਉਂ ਨਾ ਹੋਵੇ -

ਬਸਤਾ ਤੂਟੀ ਝੁੱਪੜੀ ਚੀਰ ਸਭਿ ਛਿੰਨਾ॥  
ਜਾਤਿ ਨ ਪਤਿ ਨ ਆਦਰੋ ਉਦਿਆਨ ਭ੍ਰਮਿੰਨਾ॥  
ਮਿਤ੍ਰ ਨ ਇਠ ਧਨ ਰੂਪਗੋਲ ਕਿਛੁ ਸਾਕੁ ਨ ਸਿੰਨਾ॥  
ਰਾਜਾ ਸਗਲੀ ਸਿਸਟਿ ਕਾ ਹਰਿ ਨਾਮਿ ਮਨੁ ਭਿੰਨਾ॥  
ਤਿਸ ਕੀ ਧੂੜਿ ਮਨੁ ਉਧਰੈ ਪ੍ਰਭੁ ਹੋਇ ਸੁਪ੍ਰਸਨਾ॥  
ਪੰਨਾ - 707

ਇਕ ਹੋਰ ਥਾਂ ਬਾਣੀ ਵਿਚ ਫੁਰਮਾਨ ਆਉਂਦਾ ਹੈ -  
ਪੰਡਿਤ ਸੂਰ ਛੜਪਤਿ ਰਾਜਾ ਭਗਤ ਬਰਾਬਰਿ ਅਉਰੁ ਨ ਕੋਇ॥  
ਪੰਨਾ - 858

ਨਾਨਕ ਹੋਰਿ ਪਤਿਸਾਹੀਆ ਕੁੜੀਆ ਨਾਮਿ ਰਤੇ ਪਾਤਿਸਾਰ॥  
ਪੰਨਾ - 1413

ਜਿਸ ਨੋ ਬਖਸੇ ਸਿਫਤਿ ਸਾਲਾਹ॥  
ਨਾਨਕ ਪਾਤਿਸਾਹੀ ਪਾਤਿਸਾਰ॥  
ਪੰਨਾ - 5

ਸੋ ਮਹਾਰਾਜ ਜੀ ਇਸ ਰਾਜ ਸ਼ਕਤੀ ਵਿਚ ਪਏ ਭੁੱਲੜ ਜੀਵ ਨੂੰ ਸੰਬੋਧਨ ਕਰਦੇ ਹੋਏ ਫੁਰਮਾਨ ਕਰਦੇ ਹਨ ਕਿ ਪਿਆਰਿਆ! ਇਹ ਰਾਜਸੀ ਸ਼ਕਤੀਆਂ ਸਦਾ ਨਹੀਂ ਰਿਹਾ ਕਰਦੀਆਂ। ਅਸਲੀ ਚੀਜ਼ ਨਾਮ ਹੈ ਨਾਮ ਵਿਚ ਜੋ ਰੱਤਿਆ ਹੈ ਉਹ ਅਸਲੀ ਰਾਜਾ ਹੋਇਆ ਕਰਦਾ ਹੈ।

ਜਿਸੁ ਨਾਮੁ ਰਿਦੈ ਸੋਈ ਵਡ ਰਾਜਾ॥  
ਜਿਸੁ ਨਾਮੁ ਰਿਦੈ ਤਿਸੁ ਪੂਰੇ ਕਾਜਾ॥  
ਪੰਨਾ - 1155

ਕਿਉਂਕਿ ਉਸ ਦਾ ਕਹਿਣਾ ਸਾਰੀ ਪ੍ਰਕਿਤੀ, ਸਾਰੇ ਦੇਵਤੇ ਮੰਨਦੇ ਹਨ, ਵਾਹਿਗੁਰੂ ਜੀ ਉਸਦਾ ਕਿਹਾ ਹੋਇਆ ਕਦੇ ਵੀ ਬਿਫਲ ਨਹੀਂ ਕਰਦੇ ਅਤੇ ਫੁਰਮਾਨ ਕਰਦੇ ਹਨ -

ਮੇਰੀ ਬਾਂਧੀ ਭਗਤੁ ਛਡਾਵੈ ਬਾਂਧੀ ਭਗਤੁ ਨ ਛੂਟੈ ਮੋਹਿ॥  
ਏਕ ਸਮੇਂ ਮੋਕਾਉ ਗਹਿ ਬਾਂਧੀ ਤਉ ਫੁਨਿ ਮੋ ਪੈ ਜਬਾਬੁ ਨ ਹੋਇ॥  
ਪੰਨਾ - 1253

ਜੋ ਏਸ ਕਰਕੇ ਆਪ ਦਾ ਫੁਰਮਾਨ ਹੈ -  
ਸੁਲਤਾਨੁ ਹੋਵਾ ਮੇਲਿ ਲਸਕਰ ਤਖਤਿ ਰਾਖਾ ਪਾਉ॥  
ਹਕਮੁ ਹਸਲੁ ਕਰੀ ਬੈਠਾ ਨਾਨਕਾ ਸਭ ਵਾਉ॥  
ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ॥  
ਪੰਨਾ - 14

ਜੋ ਗੁਰੂ ਮਹਾਰਾਜ ਜੀ ਦਾ ਫੁਰਮਾਨ ਸਮਝੋ ਅਤੇ ਸਪਸ਼ਟ ਫੁਰਮਾਨ ਹੈ -

ਧਾਰਨਾ - ਜਲ ਬਲ ਜਾਵੈ ਜਿਉੜਾ,  
ਨਾਮ ਤੋਂ ਬਿਨਾਂ - 2, 2.  
ਨਾਮ ਤੋਂ ਬਿਨਾਂ ਜਿਉੜਾ, ਨਾਮ ਤੋਂ ਬਿਨਾਂ - 2, 2.  
ਜਲ ਬਲ ਜਾਵੈ ਜਿਉੜਾ, .....2

ਪਿਛੇ ਆਪ ਨੇ ਸੁਣਿਆ ਹੀ ਹੈ ਮੈਂ ਬੇਨਤੀ ਕੀਤੀ ਸੀ ਕਿ ਵਾਹਿਗੁਰੂ ਜੀ ਆਪ ਹੀ ਇਕ ਤੋਂ ਅਨੇਕ ਹੋਏ ਹਨ ਅਤੇ ਅਨੇਕ ਰੂਪਾਂ ਵਿਚ ਹੋ ਕੇ ਵਿਚਰ ਰਹੇ ਹਨ, ਇਹ ਸਤਿ ਅਵਸਥਾ ਹੈ। ਬੋੜਾ ਜਗਿਆਸੂ ਨੂੰ ਸਾਵਧਾਨ ਕਰਦੇ ਹੋਏ ਇਹ ਵੀ ਬਚਨ ਹੋਏ ਹਨ ਕਿ ਬਹੁਤ ਸਾਰੇ ਪ੍ਰੇਮੀ ਇਸ ਸਤਿ ਬਾਰੇ ਬੁੱਧੀ ਮੰਡਲ ਤੋਂ ਜਾਣ ਕੇ ਤੱਤ ਮਹਾਪੁਰਸ਼ਾਂ ਵਾਲੇ ਬਚਨ ਕਹਿਣੇ ਸ਼ੁਰੂ ਕਰ ਦਿੰਦੇ ਹਨ ਪਰ ਆਪ ਅੰਧਕਾਰ ਦੀ ਅਵਸਥਾ ਵਿਚ ਖਚਤ ਹੋਏ ਦੁਖ ਭੋਗਦੇ ਹਨ, ਸ਼ਾਂਤੀ ਨਾਮ ਦੀ ਚੀਜ਼ ਕੋਈ ਹਿਰਦੇ ਵਿਚ ਥਾਂ ਹੀ ਨਹੀਂ ਰਖਦੀ। ਭੋਗਾਂ ਦੀ ਦੁਨੀਆਂ ਵਿਚ ਪਏ ਹੋਏ ਮੂੰਹੋਂ ਆਧੀ ਜਾਂਦੇ ਹਨ ਕਿ ਏਕੋ ਹੈ ਭਾਈ ਇਕੋ ਹੈ। ਇਹ ਬਚਨ ਤਾਂ ਓਹੀ ਕਹਿ ਸਕਦੇ ਹਨ ਜਿਨ੍ਹਾਂ ਨੇ ਨਾਮਦੇਵ ਜੀ ਤੇ ਭਾਈ ਘਨਈਆ ਜੀ ਵਾਂਗੂ ਪ੍ਰਤੱਖ ਅਨੁਭਵ ਕਰ ਲਿਆ ਹੋਵੇ। ਉਨ੍ਹਾਂ ਦੀ ਕ੍ਰਿਆ ਬਿਲਕੁਲ ਨਿਆਰੀ ਹੁੰਦੀ ਹੈ ਜਿਸ ਤਰ੍ਹਾਂ ਨਾਲ -

ਗਰਿ ਕੇ ਸੇਵਕ ਜੋ ਗਰਿ ਭਾਏ ਤਿਨ ਕੀ ਕਥਾ ਨਿਰਾਰੀ ਰੇ॥  
ਆਵਹਿ ਨ ਜਾਹਿ ਨ ਕਬਹੂ ਮਰਤੇ ਪਾਰਬ੍ਰਹਮ ਸੰਗਾਰੀ ਰੇ॥  
ਪੰਨਾ - 855

ਇਕ ਵਾਰੀ ਸਾਹਿਬ ਬਾਬਾ ਭਾਗ ਸਿੰਘ ਜੀ ਜੋ ਮਹਾਨ ਪੁਰਸ਼ ਬਾਬਾ ਸਾਹਿਬ ਸਿੰਘ ਜੀ ਬੇਦੀ ਤੋਂ ਬਾਅਦ ਪ੍ਰਮ ਸੰਤ ਬਾਬਾ ਬੀਰ ਸਿੰਘ ਜੀ ਤੋਂ ਪਹਿਲਾਂ ਭਾਈ ਦਇਆ ਸਿੰਘ ਜੀ ਦੀ ਉਤਮ ਸੰਪਰਦਾ ਵਿਚੋਂ ਹੋਏ ਹਨ। ਉਹ ਯੁਵਕ ਅਵਸਥਾ ਵਿਚ ਹੀ 22 ਕੁ ਸਾਲ ਦੀ ਉਮਰ ਸੀ, ਬਹੁਤ ਹੀ ਪ੍ਰੇਮ ਵਿਚ ਹਜ਼ੂਰ ਸਾਹਿਬ ਦੀ ਯਾਤਰਾ ਨੂੰ ਜਾ ਰਹੇ ਸਨ। ਕਈ ਪ੍ਰੇਮੀ ਮਨ ਵਿਚ ਚਿਤਵਨੀ ਕਰ ਲੈਂਦੇ ਹਨ ਕਿ ਪੂਰਨ ਬੁਹਮ ਬੇਤਿਆਂ ਮਹਾਪੁਰਸ਼ਾਂ ਨੂੰ ਗੁਰਧਾਮਾਂ, ਤੀਰਥਾਂ, ਕਾਬੂਾ, ਮੱਕਾ, ਮਦੀਨਾ, ਬਦਰੀਨਾਥ, ਹਰਿਦਾਅਰ ਆਦਿ ਪਵਿੱਤਰ ਥਾਵਾਂ ਤੇ ਜਾਣ ਦੀ ਕੀ ਲੋੜ ਹੈ, ਜਦੋਂ ਉਨ੍ਹਾਂ ਨੇ ਪ੍ਰਭੁ ਨੂੰ ਘਟ-ਘਟ ਵਿਚ ਦੇਖ ਲਿਆ ਹੁੰਦਾ ਹੈ ਫੇਰ ਉਹ ਕਿਉਂ ਲੱਬੇ ਸਫਰ ਕਟਦੇ ਹਨ। ਜਿਸ ਦੇ ਬਾਰੇ ਕਬੀਰ ਸਾਹਿਬ ਦਾ ਸੰਕੇਤ ਬਹੁਤ ਹੀ ਸਪਸ਼ਟ ਹੈ -

ਕਬੀਰ ਹਜ ਕਾਬੇ ਹਉ ਜਾਈ ਬਾ ਆਰੈ ਮਿਲਿਆ ਖੁਦਾਈ॥  
ਸਾਂਈ ਮੁਝ ਸਿਉ ਲਹਿ ਪਰਿਆ ਤੁਝੈ ਕਿਨਿ ਫੁਰਮਾਈ ਗਾਈ॥  
ਪੰਨਾ - 1375

ਪ੍ਰਭੂ ਕਹਿੰਦੇ ਹਨ ਕਿ ਕਬੀਰ ਜਦੋਂ ਤੂੰ ਮੈਨੂੰ ਹਰ ਘਟ ਵਿਚ ਵਿਆਪਕ ਦੇਖ ਰਿਹਾ ਹੈ, ਤੇਰੇ ਕਣ-ਕਣ ਵਿਚ ਮੈਂ ਹੀ ਹਾਂ, ਕੋਈ ਪਹਾੜ, ਬੂਟਾ, ਚੰਦ, ਸੂਰਜ, ਤਾਰੇ, ਗ੍ਰਹਿ, ਪਉਣ, ਪਾਣੀ, ਬੈਸੰਤਰ ਆਦਿ ਸਾਰੇ ਮੇਰੀ ਹੋਂਦ ਨਾਲ ਪ੍ਰੀਪੁਰਨ ਹਨ ਫੇਰ ਤੂੰ ਕਾਹਬੇ ਕਿਸ ਲਈ ਜਾ ਰਿਹਾ ਹੈ? ਤੈਨੂੰ ਇਹ ਕਿਸ ਨੇ ਦਸ ਦਿਤਾ ਕਿ ਮੈਂ ਕਾਹਬੇ ਰਹਿੰਦਾ ਹਾਂ। ਇਹ ਤੱਤ ਦੇ ਬਚਨ ਅਸਾਡੇ ਲਈ ਹਨ ਜੋ ਅਸੀਂ ਗਲਤੀ ਨਾਲ ਮੰਨ ਰਹੇ ਹਾਂ ਕਿ ਰੱਬ ਪਵਿੱਤਰ ਧਾਮਾਂ ਉਪਰ ਰਹਿੰਦਾ ਹੈ। ਇਸ ਖਿਆਲ ਦੇ ਆਧਾਰ ਤੇ ਅਸੀਂ ਤੀਰਥਾਂ, ਪਵਿੱਤਰ ਗੁਰ ਧਾਮਾਂ ਦੇ ਦਰਸ਼ਨ ਕਰਨ ਜਾਂਦੇ ਹਾਂ। ਕਈ ਜਗਿਆਸੂਆਂ ਦੀ ਭਾਵਨਾ ਹੁੰਦੀ ਹੈ ਕਿ ਉਥੇ ਗੁਰੂਆਂ, ਪੀਰਾਂ, ਪੈਂਗੀਬਰਾਂ ਦੇ ਦਰਸ਼ਨ ਹੋਣਗੇ। ਇਹ ਸਾਰੇ ਵਿਸ਼ਵਾਸ਼, ਭਾਵਨਾ ਦੇ ਮੰਡਲ ਨਾਲ ਸਬੰਧ ਰਖਦੇ ਹਨ। ਯਥਾਰਥਕਤਾ ਹੋਰ ਹੁੰਦੀ ਹੈ। ਉਹ ਇਹ ਹੈ ਕਿ ਪਵਿੱਤਰ ਧਾਮਾਂ ਉਪਰ ਮਹਾਂਪੁਰਸ਼ ਇਸ ਲਈ ਜਾਇਆ ਕਰਦੇ ਹਨ ਕਿ ਉਨ੍ਹਾਂ ਦੀ ਡਿਊਟੀ ਸੰਸਾਰ ਨੂੰ ਅੰਧਕਾਰ ਵਿਚੋਂ ਕੱਢ ਕੇ ਪ੍ਰਭੂ ਦੇ ਪ੍ਰਕਾਸ਼ ਵਿਚ ਲਾਉਣ ਦੀ ਲਾਈ ਗਈ ਹੈ। ਪਵਿੱਤਰ ਅਸਥਾਨਾਂ, ਤੀਰਥ ਤੇ ਧਾਮਾਂ ਤੇ ਜਾ ਕੇ ਉਹ ਆਪਣੇ ਸਤਿ ਬਚਨਾਂ ਗਹੀਂ ਜਗਿਆਸੂ ਨੂੰ ਸਤਿ ਦਾ ਮਾਰਗ ਦਰਸਾਉਂਦੇ ਹਨ। ਗੁਰਬਾਣੀ ਵਿਚ ਫਰਮਾਨ ਆਉਂਦਾ ਹੈ ਕਿ ਗੁਰੂ ਹਰ ਘਟ ਵਿਚ ਵਿਆਪਕ ਹੈ -

**ਗਰ ਮੇਰੈ ਸੰਗਿ ਸਦਾ ਹੈ ਨਾਲੇ॥**

**ਸਿਮਰਿ ਸਿਮਰਿ ਤਿਸੁ ਸਦਾ ਸਮਾਲੇ॥** ਪੰਨਾ - 394

ਸੋ ਇਹ ਸੰਕੇ ਵਿਅਰਥ ਹੋਇਆ ਕਰਦੇ ਹਨ। ਬਾਬਾ ਭਾਗ ਸਿੰਘ ਜੀ ਜਨਮ ਤੋਂ ਹੀ ਪੁਰਨ ਪੁਰਸ਼ ਸਨ। ਉਹ ਅੰਦਰਲੀ ਪ੍ਰੇਰਨਾ ਵਸ ਜੋ ਹੁਕਮ ਦੇ ਰੂਪ ਵਿਚ ਸਤਿਪੁਰਸ਼ਾਂ ਵਿਚ ਵਰਤ ਰਹੀ ਹੁੰਦਾ ਹੈ, ਗੁਰਧਾਮਾਂ ਦੇ ਦਰਸ਼ਨ ਕਰਨ ਦਾ ਪ੍ਰੋਗਰਾਮ ਬਣਾਇਆ ਕਰਦੇ ਹਨ ਜਿਵੇਂ ਕਿ ਗੁਰੂ ਤੀਸਰੇ ਪਾਤਸ਼ਾਹ ਮਹਾਰਾਜ ਜੀ ਨੇ ਜੀਵਾਂ ਦੇ ਉਧਾਰ ਲਈ ਤੀਰਥਾਂ ਦਾ ਰਟਨ ਕੀਤਾ -

**ਤੀਰਥ ਉਦਮੁ ਸਤਿਗੁਰੁ ਕੀਆ ਸਭ ਲੋਕ ਉਧਰਣ ਅਰਥਾ॥**

ਪੰਨਾ - 1116

ਇਸੇ ਤਰ੍ਹਾਂ ਨਾਲ ਮਹਾਂਪੁਰਸ਼ ਬਾਬਾ ਭਾਗ ਸਿੰਘ ਜੀ ਪੁਰੀ ਵਾਲੇ ਵਿਧਿਆਚਲ ਪ੍ਰਬੰਤ ਪਾਰ ਕਰਕੇ ਜੰਗਲ ਵਿਚ ਜਾ ਰਹੇ ਸਨ। ਇਕ ਐਸਾ ਥਾਂ ਆਇਆ ਜਿਥੇ ਬਹੁਤ ਸਾਰੇ ਸ਼ੇਰ ਰਿਹਾ ਕਰਦੇ ਸਨ। ਨੇੜੇ ਦੇ ਪਿੰਡਾਂ ਦੇ ਲੋਕ ਸੂਰਜ ਨੂੰ ਡੁਬੁਣ ਵਾਲਾ ਜਾਣ ਕੇ ਕਾਹਲੀ-ਕਾਹਲੀ ਨਾਲ ਜੰਗਲ ਵਿਚੋਂ ਨਿਕਲ ਰਹੇ ਸਨ ਉਨ੍ਹਾਂ ਨੇ ਦੇਖਿਆ ਕਿ ਇਕ ਬਾਲ ਯੋਗੀ ਉਸ ਪਾਣੀ ਦੇ ਕੰਢੇ ਆਪਣਾ ਆਸਣ ਲਈਂ ਬੈਠਾ ਹੈ, ਜਿਥੇ ਰਾਤ ਨੂੰ ਸ਼ੇਰ, ਚੀਤੇ ਜੰਗਲੀ ਜਾਨਵਰ ਪਾਣੀ ਪੀਣ ਆਇਆ ਕਰਦੇ ਸਨ ਕਿਉਂਕਿ ਇਹ ਇਕੋ ਇਕ ਪਾਣੀ ਦਾ ਭੰਡਾਰ ਸੀ ਜੋ ਨੀਵੇਂ ਥਾਂ ਆ ਕੇ ਛੱਪੜਾਂ ਅਤੇ ਟੋਭਿਆਂ ਦਾ ਰੂਪ ਧਾਰਨ ਕੀਤਾ ਹੋਇਆ ਸੀ। ਕਈ ਹਿਤੈਸੀਆਂ ਨੇ ਬਾਬਾ ਜੀ ਨੂੰ ਕਿਹਾ ਕਿ ਬਾਲ ਯੋਗੀ! ਤੂੰ ਨੇੜੇ ਨਗਰ ਵਿਚ ਚੱਲ, ਇਥੇ ਨਾ ਬੈਠ ਕਿਉਂਕਿ ਰਾਤ ਨੂੰ ਇਥੇ ਸ਼ੇਰ ਆਦਿਕ ਪਾਣੀ ਪੀਣ ਆਉਂਦੇ ਹਨ। ਉਹ ਤੈਨੂੰ ਨੁਕਸਾਨ ਪਹੁੰਚਾਉਣਗੇ ਪਰ ਬਾਬਾ ਜੀ ਜਿਨ੍ਹਾਂ ਦਾ ਨਿਸ਼ਚਾ ਪੂਰੀ ਤਰ੍ਹਾਂ ਪਰਪੱਕ ਸੀ ਕਿ ਇਥੇ ਇਕੋ ਜੋਤ

ਪਰੀਪੁਰਨ ਹੈ ਉਹ ਆਪ ਹੀ ਰੂਪ ਧਾਰ ਕੇ ਇਕ ਦੁਆੰਧ ਪੈਦਾ ਕਰਕੇ ਖੇਲੁ ਖੇਲ ਰਹੀ ਹੈ, ਆਪ ਉਸ ਪਰਮ ਜੋਤੀ ਨਾਲ ਰਲੇ ਹੋਏ ਸਨ ਅਤੇ ਪ੍ਰਤੱਖ ਦੇਖ ਰਹੇ ਹਨ -

**ਜਿਮੀ ਜਮਾਨ ਕੇ ਬਿਥੇ ਸਮਸਤੱ ਏਕ ਜੋਤ ਹੈ  
ਨਾ ਘਟ ਹੈ ਬਾਢ ਹੈ ਘਾਟ ਬਾਢ ਹੋਤ ਹੈ॥**

**ਅਕਾਲ ਉਸਤਤਿ**

ਆਪ ਨੇ ਕਿਹਾ ਕਿ ਪ੍ਰੇਮੀ ਜਨੋਂ! ਕੋਈ ਫਿਕਰ ਨਾ ਕਰੋ ਆਪ ਜਿਨ੍ਹਾਂ ਨੂੰ ਸ਼ੇਰ ਚੀਤੇ, ਲਗੜਬੱਗੇ, ਗਿੱਦੜ, ਬਘਿਆੜ ਆਖਦੇ ਹੋ ਉਹ ਮੇਰੀ ਦਿਸ਼ਟੀ ਵਿਚ ਪ੍ਰਭੂ ਦਾ ਹੀ ਰੂਪ ਹਨ। ਮੇਰੇ ਨੇਤਰਾਂ ਨੇ ਪੂਰੀ ਤਰ੍ਹਾਂ ਬ੍ਰਹਮ ਨੂੰ ਪਛਾਣ ਲਿਆ ਹੈ। ਇਸ ਸਰੀਰ ਦਾ ਫਿਕਰ ਨਾ ਕਰੋ, ਇਸ ਵਿਚ ਨਾਮ ਜੋਤੀ ਪ੍ਰਗਟ ਹੈ। ਜਿਥੇ ਨਾਮ ਹੈ ਉਥੇ ਸਾਰੇ ਆਪਣੇ ਹੀ ਹਨ, ਬੇਗਾਨਾ ਕੋਈ ਨਹੀਂ ਹੋਇਆ ਕਰਦਾ। ਇਉਂ ਸਮਝ ਲਓ ਕਿ ਪ੍ਰਭੂ ਦਾ ਰੂਪ ਹੀ ਹੋਇਆ ਕਰਦਾ ਹੈ। ਇਨ੍ਹਾਂ ਜੰਗਲ ਵਾਸੀਆਂ ਦੀ ਸਮਝ ਤੋਂ ਇਹ ਬਚਨ ਉਪਰ ਸਨ, ਉਹ ਬਾਬਾ ਜੀ ਨੂੰ ਇਸੇ ਹਾਲਤ ਵਿਚ ਛੱਡ ਕੇ ਚਲੇ ਗਏ। ਰਾਤ ਲੰਘ ਗਈ। ਉਨ੍ਹਾਂ ਦੇ ਮਨ ਵਿਚ ਖਿਆਲ ਆਇਆ ਕਿ ਉਸ ਬਾਲ ਯੋਗੀ ਨੂੰ ਦੇਖਿਏ ਕਿ ਉਹ ਜਿੰਦਾ ਹੈ ਕਿ ਸ਼ੇਰਾਂ ਦੀ ਖੁਰਾਕ ਬਣ ਚੁਕਿਆ ਹੈ। ਉਨ੍ਹਾਂ ਦੀ ਹੈਰਾਨੀ ਦੀ ਹੱਦ ਨਾ ਰਹੀ ਕਿ ਆਪ ਤਾਂ ਸਮਾਧੀ ਸਥਿਤ ਬੈਠੇ ਹਨ। ਉਨ੍ਹਾਂ ਨੂੰ ਚੰਗਿਰਦੇ ਦੀ ਕੋਈ ਖਬਰ ਨਹੀਂ ਹੈ। ਕਈ ਸਿਆਣਿਆਂ ਨੇ ਸਾਧਾਰਣ ਨਿਗ੍ਰਾ ਨਾਲ ਦੇਖਿਆ ਕਿ ਸ਼ੇਰਾਂ ਦੀਆਂ ਕਿੰਨੀਆਂ ਪੈੜਾਂ ਹਨ ਜੋ ਇਸ ਬਾਲ ਯੋਗੀ ਤਕ ਪਹੁੰਚਦੀਆਂ ਹਨ। ਐਉਂ ਪ੍ਰਤੀਤ ਦਿੰਦਾ ਹੈ ਕਿ ਉਹ ਇਨ੍ਹਾਂ ਨੂੰ ਸੁੰਘ ਕੇ ਵਾਪਸ ਹੋਏ ਹੋਣ। ਥੋੜ੍ਹੀ ਦੇਰ ਪਿਛੋਂ ਮਹਾਂਪੁਰਸ਼ ਸਮਾਧੀ ਤੋਂ ਉਥਾਨ ਹੋਏ, ਚਿਹਰੇ ਦਾ ਜਲਾਲ, ਨੇਤਰਾਂ ਦਾ ਤੇਜ ਵੇਖਣ ਵਾਲਿਆਂ ਤੋਂ ਝੌਲਿਆ ਨਹੀਂ ਸੀ ਜਾਂਦਾ। ਐਨਾ ਪ੍ਰਭਾਵ ਪੈਂਦਾ ਸੀ ਕਿ ਸਾਰੇ ਪ੍ਰੇਮੀ ਦਰਸ਼ਨ ਕਰਨ ਲਈ ਹੱਥ ਜੋੜ ਕੇ ਬੈਠ ਗਏ ਅਤੇ ਇਸ ਭੇਤ ਨੂੰ ਜਾਨਣ ਦੀ ਕੋਸ਼ਿਸ਼ ਕੀਤੀ ਕਿ ਹੇ ਬਾਲ ਯੋਗੀ! ਸ਼ੇਰ, ਚੀਤੇ ਤਾਸੀ ਜੂਨਾਂ ਹਨ ਇਨ੍ਹਾਂ ਦੀ ਖੁਰਾਕ ਮਾਸ ਹੈ। ਅਸੀਂ ਦੇਖ ਰਹੇ ਹਾਂ ਕਿ ਕੁਝ ਤੁਹਾਡੇ ਤਕ ਵੀ ਪਹੁੰਚੇ ਹਨ, ਉਨ੍ਹਾਂ ਦੀਆਂ ਪੈੜਾਂ ਦੇ ਨਿਸ਼ਾਨ ਪ੍ਰਤੱਖ ਦਿਸ ਰਹੇ ਹਨ ਪਰ ਉਨ੍ਹਾਂ ਨੇ ਤੁਹਾਨੂੰ ਕਿਉਂ ਨਹੀਂ ਖਾਇਆ। ਉਸ ਵੇਲੇ ਮਹਾਂਪੁਰਸ਼ ਦਿਆਲਤਾ ਦੇ ਘਰ ਵਿਚ ਆਏ ਉਨ੍ਹਾਂ ਦੇ ਸਾਦੇ ਸੁਭਾਅ ਨੂੰ ਜਾਣ ਕੇ ਕਿਹਿਣ ਲੱਗੇ, “ਪਿਆਰਿਓ! ਜੇ ਤੁਹਾਨੂੰ ਭੁੱਖ ਲਗੀ ਹੋਵੇ ਤੇ ਖਾਣ ਨੂੰ ਕੁਝ ਨਾ ਹੋਵੇ ਤਾਂ ਕੀ ਤੁਸੀਂ ਆਪਣੀ ਬਾਂਹ ਨੂੰ ਖਾ ਕੇ ਭੁੱਖ ਮਿਟਾਉਂਦੇ ਹੋ? ਸਾਰਿਆਂ ਨੇ ਜਵਾਬ ਦਿਤਾ ਕਿ ਨਹੀਂ ਬਾਲ ਯੋਗੀ! ਅਸੀਂ ਚਾਹੇ ਭੁੱਖੇ ਮਰ ਜਾਈਏ ਪਰ ਬਾਂਹ ਨਹੀਂ ਖਾ ਸਕਦੇ ਕਿਉਂਕਿ ਉਹ ਦਰਦ ਭੁੱਖ ਤੋਂ ਵੀ ਵੱਧ ਪੀੜਾ ਦੇਵੇਗਾ। ਸੁਣ ਕੇ ਮਹਾਂਪੁਰਸ਼ਾਂ ਨੇ ਕਿਹਾ, ਇਸੇ ਤਰ੍ਹਾਂ ਦੀ ਗੱਲ ਹੈ, ਮੈਂ ਤੁਹਾਡੇ ਪ੍ਰਸ਼ਨ ਦਾ ਉਤਰ ਦੋ ਤਰ੍ਹਾਂ ਨਾਲ ਦਿੰਦਾ ਹਾਂ। ਪਹਿਲਾਂ ਤਾਂ ਇਹ ਹੈ ਕਿ ਸਾਰੇ ਸੰਸਾਰ ਨੂੰ ਨਾਮ ਸ਼ਕਤੀ ਨੇ ਧਾਰਨ ਕੀਤਾ ਹੋਇਆ ਹੈ। ਨਾਮ ਇਕ ਮਹਾਨ ਸ਼ਕਤੀ ਹੈ ਜਿਸ ਦਾ ਕੋਈ ਨਾਪ ਤੋਲ ਨਹੀਂ ਹੈ ਜੋ ਸਾਰੇ ਬ੍ਰਹਮਿੰਡ ਨੂੰ ਸਤੁਲਨ ਵਿਚ ਰੱਖਣ ਦੀ ਸ਼ਕਤੀ ਰਥਦੀ ਹੈ। ਉਹ ਨਾਮ ਤੁਹਾਡੇ ਅੰਦਰ, ਮੇਰੇ ਅੰਦਰ, ਪਸੂਆਂ-ਪੰਛੀਆਂ, ਪਾਣੀਆਂ, ਹਵਾਵਾਂ ਦੇ ਅੰਦਰ, ਗੁਫਾਵਾਂ ਦੇ ਵਿਚ, ਝੂੰਘਿਆਂ ਸਮੁੰਦਰਾਂ ਅਤੇ ਵਿਸ਼ਾਲ ਅਕਾਸ਼

ਵਿਚ ਹਰ ਥਾਂ ਪਰੀਪੂਰਨ ਹੈ। ਉਹ ਐਸੀ ਸ਼ਕਤੀ (ਐਨਰਜੀ) ਹੈ ਜਿਸ ਦੀ ਤੁਲਨਾ ਕਿਸੀ ਚੀਜ਼ ਨਾਲ ਵੀ ਨਹੀਂ ਦਿਤੀ ਜਾ ਸਕਦੀ। ਮੇਰੇ ਕਣ-ਕਣ ਵਿਚ ਉਹ ਸ਼ਕਤੀ ਸਮਾਈ ਹੋਈ ਹੈ ਜਿਸ ਤਰ੍ਹਾਂ ਕਿ ਗੁਰੂ ਮਹਾਰਾਜ਼ ਜੀ ਨੇ ਦਸਿਆ ਹੈ -

**ਨਉ ਨਿਧਿ ਅੰਮ੍ਰਿਤੁ ਪ੍ਰਭ ਕਾ ਨਾਮੁ॥  
ਦੇਹੀ ਮਹਿ ਇਸ ਕਾ ਬਿਸ਼ਾਮੁ॥**

**ਸੁਨ ਸਮਾਧਿ ਅਨਹਤ ਤਹ ਨਾਦੁ॥**

**ਕਹਨੁ ਨ ਜਾਈ ਅਚਰਜ ਬਿਸਾਮਾਦੁ॥** ਪੰਨਾ - 293

ਇਸ ਮਹਾਨ ਨਾਮ ਸਤੱਨੂੰ ਸੰਸਾਰ ਪੂਰਨ ਰੂਪ ਵਿਚ ਭੁੱਲਿਆ ਹੋਇਆ ਹੈ। ਉਹ ਗਲੀ ਹੋਈ ਪਗਲੀ ਦਾ ਵਪਾਰ ਕਰ ਰਿਹਾ ਹੈ। ਤੱਤ ਸਰੂਪ ਅਨਾਜ ਵਲ ਸ਼ਾਕਦਾ ਵੀ ਨਹੀਂ। ਸੰਸਾਰ ਵਿਚ ਨਾਮ ਧਨ ਇਕੱਠਾ ਕਰਨ ਆਇਆ ਹੈ ਪਰ ਭੁੱਲ ਨਾਲ ਪਰਾਲ (ਪਗਲੀ) ਇਕੱਠੀ ਕਰੀਂ ਜਾ ਰਿਹਾ ਹੈ। ਜਿਸ ਸਗੀਰ ਵਿਚ ਇਹ ਨਾਮ ਸ਼ਕਤੀ ਪ੍ਰਗਟ ਹੋ ਜਾਂਦੀ ਹੈ ਉਸ ਦੇ ਦਿਬਜ ਨੇਤਰ ਖੁਲ੍ਹੇ ਜਾਂਦੇ ਹਨ ਅਤੇ ਉਸ ਨੂੰ ਕਣ-ਕਣ ਵਿਚ ਪ੍ਰਭੂ ਜੋਤ ਦਿਸ਼ਟਮਾਨ ਹੁੰਦੀ ਹੈ ਕਿਉਂਕਿ ਇਸ ਜੋਤ ਨੇ ਆਪਣੇ ਆਪ ਤੋਂ ਪਸਾਰਾ ਕਰਕੇ ਅਨੇਕ ਰੂਪ ਧਾਰਨ ਕੀਤੇ ਹਨ ਜਿਵੇਂ ਕਿ -

**ਏਕ ਮੂਰਤਿ ਅਨੇਕ ਦਰਸਨ ਕੌਨ ਰੂਪ ਅਨੇਕੁ॥  
ਖੇਲ ਖੇਲ ਅਖੇਲ ਖੇਲਨ ਅੰਤ ਕੌਂ ਫਿਰ ਏਕੁ॥**

**ਜਾਪੁ ਸਾਹਿਬ**

ਸ਼ੇਰ ਵੀ ਇਸੇ ਸ਼ਕਤੀ ਦਾ ਕਰਿਸਮਾ ਹਨ, ਇਹ ਸਗੀਰ ਵੀ ਇਸੇ ਸ਼ਕਤੀ ਦਾ ਕਰਿਸਮਾ ਹੈ। ਉਸ ਦਾ ਕਰਾਰ ਹੁਕਮ ਇਸ ਸੰਸਾਰ ਵਿਚ ਚਲ ਰਿਹਾ ਹੈ। ਜੋ ਕੁਝ ਹੋ ਰਿਹਾ ਹੈ ਪ੍ਰਭੂ ਦੀ ਆਗਿਆ ਵਿਚ ਹੋ ਰਿਹਾ ਹੈ। ਜੋ ਉਸ ਨੂੰ ਭਾਉਂਦਾ ਹੈ ਉਹ ਹੋ ਰਿਹਾ ਹੈ। ਪਰ ਅਸੀਂ ਉਸ ਉਪਰ ਵਿਸ਼ਵਾਸ ਨਹੀਂ ਕਰਦੇ ਅਸਾਡੇ ਮਨ ਵਿਚ ਆਉਂਦਾ ਹੈ ਕਿ ਅਸੀਂ ਆਹ ਕੰਮ ਨਾ ਕੀਤਾ ਤਾਂ ਗੁਜ਼ਾਰਾ ਕਿਥੋਂ ਚਲੇਗਾ। ਅਸੀਂ ਨਹੀਂ ਜਾਣਦੇ ਕਿ ਅਸਾਡਾ ਹਰ ਸੂਅ ਹੁਕਮ ਵਿਚ ਜਾ ਰਿਹਾ ਹੈ। ਅਸੀਂ ਐਨੇ ਮੂਰਖ ਹਾਂ ਕਿ ਅਸੀਂ ਹਮੇਸ਼ਾ ਕਹਿੰਦੇ ਹਾਂ ਕਿ ਮੈਂ ਕਰ ਰਿਹਾ ਹਾਂ। ਇਹ ਖਿਆਲ ਬੰਦੇ ਦੀ ਸੁਰਤ ਨੂੰ ਪ੍ਰਭੂ ਨਾਲੋਂ ਤੋੜ ਦਿੰਦੇ ਹਨ ਅਤੇ ਬੰਦਾ ਨਿਮਾਣਾ ਨਿਤਾਣਾ ਹੋ ਕੇ ਹਉਂਕਿਆ ਹਾਵਿਆਂ ਵਿਚ ਜੀਵਨ ਬਤੀਤ ਕਰਦਾ ਹੈ। ਪਿਆਰਿਓ! ਇਹ ਗੱਲ ਤੁਹਾਨੂੰ ਮਹਾਪੁਰਸ਼ਾਂ ਦੇ ਲਗਾਤਾਰ ਸਤਿਸੰਗ ਕਰਨ ਤੋਂ ਪਤਾ ਲਗ ਸਕਦੀ ਹੈ। ਹੁਣ ਮੈਂ ਤੁਹਾਨੂੰ ਸੰਖੇਪ ਵਿਚ ਦਸਦਾ ਹਾਂ ਕਿ ਇਹ ਸ਼ੇਰ ਵੀ ਮੇਰਾ ਹੀ ਰੂਪ ਸਨ, ਇਹ ਮੈਨੂੰ ਕਿਵੇਂ ਖਾ ਸਕਦੇ ਸਨ।

ਸਾਧਸੰਗਤ ਜੀ! ਜੇ ਤਾਂ ਤੁਹਾਨੂੰ ਇਹ ਅਨੁਭਵ ਹੋ ਗਿਆ ਫੇਰ ਤਾਂ ਇਹ ਕਹਿਣਾ ਦਰੱਸਤ ਹੈ ਕਿ ਵਾਹਿਗੁਰੂ ਜੀ ਬਿਨਾਂ ਹੋਰ ਇਥੇ ਕੋਈ ਹੈ ਨਹੀਂ। ਵੱਡਾ ਅਤੇ ਛੋਟਾ ਆਪਾ ਮਹਾਨ ਆਪੇ ਵਿਚ ਬਦਲ ਜਾਵੇਗਾ ਤਾਂ ਅਜਿਹੇ ਸਮੇਂ ਜੇ ਤੁਹਾਨੂੰ ਇਹ ਕਹਿ ਦੇਈਏ ਕਿ ਤੁਸੀਂ ਆਪ ਹੀ ਪ੍ਰਮੇਸ਼ਰ ਹੋ ਤਾਂ ਕੋਈ ਅਤਿਕਬਨੀ ਨਹੀਂ ਹੋਵੇਗੀ ਜਿਵੇਂ ਕਿ -

**ਜਿਨਾ ਨ ਵਿਸਰੈ ਨਾਮੁ ਸੇ ਕਿਨੋਹਿਆ॥**

**ਭੇਦੁ ਨ ਜਾਣਹੁ ਮੂਲਿ ਸਾਂਈ ਜੇਹਿਆ॥** ਪੰਨਾ - 397

**ਬ੍ਰਹਮ ਗਿਆਨੀ ਕਉ ਬੱਜਹਿ ਮਹੇਸੁਰ॥  
ਨਾਨਕ ਬ੍ਰਹਮ ਗਿਆਨੀ ਆਪਿ ਪਰਮੇਸੁਰ॥**

ਪੰਨਾ - 273

ਜੇ ਇਹ ਅਨੁਭਵ ਪਾਪਤ ਨਹੀਂ ਹੋਇਆ ਤਾਂ ਇਹ ਕਹਿਣਾ ਕਿ ਇਥੇ ਪ੍ਰਮੇਸ਼ਰ ਤੋਂ ਬਿਨਾਂ ਹੋਰ ਕੋਈ ਹੈ ਨਹੀਂ ਤਾਂ ਇਹ ਇਕ ਬੱਧੀ ਮੰਡਲ ਦਾ ਛਲਾਵਾ ਹੈ ਜੋ ਐਨਾ ਕਹਿ ਕੇ ਬ੍ਰਹਮਿਗਿਆਨੀ ਕਹਾਉਣਾ ਚਾਹੁੰਦਾ ਹੈ -

**ਗਿਆਨੁ ਨ ਗਲੀਈ ਢੂਢੀਐ ਕਥਨਾ ਕਰੜਾ ਸਾਰੁ॥**

ਪੰਨਾ - 465

**ਗਿਆਨੁ ਗਿਆਨੁ ਕਥੈ ਸਭੁ ਕੋਈ॥  
ਕਥਿ ਕਥਿ ਬਾਦੁ ਕਰੇ ਦੁਖੁ ਹੋਈ॥  
ਕਥਿ ਕਹਣੈ ਤੇ ਰਹੈ ਨ ਕੋਈ॥**

**ਬਿਨੁ ਰਸ ਰਾਤੇ ਮੁਕਤਿ ਨ ਹੋਈ॥** ਪੰਨਾ - 831

ਕਹਿਣ ਲੱਗੇ ਗਿਆਨ ਦੀ ਪਾਪਤੀ ਕਦੇ ਵੀ ਨਹੀਂ ਹੋਇਆ ਕਰਦੀ, ਕਥ-ਕਥ ਕੇ ਦੁਨੀਆਂ ਹਾਰ ਗਈ ਹੈ। ਮਨੁਸ਼ਤਾਈ ਦੀ ਪੱਧਰ ਤੇ ਰਹਿ ਕੇ ਗਿਆਨ ਦੀ ਗੱਲ ਕਰਦੇ ਹਨ। ਅਗੰਮ ਅਗੋਰਰ ਦੀਆਂ ਗੱਲਾਂ, ਕਥਾ, ਕਹਾਣੀਆਂ ਪ੍ਰਗਟ ਕਰਦੇ ਹਨ ਪਰ ਆਪ ਬਿਲਕੁਲ ਖਾਲੀ ਹਨ, ਚੁੰਚ ਗਿਆਨ ਦੇ ਅਧੀਨ ਅਜਿਹੇ ਬਚਨ ਕਰਦੇ ਹਨ ਕਿਉਂਕਿ ਸਤਿ ਦਾ ਗਿਆਨ ਕਦੇ ਵੀ ਗੁਰੂ ਤੋਂ ਬਿਨਾਂ ਪ੍ਰਾਪਤ ਨਹੀਂ ਹੋਇਆ ਕਰਦਾ। ਗੁਰੂ ਮਹਾਰਾਜ਼ ਜੀ ਦਾ ਫੁਰਮਾਨ ਹੈ -

**ਗਿਆਨੁ ਧਿਆਨੁ ਸਭੁ ਗੁਰ ਤੇ ਹੋਈ॥**

**ਸਾਚੀ ਰਹਤ ਸਾਚਾ ਮਨਿ ਸੋਈ॥**

ਪੰਨਾ - 831

ਜਿਸ ਨੂੰ ਗਿਆਨ ਹੋ ਗਿਆ, ਉਸ ਦੀ ਰਹਿਤ ਬਹਿਤ ਵਿਚ ਬਿਲਕੁਲ ਫਰਕ ਪੈ ਜਾਂਦਾ ਹੈ, ਉਸ ਲਈ ਕਰਮਾਂ ਧਰਮਾਂ ਦੀਆਂ ਵੰਡੀਆਂ ਢਹਿ ਢੇਰੀ ਹੋ ਜਾਂਦੀਆਂ ਹਨ। ਦੇਸ਼ਾਂ ਦੀਆਂ ਭੁਗੋਲਿਕ ਹੱਦਾਂ ਖਤਮ ਹੋ ਜਾਂਦੀਆਂ ਹਨ। ਵੱਖਰੇ-ਵੱਖਰੇ ਧਰਮਾਂ, ਵੱਖਰੇ-ਵੱਖਰੇ ਸਰੂਪ ਉਸ ਦੀ ਦਿਸ਼ਟੀ ਤੋਂ ਲਾਂਭੇ ਹੋ ਜਾਂਦੇ ਹਨ। ਉਹ ਆਪਣਾ ਆਪਾ ਵੰਡਦਾ ਹੈ, ਕਿਤੇ ਲੰਗਰਾਂ ਦੇ ਰੂਪ ਵਿਚ, ਭੁੱਖਿਆਂ ਨੂੰ ਪ੍ਰਸਾਦੇ ਛਕਾਉਂਦਾ ਹੈ, ਕਿਤੇ ਵਸਤਰ ਵੰਡਦਾ ਹੈ, ਕਿਤੇ ਵਿਦਿਆ ਦੇ ਸੌਮੇ ਚਾਲੂ ਰੱਖਣ ਲਈ ਆਪਣਾ ਤਾਣ ਲਾ ਰਿਹਾ ਹੈ, ਕਿਤੇ ਉਹ ਧਰਮ ਅਸਥਾਨ ਕਾਇਮ ਕਰ ਰਿਹਾ ਹੈ ਜਿਨ੍ਹਾਂ ਦੇ ਦਿਨ ਰਾਤ ਚਲਦੇ ਲੰਗਰਾਂ ਵਿਚੋਂ ਹਰ ਸਮੇਂ ਹਰ ਪਾਣੀ ਲੰਗਰ ਛਕਦਾ ਹੈ ਇਥੋਂ ਤਕ ਕਿ ਜੀਵ, ਜੰਤੂ, ਪੰਛੀ ਉਸ ਦੀ ਨਿਗ੍ਰਾ ਤੋਂ ਲਾਂਭੇ ਨਹੀਂ ਹੁੰਦੇ ਉਨ੍ਹਾਂ ਨੂੰ ਵੀ ਭੋਜਨ ਆਉਂਦਾ ਹੈ।

ਐਸੇ ਇਕ ਪ੍ਰੇਮੀ ਦੀ ਕਥਾ ਹੈ, ਸੁਧਾਰ ਨਗਰ ਜੋ ਲੁਧਿਆਣੇ ਵਿਚ ਹੈ। 60-70 ਸਾਲ ਪਹਿਲਾਂ ਉਥੇ ਇਕ ਨਿਹੰਗ ਬਾਣੇ ਵਿਚ ਗੁਰਸਿੱਖ ਸੇਵਾ ਕਰਿਆ ਕਰਦਾ ਸੀ। ਉਸ ਦੀ ਇਹ ਕ੍ਰਿਆ ਸੀ ਕਿ ਜਿਥੋਂ ਕਿਤੋਂ ਉਸ ਨੂੰ ਇੱਟ, ਰੋੜਾ ਲੱਭਣਾ, ਇਕੱਠੇ ਕਰੀਂ ਜਾਣੋ। ਉਸ ਨੂੰ ਜੇ ਪੁਛਣਾ ਤਾਂ ਉਸ ਨੇ ਕਹਿਣਾ ਕਿ ਇਨ੍ਹਾਂ ਇੱਟਾਂ ਨਾਲ ਕਾਲਜ ਬਣਨਗੇ, ਅਸਮਾਨ ਵਲ ਦੇਖ ਕੇ ਕਹਿਣਾ ਦੇਂਦੇ ਕਿੰਨੇ ਜਹਾਜ਼ ਘੁੰਮਦੇ ਹਨ। ਉਸ ਦੀ ਦਿਬਜ ਦਿਸ਼ਟੀ ਨੂੰ ਕਿਸੇ ਨੇ ਨਹੀਂ ਪਛਾਣਿਆ। ਸਮਾਂ ਪਾ ਕੇ ਸੁਧਾਰ ਦੇ ਨਾਲ ਹਲਵਾਰਾ ਹਵਾਈ ਅੱਡਾ, ਗੁਰੂ

ਹਰਿਗੋਬਿੰਦ ਸਾਹਿਬ ਖਾਲਸਾ ਕਾਲਜ, ਗੁਰਦੁਆਰਾ ਸਾਹਿਬ ਬਣ ਗਏ। ਉਨ੍ਹਾਂ ਦੀ ਕ੍ਰਿਆ ਇਹ ਹੁੰਦੀ ਸੀ ਕਿ ਉਹ ਟੋਕਰਾ ਲੈ ਕੇ ਡਾਲੀ ਲੈਣ ਲਈ ਪਿੰਡ ਵਿਚ ਜਾਇਆ ਕਰਦੇ ਸਨ ਅਤੇ ਪ੍ਰਸਾਦੇ ਲਿਆ ਕੇ ਰੱਖ ਦਿੰਦੇ ਸਨ। ਉਸ ਵੇਲੇ ਯਾਤਰੂਆਂ ਅਤੇ ਦਰਸ਼ਕਾਂ ਨੂੰ ਉਹ ਅਵਾਜ਼ ਮਾਰ ਕੇ ਪ੍ਰਸਾਦਾ ਛਕਣ ਲਈ ਕਹਿੰਦੇ ਸਨ। ਇਕ ਕੁੱਤੀ ਜੋ ਉਨ੍ਹਾਂ ਦੇ ਪਾਸ ਰਹਿੰਦੀ ਸੀ ਉਸ ਨੂੰ ਅਵਾਜ਼ ਮਾਰ ਕੇ ਕਹਿਣਾ ਕਿ ਚੌਕੀਦਾਰਨੀਏ! ਪ੍ਰਸਾਦੇ ਦੀ ਰਾਖੀ ਬੈਠ, ਮੈਂ ਸਭ ਨੂੰ ਵੰਡ ਦੇਵਾਂ। ਉਸ ਤੋਂ ਪਿਛੋਂ ਉਨ੍ਹਾਂ ਨੇ ਕਹਿਣਾ ਚਿੜੀਓ, ਘੁੱਘੀਓ, ਗਟਾਰੇ, ਆਓ ਆ ਕੇ ਪੰਗਤ ਲਾ ਕੇ ਪ੍ਰਸਾਦਾ ਛਕੇ। ਉਹ ਧਰਤੀ ਤੇ ਉਤਰ ਆਉਣੀਆਂ। ਆਪ ਉਨ੍ਹਾਂ ਵਿਚ ਵਿਚਰ ਕੇ ਪ੍ਰਸਾਦਾ ਛਕਾਉਂਦੇ। ਸਭ ਤੋਂ ਪਿਛੋਂ ਕਾਵਾਂ ਨੂੰ ਕਹਿਣਾ ਕਿ ਹੁਣ ਤੁਹਾਡੀ ਵਾਰੀ ਹੈ ਤੁਸੀਂ ਵੀ ਆ ਜਾਓ। ਪੱਥੀਆਂ ਵਲੋਂ ਵਿਹਲੇ ਹੋ ਕੇ ਆਪ ਨੇ ਨੇੜੇ ਪਾਣੀ ਦੇ ਟੋਭੇ ਤੇ ਜਾਣਾ ਤੇ ਉਚੀ ਸਾਰੀ ਅਵਾਜ਼ ਦੇਣੀ, ਸਾਰੀਆਂ ਮੱਛੀਆਂ ਕੰਢੇ ਤੇ ਆ ਜਾਣੀਆਂ। ਮੱਛੀਆਂ ਇਸ ਤਰ੍ਹਾਂ ਆਉਂਦੀਆਂ ਸਨ ਜਿਵੇਂ ਕ੍ਰਿਸ਼ਨ ਜੀ ਦੀ ਬੰਸਰੀ ਦੀ ਧੁਨ ਸੁਣ ਕੇ ਸਾਰੀਆਂ ਗਊਆਂ ਢੂਰ-ਦਰਾਜ਼ ਤੋਂ ਇੱਕਠੀਆਂ ਹੋ ਜਾਂਦੀਆਂ ਸਨ। ਮੱਛੀਆਂ ਨੂੰ ਉਨ੍ਹਾਂ ਨੇ ਤੋੜ ਕੇ ਪ੍ਰਸਾਦੇ ਪਾਉਣੇ ਤੇ ਕਹਿਣਾ ਜਾਓ, ਪ੍ਰਭੂ ਨੂੰ ਯਾਦ ਕਰੋ। ਤੁਹਾਨੂੰ ਵਾਹਿਗੁਰੂ ਚਿਤ ਆਵੇ। ਇਸ ਪਿਛੋਂ ਆ ਕੇ ਕੁਝ ਪ੍ਰਸਾਦੇ ਜੋ ਚੌਕੀਦਾਰਨੀ ਕੁੱਤੀ ਸੀ ਉਸ ਨੂੰ ਛਕਾਉਣੇ। ਅਖੀਰ ਵਿਚ ਜੋ ਕੁਝ ਬਚ ਗਿਆ ਉਸ ਨਾਲ ਆਪਣਾ ਨਿਰਭਾਹ ਕਰਨਾ। ਇਹ ਰਹਿਤ ਉਨ੍ਹਾਂ ਦੀ ਹੈ ਜਿਨ੍ਹਾਂ ਨੇ ਘਟ-ਘਟ ਵਿਚ ਪ੍ਰਮੇਸ਼ਰ ਨੂੰ ਪਛਾਣ ਲਿਆ। ਸੋ ਮਹਾਰਾਜ ਜੀ ਕਹਿੰਦੇ ਹਨ ਕਿ ਗਿਆਨ ਦੀਆਂ ਗੱਲਾਂ ਤਾਂ ਸਾਰੇ ਕਰਦੇ ਹਨ ਅਤੇ ਝਗੜੇ ਕਰਦੇ ਹਨ ਕਿ ਉਹ ਕਿਵੇਂ ਪਰੀਪੂਰਨ ਹੈ। ਸੰਸਾਰ ਕਿਵੇਂ ਬਣ ਗਿਆ। ਆਪਣੀ-ਆਪਣੀ ਬੁੱਧੀ ਦੇ ਅਨੁਸਾਰ ਤਰਕਾਂ ਵਿਤਰਕਾਂ ਕਰਕੇ ਨਿਰਣੇ ਲੈਂਦੇ ਹਨ ਜਿਸ ਦਾ ਨਤੀਜਾ ਦੁੱਖ ਵਿਚ ਹੋਇਆ ਕਰਦਾ ਹੈ। ਮਹਾਰਾਜ ਜੀ ਫੁਰਮਾਨ ਕਰਦੇ ਹਨ ਕਿ ਪਿਆਰਿਓ! ਗਿਆਨ ਦੀਆਂ ਗੱਲਾਂ ਤਾਂ ਸਾਰੇ ਕਰਦੇ ਨੇ ਅਤੇ ਕਥ-ਕਥ ਕੇ ਝਗੜੇ ਕਰਦੇ ਹਨ ਕਹਿਣ ਤੋਂ ਕੋਈ ਵੀ ਨਹੀਂ ਹਟਦਾ ਪਰ ਜਦੋਂ ਤਕ ਨਾਮ ਦਾ ਰਸ ਹਿਰਦੇ ਵਿਚ ਨਹੀਂ ਸਮਾਅ ਜਾਂਦਾ ਅਤੇ ਦਿਬਜ ਨੇਤਰਾਂ ਨਾਲ ਨਹੀਂ ਦੇਖਦਾ ਕੇਵਲ ਇਕੋ ਇਕ ਕਹਿਣ ਨਾਲ ਮੁਕਤੀ ਨਹੀਂ ਹੁੰਦੀ। ਇਸ ਗਿਆਨ ਦੀ ਕੁੰਜੀ ਪੂਰੇ ਸਤਿਗੁਰ ਕੋਲ ਹੈ। ਜਿਸ ਦੇ ਬਾਰੇ ਫੁਰਮਾਨ ਹੈ -

ਜਿਸ ਕਾ ਗਿਰ੍ਹ ਤਿਨਿ ਦੀਆ ਤਾਲਾ ਕੁੰਜੀ ਗੁਰ ਸਉਪਾਈ॥  
ਅਨਿਕ ਉਪਾਵ ਕਰੇ ਨਹੀਂ ਪਾਵੈ ਬਿਨੁ ਸਤਿਗੁਰ ਸਰਣਾਈ॥

ਪੰਨਾ - 205

ਸੋ ਮਹਾਰਾਜ ਜੀ ਫੁਰਮਾਨ ਕਰਦੇ ਹਨ ਕਿ -

ਗਿਆਨੁ ਧਿਆਨੁ ਸਭੁ ਗੁਰ ਤੇ ਹੋਈ॥  
ਸਾਚੀ ਰਹਤ ਸਾਚਾ ਮਨਿ ਸੋਈ॥  
ਮਨਮੁਖ ਕਥਨੀ ਹੈ ਪਰੁ ਰਹਤ ਨ ਹੋਈ॥  
ਨਾਵਹੁ ਭੂਲੇ ਬਾਉ ਨ ਕੋਈ॥

ਪੰਨਾ - 831

ਵੱਡੇ-ਵੱਡੇ ਲੇਖ ਲਿਖ ਦਿੰਦੇ ਹਨ। ਬੁੱਧੀ ਮੰਡਲ ਦੇ ਕਰਿਸ਼ਮੇ ਬੜੇ ਅਜੀਬ ਹਨ ਪਰ ਆਪ ਮਨ ਦੇ ਗੁਲਾਮ ਹਨ। ਉਹੀ ਚੁਗਲੀ, ਈਰਖਾ, ਅਭਿਮਾਨ ਦਾ ਭੂਤ, ਉਹੀ ਲੋਭ

ਦੀਆਂ ਗੱਲਾਂ ਅੰਦਰ ਹੁੰਦੇ ਹੋਏ ਵੀ ਗਿਆਨ ਦੀਆਂ ਗੱਲਾਂ ਕਰੀ ਜਾਂਦੇ ਹਨ। ਮਹਾਰਾਜ ਕਹਿੰਦੇ ਹਨ, ਮਨਮੁਖ ਕੋਲ ਗੱਲਾਂ ਬਾਤਾਂ ਹੀ ਹਨ ਕਿਉਂਕਿ ਨਾਮ ਤੋਂ ਭੁੱਲਿਆ ਰਹਿੰਦਾ ਹੈ। ਨਾਮ ਇਕ ਪ੍ਰਤੱਖ ਅਨੁਭਵ ਹੈ, ਜਿਨ੍ਹਾਂ ਦੇ ਨੇਤਰਾਂ ਵਿਚ ਘਟ ਘਟ ਵਾਹਿਗੁਰੂ ਦੇ ਦਰਸ਼ਨ ਸਮਾਏ ਰਹਿੰਦੇ ਹਨ, ਉਹ ਕਿਸੇ ਸਮੇਂ ਵੀ ਨਹੀਂ ਭੁੱਲਦੇ। ਉਹ ਅਜਿਹੀਆਂ ਕਰਨੀਆਂ ਨਹੀਂ ਕਰਦੇ ਸਨ। ਜੋ ਪਹਿਲਾਂ ਬਾਬਾ ਭਾਗ ਸਿੰਘ ਜੀ ਬਾਰੇ ਦੱਸਿਆ ਹੈ ਮਹਾਰਾਜ ਜੀ ਦਾ ਫੁਰਮਾਨ ਹੈ -

ਮਨੁ ਮਾਇਆ ਬੰਧਿਓ ਸਰ ਜਾਲਿ॥

ਘਟਿ ਘਟਿ ਬਿਆਪਿ ਰਹਿਓ ਬਿਖੁ ਨਾਲਿ॥

ਪੰਨਾ - 831

ਸੰਸਾਰ ਰੂਪੀ ਤਾਰ ਵਿਚ ਸਾਰਾ ਸੰਸਾਰ ਬੰਨਿਆ ਪਿਆ ਹੈ ਮਨਮੁਖ ਦੇ ਅੰਦਰ ਬਾਹਰ ਹਉਮੈ ਦੀ ਬਿਖ ਕਣ-ਕਣ ਵਿਚ ਵਿਆਪੀ ਹੋਈ ਹੈ ਉਹ ਨਿਜੀ ਆਪੇ ਵਿਚੋਂ ਕਦੀ ਵੀ ਬਾਹਰ ਨਹੀਂ ਨਿਕਲ ਸਕਦਾ। ਜੋ ਵੀ ਸੰਸਾਰ ਵਿਚ ਆਉਂਦਾ ਹੈ ਉਸ ਨੇ ਸੰਸਾਰ ਤੋਂ ਜਾਣਾ ਹੈ ਹੈ ਸੋ ਆਪਣਾ ਕਾਰਜ ਸਿੱਧ ਕਰਨ ਵਾਸਤੇ ਵਾਹਿਗੁਰੂ ਜੀ ਨੂੰ ਯਾਦ ਕਰਨਾ ਪੈਂਦਾ ਹੈ।

ਜੋ ਅਂਜੈ ਸੋ ਦੀਸੈ ਕਾਲਿ॥ ਕਾਰਜੁ ਸੀਧੋ ਰਿਦੈ ਸਮਾਲਿ॥

ਪੰਨਾ - 831

ਮਨਮੁਖ ਹਉਮੈ ਦੀ ਦੁਨੀਆਂ ਵਿਚ ਵਸਦਾ ਹੈ ਅਤੇ ਆਪਣੀ ਮਤ ਗਵਾ ਕੇ ਸੰਸਾਰ ਤੋਂ ਚਲਿਆ ਜਾਂਦਾ ਹੈ ਉਸਦੀਆਂ ਮੁਸਕਤਾਂ, ਉਸ ਦੇ ਵਿਚਾਰ ਉਸ ਦੇ ਆਪਣੇ ਨਹੀਂ ਹੋਇਆ ਕਰਦੇ ਉਹ ਮੰਗਵੇਂ ਵਿਚਾਰ ਹੋਣ ਕਰਕੇ ਆਪਣੀ ਪਤ ਗਵਾ ਕੇ ਸੰਸਾਰ ਤੋਂ ਚਲਾ ਜਾਇਆ ਕਰਦਾ ਹੈ। ਮਹਾਰਾਜ ਜੀ ਕਹਿੰਦੇ ਹਨ ਕਿ ਗਿਆਨੀ ਉਹ ਹੈ ਜਿਸ ਦੀ ਲਿਵ ਪ੍ਰਭੂ ਦੇ ਨਾਮ ਨਾਲ ਲੱਗ ਗਈ। ਫੁਰਮਾਨ ਆਉਂਦਾ ਹੈ -

ਸੋ ਗਿਆਨੀ ਜਿਨਿ ਸਬਦਿ ਲਿਵ ਲਾਈ॥

ਮਨਮੁਖ ਹਉਮੈ ਪਤਿ ਗਵਾਈ॥

ਪੰਨਾ - 831

ਇਸ ਤਰ੍ਹਾਂ ਗੁਰੂ ਮਹਾਰਾਜ ਦੀ ਬਾਣੀ ਅਗਾਧ ਬੋਧ ਹੈ, ਸੋ ਗਿਆਨ ਦੀ ਅਵਸਥਾ ਨਾਮ ਦੀ ਪ੍ਰਾਪਤੀ ਤੋਂ ਹੁੰਦੀ ਹੈ। ਇਹ ਜੋ ਉਪਰ ਅਵਸਥਾ ਭੇਦ ਦੀ ਗੱਲ ਕੀਤੀ ਹੈ ਉਹ ਇਸ ਤਰ੍ਹਾਂ ਸਪਸ਼ਟ ਹੁੰਦੀ ਹੈ ਕਿ ਜਿਸ ਦੇ ਅੰਦਰ ਹਉਮੈ ਤੱਤ ਨੇ ਦੀਵਾਰ ਬਣਾਈ ਹੋਈ ਹੈ ਉਹ ਵਾਹਿਗੁਰੂ ਤੋਂ ਟੁੱਟ ਕੇ ਅਨੇਕਤਾ ਦੇ ਪਸਾਰੇ ਵਿਚ ਵਿਕਲੋਤਰਾ ਹੋਣ ਕਰਕੇ ਆਪਣੀ ਹੋਂਦ ਨੂੰ ਪ੍ਰਤੀਤ ਕਰ ਰਿਹਾ ਹੈ ਅਤੇ ਦੁੱਖ-ਸੁੱਖ, ਖੁਸ਼ੀ-ਗਮੀ, ਗਰੀਬੀ-ਅਮੀਰੀ ਦੇ ਭਾਵਾਂ ਵਿਚ ਜੀਵਨ ਬਤੀਤ ਕਰਦਾ ਹੈ ਜੋ ਵੀ ਉਹ ਕਰਮ ਕਰ ਰਿਹਾ ਹੈ ਚਾਹੇ ਚੰਗਾ ਹੋਵੇ, ਚਾਹੇ ਮੰਦਾ ਹੋਵੇ ਉਹ ਉਸਨੂੰ ਜ਼ਰੂਰ ਫਲ ਦਿੰਦਾ ਹੈ। ਇਸ ਹਉਮੈ ਦੀ ਵਲਗਣ ਵਿਚ ਆਇਆ ਹੋਇਆ ਜੋ ਨਿੱਕਾ ਆਪਾ ਹੈ ਉਹ ਜੀਵ ਕਹਾਉਂਦਾ ਹੈ, ਹਉਮੈ ਵੀ ਵਾਹਿਗੁਰੂ ਦੀ ਹੀ ਪੈਦਾ ਕੀਤੀ ਹੋਈ ਹੈ, ਜਿਸ ਰਾਹੀਂ ਅਨੇਕਤਾ ਦੀ ਖੋਲ੍ਹ ਚਲ ਰਹੀ ਹੈ -

ਜਿਨਿ ਰਚਿ ਰਚਿਆ ਪੁਰਖਿ ਬਿਧਤੈ ਨਾਲੇ ਹਉਮੈ ਪਾਈ॥

ਜਨਮ ਮਰਣ ਉਸ ਹੀ ਕਉ ਹੈ ਰੇ ਓਹਾ ਆਵੈ ਜਾਈ॥

ਪੰਨਾ - 999

ਪਰ ਜਿਨ੍ਹਾਂ ਨੇ ਸਤਿ ਨੂੰ ਪਛਾਣ ਲਿਆ ਹੈ ਅਤੇ ਅੰਦਰ

ਬਾਹਰ ਇਕੋ ਤਕ ਲਿਆ ਹੈ, ਆਤਮ ਵਿਸ਼ਾਇਣੀ ਬੁੱਧੀ  
ਪ੍ਰਾਪਤ ਹੋ ਗਈ ਹੈ ਉਸ ਦਾ ਜੀਵ ਭਾਵ ਟੁੱਟ ਜਾਂਦਾ ਹੈ,  
ਉਹ ਫਿਨਾਹ ਫਿਲਾਹ ਦੀ ਹਾਲਤ ਵਿਚ ਪਹੁੰਚ ਜਾਂਦਾ ਹੈ  
ਅਤੇ ਨਿੱਕੇ ਆਪੇ ਤੋਂ ਮਹਾਨ ਆਪਾ ਆਪਣੇ ਆਪ ਨੂੰ  
ਮਹਿਸੂਸ ਕਰਦਾ ਹੈ। ਸੁਖਾਲੇ ਅੱਖਰਾਂ ਵਿਚ ਇਸ ਤਰ੍ਹਾਂ ਹੈ ਕਿ  
ਇਹ ਨਿੱਕਾ ਜੀਵ ਹਉਮੈ ਭਾਵ ਤੋਂ ਮਰ ਕੇ ਬ੍ਰਹਮ ਭਾਵ ਵਿਚ  
ਜੀਉਂ ਉਠਦਾ ਹੈ ਅਤੇ ਵਾਹਿਗੁਰੂ ਜੀ ਹੀ ਹੋ ਜਾਂਦਾ ਹੈ ਅਤੇ  
ਅਨੇਕਤਾ ਵਿਚ ਇਕ ਹੋ ਕੇ ਸਮਾਅ ਜਾਂਦਾ ਹੈ। ਸਾਰੀ  
ਅਨੇਕਤਾ ਦਾ ਨਿਜ ਆਪਾ ਬਣ ਜਾਂਦਾ ਹੈ ਜਿਸ ਦਾ  
ਗੁਰਬਾਣੀ ਵਿਚ ਫੁਰਮਾਨ ਹੈ -

ਕਬੀਰ ਜਾ ਕਉ ਥੋਜਤੇ ਪਾਇਓ ਸੋਈ ਠਉਰੁ॥  
ਸੋਈ ਫਿਰਿ ਕੈ ਤੂ ਭਇਆ ਜਾ ਕਉ ਕਹਤਾ ਅਉਰੁ॥

ਪੰਨਾ - 1369

ਉਹ ਮਹਾਨਤਾ ਵਿਚ ਲੀਨ ਹੋ ਕੇ ਮਹਾਨ ਬਣ ਜਾਂਦਾ ਹੈ।  
ਆਤਮ ਮੰਡਲ ਤੋਂ ਅਨੁਭਵ ਕੀਤਾ ਹੋਇਆ ਜੋ ਯਥਾਰਥ  
ਸਿਧਾਂਤ ਹੈ ਉਹ ਇਹ ਹੈ ਕਿ ਵਾਹਿਗੁਰੂ ਜੀ ਆਪ ਹੀ ਅਨੇਕਾਂ  
ਰੂਪਾਂ ਵਿਚ ਖੇਲ੍ਹ ਰਹੇ ਹਨ। ਹੋਰ ਕਿਸੇ ਵੀ ਚੀਜ਼ ਦੀ ਹੋਦ  
ਇਥੇ ਨਹੀਂ ਹੈ। ਹਉਮੈ, ਜੀਵ, ਪੁੰਨੀ-ਪਾਪੀ, ਦੁਖੀ-ਸੁਖੀ,  
ਆਪੀਰ-ਗਰੀਬ ਦੁਆਧ ਕਰਕੇ ਪ੍ਰਤੀਤ ਦੇ ਰਹੇ ਹਨ ਪਰ ਸਤਿ  
ਅਵਸਥਾ ਇਹ ਹੈ ਕਿ ਪ੍ਰਭੂ ਆਪ ਹੀ ਅਜਿਹਾ ਰੂਪ ਧਾਰ ਕੇ  
ਇਕ ਖੇਲ੍ਹ ਦੇ ਵਿਚ ਦਿਸ਼ਟਾ ਹੋ ਕੇ ਵਰਤ ਰਿਹਾ ਹੈ ਜਿਵੇਂ  
ਕਿ ਫੁਰਮਾਨ ਆਉਂਦਾ ਹੈ -

ਕਹੁੰ ਗੀਤ ਕੇ ਗਵਯਾ ਕਹੁੰ ਬੇਨ ਕੇ ਬਜਯਾ  
ਕਹੁੰ ਨਿੱਤ ਕੇ ਨਚਈਆ ਕਹੁੰ ਨਰ ਕੋ ਅਕਾਰ ਹੋ॥  
ਕਹੁੰ ਬੇਦ ਬਾਨੀ ਕਹੁੰ ਕੋਕ ਕੀ ਕਹਾਨੀ  
ਕਹੁੰ ਰਾਜਾ ਕਹੁੰ ਰਾਨੀ ਕਹੁੰ ਨਰ ਕੇ ਪ੍ਰਕਾਰ ਹੋ॥  
ਕਹੁੰ ਬੇਨ ਕੇ ਬਜਯਾ ਕਹੁੰ ਧੇਨ ਕੇ ਚਰਯਾ  
ਕਹੁੰ ਲਾਖਨ ਲਵਯਾ ਕਹੁੰ ਸੰਦਰ ਕੁਮਾਰ ਹੋ॥  
ਸੁਧਤਾ ਕੀ ਸਾਨ ਹੋ ਕਿ ਸੰਤਨ ਕੇ ਪ੍ਰਾਨ ਹੋ  
ਕਿ ਦਾਤਾ ਮਹਾਦਾਨ ਹੋ ਕਿ ਨਿਵੇਖੀ ਨਿਰੰਕਾਰ ਹੋ॥

ਅਕਾਲ ਉਸਤਤਿ

ਬਾਣੀ ਵਿਚ ਐਸਾ ਫੁਰਮਾਨ ਆਉਂਦਾ ਹੈ -

ਏਕ ਅਨੇਕ ਬਿਆਪਕ ਪੂਰਕ ਜਤ ਦੇਖਉ ਤਤ ਸੋਈ॥  
ਮਾਇਆ ਚਿੜ੍ਹ ਬਚਿੜ੍ਹ ਬਿਮੋਹਿਤ ਬਿਰਲਾ ਬੁੜ੍ਹੀ ਕੋਈ॥  
ਸਭ ਗੋਬਿੰਦੁ ਹੈ ਸਭ ਗੋਬਿੰਦੁ ਹੈ॥ ਗੋਬਿੰਦ ਬਿਨੁ ਨਹੀਂ ਕੋਈ॥  
ਸੁਭ ਏਕੁ ਮਣਿ ਸਤ ਸਹਸ ਜੈਸੇ ਓਤਿ ਪੌਤਿ ਪ੍ਰਭੂ ਸੋਈ॥  
ਜਲ ਤਰੰਗ ਅਰੁ ਫੇਨ ਬੁਦਬੁਦਾ ਜਲ ਤੇ ਭਿੰਨ ਨ ਹੋਈ॥  
ਇਹੁ ਪਰਪੰਚ ਪਾਰਬ੍ਰਹਮ ਕੀ ਲੀਲਾ ਬਿਚਰਤ ਆਨ ਨ ਹੋਈ॥  
ਮਿਥਿਆ ਭਰਮੁ ਅਰੁ ਸੁਪਨ ਮਨੋਰਥ ਸਤਿ ਪਦਾਰਥ ਜਾਨਿਆ॥  
ਸੁਕ੍ਰਿਤ ਮਨਸਾ ਗੁਰ ਉਪਦੇਸੀ ਜਾਗਤ ਹੀ ਮਨੁ ਮਾਨਿਆ॥  
ਕਹਤ ਨਾਮਦੇਉ ਹਰਿ ਕੀ ਰਚਨਾ ਦੇਖਹੁ ਰਿਦੈ ਬੀਚਾਰੀ॥  
ਘਟ ਘਟ ਅੰਤਰਿ ਸਰਬ ਨਿਰੰਤਰਿ ਕੇਵਲ ਏਕ ਮੁਰਾਰੀ॥

ਪੰਨਾ - 485

ਇਸ ਤਰ੍ਹਾਂ ਵੀ ਫੁਰਮਾਨ ਆਉਂਦਾ ਹੈ ਕਿ -

ਜਲ ਬਲ ਮਹੀਅਲਿ ਪੂਰਿਆ ਸੁਆਮੀ ਸਿਰਜਨਹਾਰੁ॥

ਅਨਿਕ ਭਾਂਤਿ ਹੋਇ ਪਸਰਿਆ ਨਾਨਕ ਏਕੰਕਾਰੁ॥

ਪੰਨਾ - 296

ਗੁਰੂ ਦਸ਼ਮੇਸ਼ ਪਿਤਾ ਜੀ ਇਸੇ ਅਨੇਕਤਾ ਵਿਚ ਏਕਤਾ  
ਦਰਸਾਉਂਦੇ ਹੋਏ ਫੁਰਮਾਨ ਕਰਦੇ ਹਨ -

ਕਹੁੰ ਫੁਲ ਹੈ ਕੈ ਭਲੇ ਰਾਜ ਫੁਲੇ॥  
ਕਹੁੰ ਭਵਰ ਹੈ ਕੈ ਭਲੀ ਭਾਂਤਿ ਭੁਲੇ॥  
ਕਹੁੰ ਪਵਨ ਹੈ ਕੈ ਬਹੇ ਬੇਗਿ ਐਸੇ॥  
ਕਰੇ ਮੋ ਨ ਆਵੈ ਕਬੋਂ ਤਾਹਿ ਕੈਸੇ॥  
ਕਹੁੰ ਨਾਦ ਹੈ ਕੈ ਭਲੀ ਭਾਂਤਿ ਬਾਜੇ॥  
ਕਹੁੰ ਪਾਰਧੀ ਹੈ ਧਰੇ ਬਨ ਰਾਜੇ॥  
ਕਹੁੰ ਮ੍ਰਿਗ ਹੈ ਕੈ ਭਲੀ ਭਾਂਤਿ ਮੋਹੇ॥

ਬਚਿੜ੍ਹ ਨਾਟਕ

ਸੋ ਸਤਿ ਦੇ ਮੰਡਲ ਵਿਚੋਂ ਇਹ ਬਰਨ ਪ੍ਰਗਟ ਹਨ ਕਿ  
ਇਥੇ ਵਾਹਿਗੁਰੂ ਤੋਂ ਬਗੈਰ ਹੋਰ ਹੈ ਹੀ ਨਹੀਂ ਅਤੇ ਇਸੇ ਦਿਸ਼ਾ  
ਵਲ ਇਸ਼ਾਰਾ ਕਰਦੇ ਹੋਏ ਗੁਰੂ ਮਹਾਰਾਜ ਜੀ ਫੁਰਮਾਨ ਕਰਦੇ  
ਹਨ -

ਬ੍ਰਹਮੁ ਦੌਸੈ ਬ੍ਰਹਮੁ ਸੁਣੀਐ ਏਕੁ ਏਕੁ ਵਖਾਣੀਐ॥  
ਆਤਮ ਪਸਾਰਾ ਕਰਣਹਾਰਾ ਪ੍ਰਭ ਬਿਨਾ ਨਹੀਂ ਜਾਣੀਐ॥

ਪੰਨਾ - 846

ਸੋ ਇਸ ਸਤਿ ਨੂੰ ਭੁੱਲ ਕੇ, ਗੁਰੂ ਮਹਾਰਾਜ ਜੀ ਫੁਰਮਾਨ  
ਕਰਦੇ ਹਨ ਕਿ ਪਿਆਰਿਓ, ਜੇ ਇਸ ਮਹਾਨ ਸਤਿ ਅਵਸਥਾ  
ਤੋਂ ਵਿਪਰੀਤ ਹੋ ਕੇ ਜੀਵ ਬਿਰਤੀ ਪਾਰਨ ਕਰ ਲਈ ਤਾਂ  
ਮਹਾਨ ਅੰਨੰਦ ਤੋਂ ਵਾਂਝੇ ਹੋ ਗਏ ਇਸ ਸਮੁਚਤਾ ਦੇ ਅਨੁਭਵ  
ਨੂੰ ਨਾਮ ਦੀ ਪਾਪਤੀ ਕਿਹਾ ਜਾਂਦਾ ਹੈ। ਨਾਮ ਸਾਰੇ  
ਪਰੀਪੁਰਨ ਹੈ ਵਾਹਿਗੁਰੂ ਜੀ ਅਤੇ ਨਾਮ ਵਿਚ ਕੋਈ ਫਰਕ  
ਨਹੀਂ ਹੈ -

ਨਾਵੈ ਅੰਦਰਿ ਹਉ ਵਸਾਂ ਨਾਉ ਵਸੈ ਮਨਿ ਆਇ॥

ਪੰਨਾ - 55

ਪਰ ਇਸ ਗੱਲ ਨੂੰ ਗੁਰੂ ਦੀ ਮਿਹਰ ਤੋਂ ਬਿਨਾਂ ਨਹੀਂ  
ਬੁਝਿਆ ਜਾਂਦਾ। ਜਦੋਂ ਗੁਰੂ ਕ੍ਰਿਪਾ ਕਰਕੇ ਗੁਰਮੰਦ੍ਹ ਦੇ ਕੇ ਹਉਮੈ  
ਦੇ ਜਾਲ ਨੂੰ ਕੱਟ ਦਿੰਦਾ ਹੈ, ਛਿਨ ਭਿੰਨ ਕਰ ਦਿੰਦਾ ਹੈ,  
ਨਾਮ ਨਿਸ਼ਾਨ ਮਿਟਾ ਦਿੰਦਾ ਹੈ, ਉਸ ਵੇਲੇ ਉਸ ਨਾਮ ਦੀ  
ਘਾਲ ਕਮਾਈ ਕਰਨ ਨਾਲ ਹਉਮੈ ਦਾ ਗੁਬਾਰ ਪੂਰੇ ਤੌਰ ਤੇ  
ਮਿਟ ਜਾਂਦਾ ਹੈ।

ਬਾਝੁ ਗੁਰੂ ਗੁਬਾਰੁ ਹੈ ਬਿਨੁ ਸਬਦੈ ਬੂਝ ਨ ਪਾਇ॥

ਪੰਨਾ - 55

ਜਦੋਂ ਸ਼ਬਦ ਦੀ ਕਮਾਈ ਕਰਕੇ ਸ਼ਬਦ ਦੀ ਮਤ ਧਾਰਨ  
ਕਰਦਾ ਹੈ ਤਾਂ ਵਾਹਿਗੁਰੂ ਜੀ ਨਾਲ ਅਖੰਡ ਲਿਵ ਲਗ ਜਾਂਦੀ  
ਹੈ ਜਿਸ ਥਾਂ ਕਾਲ ਪ੍ਰਵੇਸ਼ ਨਹੀਂ ਕਰ ਸਕਦਾ ਯਾਨਿ ਕਿ ਇਸ  
ਅਵਸਥਾ ਵਿਚ ਸਮੇਂ ਦੀ ਅਣਹੋਂਦ ਹੈ, ਇਹ ਅਕਾਲ  
ਅਵਸਥਾ ਹੈ, ਕਿਉਂਕਿ ਹਉਮੈ ਭਾਵ ਦੂਰ ਹੋ ਕੇ ਜੋਤੀ ਵਿਚ  
ਜੋਤ ਸਮਾਅ ਰਾਈ, ਛੋਟਾ ਨਿਜ ਆਪਾ ਪਰਮ ਆਪੇ ਵਿਚ  
ਸਮਾਅ ਗਿਆ ਫੇਰ ਇਹ -

ਬਾਝੁ ਗੁਰੂ ਗੁਬਾਰੁ ਹੈ ਬਿਨੁ ਸਬਦੈ ਬੂਝ ਨ ਪਾਇ॥

ਗੁਰਮੰਤੀ ਪਰਗਾਸੁ ਹੋਇ ਸਚਿ ਰਹੈ ਲਿਵ ਲਾਇ॥

**ਤਿਥੇ ਕਾਲੁ ਨ ਸੰਚਰੈ ਜੋਤੀ ਜੋਤਿ ਸਮਾਇ॥**

ਪੰਨਾ - 55

ਸੋ ਇਕ ਪਾਸੇ ਤਾਂ ਇਹ ਪਰਮ ਉਤਮ ਅਵਸਥਾ ਹੈ, ਦੂਜੇ ਪਾਸੇ ਗੁਰੂ ਮਹਾਰਾਜ ਜੀ ਪ੍ਰਕਿਤਕ ਅਤਿ ਉਤਮ ਅਵਸਥਾ ਦੀ ਪ੍ਰਾਪਤੀ ਬਾਰੇ ਦਸਦੇ ਹਨ ਕਿ ਮੌਤੀਆਂ ਦੇ ਮੰਦਰ ਪ੍ਰਾਪਤ ਹੋ ਜਾਣ, ਕਸਤੂਰੀ ਤੇ ਚੰਦਨ ਦੀਆਂ ਲੇਪਾਂ ਹੋਈਆਂ ਹੋਣ, ਜਿਸ ਥਾਂ ਤੇ ਤੂੰ ਰਹਿੰਦਾ ਹੋਵੇਂ ਉਥੇ ਪਾਰਕਾਂ ਵਿਚ ਹੀਰੇ ਤੇ ਮੌਤੀ ਲੱਗੇ ਹੋਏ ਝਿਲਮਿਲ-ਝਿਲਮਿਲ ਕਰਦੇ ਹੋਣ ਤੇ ਸਭ ਨੂੰ ਮੌਹਦੇ ਹੋਣ। ਉਸ ਸਮੇਂ ਬਹੁਤ ਚਮਕਦੇ ਚਿਹਰਿਆਂ ਵਾਲੀਆਂ ਇਸਤ੍ਰੀਆਂ ਜਿਨ੍ਹਾਂ ਦੇ ਚਿਹਰੇ ਮਣੀਆਂ ਦੀ ਰੋਸ਼ਨੀ ਦੇ ਕਾਰਨ ਜਗਮਗ-ਜਗਮਗ ਕਰਦੇ ਹੋਣ। ਉਨ੍ਹਾਂ ਦੇ ਧਿਆਰ ਦਾ ਅਨੰਦ ਮਾਣਦਾ ਹੋਵੇ, ਇਸੇ ਐਸ਼ਵਰਜ ਵਿਚ ਰਿਧੀਆਂ ਸਿੱਧੀਆਂ ਵੀ ਪ੍ਰਾਪਤ ਹੋਈਆਂ ਹੋਣ ਅਤੇ ਬਹੁਤ ਕੌਤਕ ਕਰ ਸਕਦਾ ਹੋਵੇ। ਲੱਕ ਉਸ ਦਾ ਬਹੁਤ ਸਤਿਕਾਰ ਤੇ ਮਾਣ ਕਰਦੇ ਹੋਣ ਅਤੇ ਇਸੇ ਵਿਅਕਤੀ ਨੂੰ ਅਤਿ ਉਚੀ ਅਵਸਥਾ ਪ੍ਰਾਪਤ ਹੋ ਜਾਵੇ, ਸੰਸਾਰ ਦਾ ਬਾਦਸ਼ਾਹ ਕਹਾਉਂਦਾ ਹੋਵੇ, ਉਸ ਦੇ ਹੁਕਮ ਵਿਚ ਸਾਰਾ ਸੰਸਾਰ ਚਲਦਾ ਹੋਵੇ ਅਤੇ ਮਨ ਇਛੇ ਭੋਗ ਉਸ ਨੂੰ ਪ੍ਰਾਪਤ ਹੋਣ ਪਰ ਮਹਾਰਾਜ ਜੀ ਫੁਰਮਾਨ ਕਰਦੇ ਹਨ ਕਿ ਜੇ ਵਾਹਿਗੁਰੂ ਜੀ ਦੀ ਹੋਂਦ ਤੋਂ ਉਹ ਭੁੱਲਿਆ ਹੋਇਆ ਹੈ ਤਾਂ ਉਸ ਦੀ ਅਵਸਥਾ ਨੂੰ ਉਸ ਦੇ ਛੋਟੇ ਅਨੰਦ ਨੂੰ ਨਾਪਦਿਆਂ ਹੋਇਆਂ ਬੁਹਮ ਅਨੰਦ ਦੇ ਮੁਕਾਬਲੇ ਮਹਾਰਾਜ ਜੀ ਨੇ ਵਿਸ਼ਟਾ ਦੇ ਕੀਝੇ ਦੇ ਮਹਾਨ ਦੁਖ ਦੇ ਬਾਬੁਰ ਤੁਲਨਾ ਦਿਤੀ ਹੈ। ਇਸੇ ਲਈ ਆਪ ਨੇ ਫੁਰਮਾਨ ਕੀਤਾ ਹੈ ਕਿ -

**ਸੰਦਰ ਸੇਜ ਅਨੇਕ ਸੁਖ ਰਸ ਭੋਗਣ ਪੂਰੇ॥  
ਗਿਰ ਸੋਇਨ ਚੰਦਨ ਸੁਗੰਧ ਲਾਇ ਮੌਤੀ ਹੀਰੇ॥  
ਮਨ ਇਛੇ ਸੁਖ ਮਾਣਦਾ ਕਿਛੁ ਨਾਹਿ ਵਿਸੂਰੇ॥  
ਸੋ ਪੜ੍ਹ ਚਿਤਿ ਨ ਆਵਈ ਵਿਸਟਾ ਕੇ ਕੀਰੇ॥  
ਬਿਨੁ ਹਰਿ ਨਾਮ ਨ ਸਾਂਤ ਹੋਇ ਕਿਤੁ ਬਿਧਿ ਮਨ ਧੀਰੇ॥**

ਪੰਨਾ - 707

ਕਿਉਂਕਿ ਪੂਰੂ ਦੇ ਹਿਰਦੇ ਵਿਚ ਨਿਵਾਸ ਤੋਂ ਬਿਨਾਂ ਅਤੇ ਤੜ੍ਹ ਗਿਆਨ ਦੇ ਅਨੁਭਵ ਤੋਂ ਬਿਨਾਂ ਇਸ ਦਾ ਹਿਰਦਾ ਕਮਲ ਜਲ ਜਾਇਆ ਕਰਦਾ ਹੈ ਅਤੇ ਸਾਰੇ ਸੁਖਾਂ ਦਾ ਖਾਤਮਾ ਹੋ ਜਾਇਆ ਕਰਦਾ ਹੈ -

**ਹਰ ਬਿਨੁ ਜੀਉ ਜਲਿ ਬਲਿ ਜਾਉ॥  
ਮੈ ਆਪਣਾ ਗੁਰੂ ਪੂਛਿ ਦੇਖਿਆ ਅਵਭਰੁ ਨਾਹੀ ਬਾਉ॥**

ਪੰਨਾ - 14

ਇਕ ਵਾਗੀ ਫੇਰ ਓਹੀ ਧਾਰਨਾ ਧਿਆਨ ਨਾਲ ਪੜ੍ਹ ਲਈ -

**ਧਾਰਨਾ - ਕਿਤੇ ਭੁੱਲ ਨਾ ਜਾਈਂ ਓ ਮਨਾਂ ਨਾਮ ਨੂੰ,  
ਮੌਤੀਆਂ ਦੇ ਮੰਦਰ ਵੇਖ ਕੇ - 2, 2.  
ਮੇਰੇ ਧਿਆਰੇ, ਮੌਤੀਆਂ ਦੇ ਮੰਦਰ ਵੇਖ ਕੇ-2, 2.  
ਕਿਤੇ ਭੁੱਲ ਨਾ ਜਾਈਂ ਓ ਮਨਾਂ ਨਾਮ ਨੂੰ...2**

ਭੁੱਲ ਕੇ ਇਹ ਪਹਿਲਾਂ ਤਾਂ ਜੀਵ ਬਣਦਾ ਹੈ ਫੇਰ ਆਪਣੇ ਆਪ ਨੂੰ ਸਾਢੇ ਤਿੰਨ ਹੱਥ ਦੀ ਪੰਜਾਂ ਤੱਤਾਂ ਦੀ ਬਣੀ ਹੋਈ ਦੇਰ ਮੰਨਦਾ ਹੈ। ਸੋ ਇਹ ਜੀਵ ਭਾਵ ਇਕ ਪੜਦਾ ਹੈ, ਪਹਿਲਾ ਪੜਦਾ ਮਾਇਆ ਦਾ ਦਸਿਆ ਸੀ ਅਗਿਆਨ ਦਾ ਦਸਿਆ ਸੀ।

ਇਸ ਨੂੰ ਲਾਹੁਣ ਵਾਸਤੇ ਮਨ ਨੂੰ ਵਣਜਾਰਾ ਬਣਾਉਣਾ ਪੈਂਦਾ ਹੈ। ਇਹ ਤਨ ਜਿਹੜਾ ਹੈ, ਇਹ ਹੱਟੀ ਹੈ। ਇਸ ਤਨ ਨੂੰ ਐਉਂ ਸਮਝ ਲਈ ਕਿ ਇਹ shop-cum-flat ਹੈ। ਇਸ ਸਰੀਰ ਰੂਪੀ ਦੁਕਾਨ ਦੇ ਵਿਚ ਸਭ ਤੋਂ ਕੀਮਤੀ ਚੀਜ਼ ਜਿਸ ਦਾ ਕੋਈ ਵੀ ਮੁੱਲ ਨਹੀਂ ਪਾ ਸਕਦਾ ਅਤੇ ਉਹ ਛੁਪਾ ਕੇ ਰੱਖੀ ਹੋਈ ਹੈ ਜਿਸ ਦੀ ਸੰਭਾਲ ਲਈ ਬਜਰ ਕਪਾਟ ਜੜੇ ਹੋਏ ਹਨ ਅਤੇ ਜਿਸ ਥਾਂ ਤੇ ਹਰ ਇਕ ਦੀ ਪਹੁੰਚ ਨਹੀਂ ਹੋ ਸਕਦੀ, ਉਥੇ ਇਹ ਅਤਿ ਕੀਮਤੀ ਵਸਤੂ ਰੱਖੀ ਹੋਈ ਹੈ ਜਿਸ ਨੂੰ 'ਨਾਮ' ਕਹਿੰਦੇ ਹਨ ਜਿਵੇਂ ਕਿ ਫੁਰਮਾਨ ਹੈ -

**ਨਉ ਨਿਧਿ ਅੰਮ੍ਰਿਤ ਪੜ ਕਾ ਨਾਮੁ॥**

**ਦੇਹੀ ਮਹਿ ਇਸ ਕਾ ਬਿਸ਼੍ਵਾਮੁ॥**

**ਸੰਨ ਸਮਾਇ ਅਨਹਤ ਤਹ ਨਾਦੁ॥**

**ਕਹਨੁ ਨ ਜਾਈ ਅਚਰਜ ਬਿਸਮਾਦੁ॥**

ਪੰਨਾ - 293

ਸੰਸਾਰ ਵਿਚ ਨੌ ਖਜਾਨੇ, ਨੌ ਨਿੱਧੀਆਂ ਹਨ ਜਿਨ੍ਹਾਂ ਦੇ ਕਰਮਵਾਰ ਨਾਮ ਇਸ ਤਰ੍ਹਾਂ ਹਨ - ਪਦਮ, ਮਹਾਪਦਮ, ਸ਼ੰਖ, ਮਕਰ, ਕੱਛਪ, ਮੁਕੂੰਦ, ਕੁੰਦ, ਨੀਲ ਅਤੇ ਵਚ।

**ਪੜ ਕੈ ਸਿਮਰਨਿ ਰਿਧਿ ਸਿਧਿ ਨਉ ਨਿਧਿ॥**

ਪੰਨਾ - 262

ਇਨ੍ਹਾਂ ਨਿੱਧੀਆਂ ਦੇ ਵੱਖ-ਵੱਖ ਗੁਣ ਦੱਸੇ ਹਨ ਜਿਵੇਂ ਪਦਮਨਿਧਿ ਸਾਤਵਿਕ ਹੈ, ਇਸ ਤੋਂ ਪੁੱਤ ਪੋਤੇ ਵਧਦੇ ਹਨ, ਸੋਨਾ ਚਾਂਦੀ ਆਦਿ ਧਾਤਾਂ ਸਭ ਪ੍ਰਾਪਤ ਹੁੰਦੀਆਂ ਹਨ। ਮੁਕੰਦ ਨਿਧਿ ਰਜੇ ਗੁਣ ਪ੍ਰਧਾਨ ਹੈ, ਇਸ ਤੋਂ ਸੰਗੀਤ ਵਿਦਿਆ ਦੀ ਪ੍ਰਾਪਤੀ ਹੁੰਦੀ ਹੈ। ਕਵੀ ਗਵੱਖੇ ਹਰ ਵੇਲੇ ਹਾਜ਼ਰ ਰਹਿੰਦੇ ਹਨ। ਮਕਰ ਨਿਧਿ ਤਮੇ ਗੁਣੀ ਹੈ, ਇਸ ਤੋਂ ਸਸਤਰ ਵਿਦਿਆ ਦੀ ਪ੍ਰਾਪਤੀ ਹੁੰਦੀ ਹੈ, ਸਭ ਤੇ ਹਕੂਮਤ ਕਰਦਾ ਹੈ। ਇਸੇ ਤਰ੍ਹਾਂ ਸਾਰੀਆਂ ਨਿਧੀਆਂ ਦਾ ਵਰਣਨ ਹੈ। ਇਹ ਸਾਰੀਆਂ ਅੰਮ੍ਰਿਤ ਨਾਮ ਦੇ ਅਧੀਨ ਹਨ, ਉਹ ਨਾਮ ਜੋ ਅਨੁੱਲ ਹੈ ਇਸ ਦੇਹੀ ਦੇ ਵਿਚ ਵਸਦਾ ਹੈ। ਇਸ ਦੇ ਅਧੀਨ ਰਿੱਧੀਆਂ ਸਿੱਧੀਆਂ ਦੇ ਭੰਡਾਰੇ ਇਸ ਦੇਹੀ ਵਿਚ ਭਰੇ ਪਏ ਹਨ, ਮਨ ਵਣਜਾਰਾ ਹੈ ਅਤੇ ਵਚਿੱਤਰ ਵਸਤੂਆਂ ਦੇ ਭੰਡਾਰੇ ਸਰੀਰ ਦੇ ਬਜਾਰ ਵਿਚ ਭਰੇ ਪਏ ਹਨ ਜਿਵੇਂ ਕਿ ਫੁਰਮਾਨ ਹੈ -

**ਅੰਦਰਿ ਕੌਂ ਛਜੇ ਹਟਨਾਲੇ॥ ਆਪੇ ਲੇਵੈ ਵਸਤੂ ਸਮਾਲੇ॥**

**ਬਜਰ ਕਪਾਟ ਜੜੇ ਜੜਿ ਜਾਣੈ ਗੁਰ ਸਭਦੀ ਬੋਲਾਇਦਾ॥**

ਪੰਨਾ - 1033

ਇਸ ਵਣਜ ਨੂੰ ਓਹੀ ਵਧਾਰੀ ਵਣਜ ਸਕਦਾ ਹੈ ਜਿਸ ਨੇ ਆਪਣਾ ਮਨ ਗੁਰੂ ਨੂੰ ਅਰਪ ਦਿਤਾ ਹੈ ਅਤੇ ਗੁਰੂ ਨੇ ਕ੍ਰਿਪਾ ਕਰਕੇ ਬਜਰ ਕਪਾਟ ਗੁਰ ਸ਼ਬਦ ਨਾਲ ਇਸ ਦੇ ਵਾਸਤੇ ਖੋਲ੍ਹ ਦਿਤੇ ਹਨ। ਪਿਆਰੀ ਸਾਧ ਸੰਗਤ ਜੀ! ਤੁਸੀਂ ਸੰਗਤ ਵਿਚ ਆਉਂਦੇ ਹੋ ਇਹ ਤੁਹਾਡੇ ਵਣਜਣ ਵਾਲਾ ਬਜਾਰ ਹੈ, ਤੁਸੀਂ ਪ੍ਰਤੱਖ ਰੂਪ ਵਿਚ ਇਨ੍ਹਾਂ ਵਸਤੂਆਂ ਨੂੰ ਵਣਜਣ ਲਈ ਬਜਾਰ ਵਿਚ ਆਏ ਹੋ, ਸਤਿਸੰਗ ਨੂੰ ਰੂਹਾਨੀਅਤ ਦਾ ਬਜਾਰ ਕਹਿੰਦੇ ਹਨ। ਖਰੀਦਦਾਰ ਇਹਦੇ ਵਿਚ ਮਨ ਹੈ। ਸੰਗਤ ਵਿਚ ਆ ਕੇ ਜੇ ਤਾਂ ਮਨ ਖਰੀਦਦਾ ਹੈ ਤਾਂ ਤਾਂ ਇਹ ਸਹੀ ਕੰਮ ਕਰ ਰਿਹਾ ਹੈ। ਜੇ ਨਹੀਂ ਖਰੀਦਦਾ ਤਾਂ ਇਹ window shopping ਕਰ ਰਿਹਾ ਹੈ। ਗੁਰੂ ਮਹਾਰਾਜ ਜੀ ਫੁਰਮਾਨ ਕਰਦੇ ਹਨ ਕਿ -

**ਇਹੁ ਤਨੁ ਹਾਟੁ ਸਰਾਫ ਕੋ ਭਾਈ ਵਖਰੁ ਨਾਮੁ ਅਪਾਰੁ॥**

ਇਹ ਵਖਰੁ ਵਾਪਰੀ ਸੋ ਦ੍ਰਿੜੈ ਭਾਈ ਗੁਰ ਸਬਦਿ ਕਰੇ ਵੀਚਾਰੁ॥  
ਪੰਨਾ - 636

ਇਸ ਅਮੇਲਕ ਨਾਮ ਤੋਂ ਅਗਿਆਤ ਰਹਿ ਕੇ ਜੀਵ ਸੰਸਾਰਕ ਭੋਗਾਂ ਵਿਚ ਲਿਪਤ ਹੋ ਰਿਹਾ ਹੈ ਅਤੇ ਰਿੱਧੀਆਂ ਸਿੱਧੀਆਂ, ਰਾਜਸੀ ਸ਼ਕਤੀਆਂ, ਭੋਗਾਂ ਦੀ ਦੁਨੀਆਂ, ਜਾਇਦਾਦਾਂ ਵਿਚ ਆਪਣੇ ਅਸਲੀ ਆਤਮ ਸਰੂਪ ਨੂੰ ਭੁੱਲਿਆ ਹੋਇਆ ਅਰਥਾਂ ਖਰਬਾਂ ਸਾਲਾਂ ਤੋਂ ਹਉਮੈ ਦੀ ਵਲਗਣ ਵਿਚ ਕੈਦ ਪਰਮ ਆਤਮਾ ਤੋਂ ਜੀਵ ਆਤਮਾ ਬਣ ਕੇ ਗੇੜੇ ਖਾ ਰਿਹਾ ਹੈ। ਇਹ ਮਾਇਆ ਬਹੁਤ ਹੀ ਦਿਲ ਮੋਹਣੀ ਲੱਗਣ ਵਾਲੀ, ਆਕਰਸ਼ਤ ਕਰਨ ਵਾਲੀ ਉਪਰੋਂ ਮਹਾਨ ਸੁੰਦਰ, ਅੰਦਰੋਂ ਪੁਰੀ ਜੱਖਣੀ, ਵਡਰੂਪ ਇੰਦਰ ਜਾਲ ਦੇ ਭਰਮ ਪਾ ਕੇ ਮੋਹ ਹੀ ਲੈਂਦੀ ਹੈ। ਜਿਸ ਨੂੰ ਪੂਰੇ ਤੱਤ ਬੇਤੇ ਮਹਾਂਪੁਰਸ਼ ਸਤਿਗੁਰੂ ਦੀ ਨਦਰ ਪ੍ਰਾਪਤ ਨਾ ਹੋਵੇ ਉਸ ਨੂੰ ਇਸ ਦਾ ਮੁਕਾਬਲਾ ਕਰਨਾ ਅਤਿ ਕਠਿਨ ਹੈ, ਉਹ ਥੋੜ੍ਹੀ ਜਿਹੀ ਪ੍ਰਭਤਾ ਆਉਣ ਤੇ ਬਾਰ-ਬਾਰ ਗਿਰਦਾ ਹੈ।

ਅੱਜ ਹੈਰਨ ਹੋਈਦਾ ਹੈ ਕਿ ਸੰਤ ਆਦਰਸ਼ ਪਤਾ ਨਹੀਂ ਕਿਥੇ ਗੰਮ ਹੋ ਗਿਆ। ਸੰਸਾਰ ਵਿਚ ਟੋਲ੍ਹਣ ਤੇ ਵੀ ਕੋਈ ਵਿਰਲਾ ਹੀ ਸੰਤ ਅਵਸਥਾ ਵਿਚ ਦ੍ਰਿੜੁ ਨਜ਼ਰੀ ਆਉਂਦਾ ਹੈ ਜਿਸ ਦੀ ਮਹੱਤਤਾ ਬਾਰੇ ਗੁਰੂ ਗ੍ਰੰਥ ਸਾਹਿਬ ਜੀ ਵਿਚ ਬਹੁਤ ਹੀ ਸਤਿਕਾਰ ਸਹਿਤ ਵਰਣਨ ਕੀਤਾ ਗਿਆ ਹੈ ਪਰ ਹੁਣ ਭੇਖ ਹੀ ਪ੍ਰਧਾਨ ਹੋ ਗਿਆ ਹੈ, ਰੰਗ-ਬੰਗੇ ਭੇਖ ਧਾਰੇ, ਚਿੱਟੇ, ਨੀਲੇ, ਕਾਲੇ, ਹਰੇ, ਬਦਾਮੀ, ਭਗਵੇਂ, ਲੰਮੇ ਚੋਲੇ ਪਾਏ ਜੋ ਵੇਖਣ ਨੂੰ ਬਹੁਤ ਹੀ ਖਿੱਚ ਪਾਉਂਦੇ ਹਨ, ਪਰ ਜਿਨ੍ਹਾਂ ਸਰੀਰਾਂ ਨੂੰ ਇਸ ਭੇਖ ਨੇ ਢਕਿਆ ਹੋਇਆ ਹੈ ਉਹ ਸੰਤ ਪਦਵੀ ਦੇ ਲਖਾਇਕ ਨਹੀਂ ਹਨ। ਉਨ੍ਹਾਂ ਦੇ ਅੰਦਰ ਪ੍ਰਭੂ ਦੀ ਅਖੰਡ ਪ੍ਰੀਤ ਦੀ ਥਾਂ ਮਾਇਆ ਦੀ ਪ੍ਰੀਤ ਪ੍ਰਬਲ ਹੋ ਰਹੀ ਹੈ। ਅੱਜ ਉਹ ਟਿਕ ਕੇ ਨਹੀਂ ਬੈਠ ਰਹੇ, ਥਾਂ ਪਰ ਥਾਂ ਭੱਜੇ ਫਿਰ ਰਹੇ ਹਨ ਅਤੇ ਡਾਲਰਾਂ ਅਤੇ ਪੈਂਡਾਂ ਦੀ ਛਣਕਾਰ ਉਨ੍ਹਾਂ ਨੂੰ ਬਾਰ-ਬਾਰ ਮੋਹਿਤ ਕਰ ਰਹੀ ਹੈ। ਕੌਣ ਸੰਭਾਲ ਕਰੇਗਾ ਉਨ੍ਹਾਂ ਜੀਵਾਂ ਦੀ ਜਿਨ੍ਹਾਂ ਪਾਸ ਨਾ ਹੀ ਭੇਟਾ ਕਰਨ ਲਈ ਪੈਸਾ ਹੈ ਅਤੇ ਜਿਨ੍ਹਾਂ ਨੂੰ ਨਾ ਹੀ ਕੋਈ ਰੂਹਾਨੀ ਸੂਝ ਹੈ, ਉਹ ਪੂਰਨ ਮੁੜ ਅਵਸਥਾ ਵਿਚ ਵਿਚਰ ਰਹੇ ਹਨ। ਉਨ੍ਹਾਂ ਵਿਚ ਕੋਈ ਖਿੱਚ ਨਹੀਂ ਕਿ ਸਤਿਸੰਗ ਕਰਾਏ ਜਾਣ। ਨਾ ਹੀ ਉਨ੍ਹਾਂ ਨੂੰ ਪਤਾ ਹੈ ਕਿ ਪ੍ਰਮੇਸ਼ਰ ਦੇ ਗੀਤ ਗਾਉਣ ਵਾਲਿਆਂ ਅਤੇ ਪ੍ਰਮੇਸ਼ਰ ਦੀ ਕਥਾ ਕਰਨ ਵਾਲਿਆਂ ਦਾ ਆਦਰ ਕਿਵੇਂ ਕੀਤਾ ਜਾਂਦਾ ਹੈ। ਉਹ ਇਸ ਗੱਲ ਤੋਂ ਅਗਿਆਤ ਹਨ ਕਿ ਪ੍ਰਭੂ ਦੀ ਗੱਲ ਸੁਣਾਉਣ ਵਾਲੇ ਲਈ ਗੁਰੂ ਮਹਾਰਾਜ ਦਾ ਕੀ ਫੁਰਮਾਨ ਹੈ -

ਤੈ ਸਾਹਿਬ ਕੀ ਬਾਤ ਜਿ ਆਖੈ ਕਹੁ ਨਾਨਕ ਕਿਆ ਦੀਜੈ॥  
ਸੀਸੁ ਵਚੇ ਕਰਿ ਬੈਸਣੁ ਦੀਜੈ ਵਿਣੁ ਸਿਰ ਸੇਵ ਕਰੀਜੈ॥  
ਪੰਨਾ - 558

ਮੇਰੇ ਹਰਿ ਪ੍ਰੀਤਮ ਕੀ ਕੋਈ ਬਾਤ ਸੁਨਾਵੈ  
ਸੋ ਭਾਈ ਸੋ ਮੇਰਾ ਬੀਰ॥  
ਪੰਨਾ - 862

ਅਜਿਹੇ ਅਣਜਾਣ ਪੇਮੀ ਪ੍ਰਭੂ ਪਿਆਰਿਆਂ ਦਾ ਕੋਈ ਵੀ ਆਦਰ ਨਹੀਂ ਕਰਨਾ ਜਾਣਦੇ। ਜੇ ਹਰ ਗੱਲ ਵਿਚ ਮਾਇਆ ਹੀ ਪ੍ਰਧਾਨ ਹੈ, ਫਿਰ ਅਣਜਾਣ ਲੋਕਾਂ ਦੀ ਸਾਰ ਕੌਣ ਲਵੇਗਾ। ਸੰਤਾਂ ਨੂੰ ਪ੍ਰਭੂ ਨੇ ਅੰਧਕਾਰ ਵਿਚ ਗ੍ਰਸਤ, ਹਨ੍ਤੇਰਿਆਂ ਨਾਲ

ਪਿਆਰ ਕਰਨ ਵਾਲਿਆਂ ਦੇ ਨੇਤਰਾਂ ਵਿਚੋਂ ਗਿਆਨ ਜੋਤੀ ਪ੍ਰਕਾਸ਼ਤ ਕਰਕੇ ਅੰਧਕਾਰ ਵਿਚੋਂ ਕੱਢਣ ਲਈ ਭੇਜਿਆ ਹੁੰਦਾ ਹੈ ਜਿਵੇਂ ਕਿ ਫੁਰਮਾਨ ਹੈ -

ਕਬੀਰ ਸੇਵਾ ਕਉ ਦੁਇ ਭਲੇ ਏਕੁ ਸੰਤੁ ਇਕੁ ਰਾਮੁ॥  
ਪੰਨਾ - 1373

ਗੁਰੂ ਮਹਾਰਾਜ ਜੀ ਕਿੱਡੀ ਵੱਡੀ ਵਡੱਤਣ ਉਸ ਪ੍ਰੇਮੀ ਨੂੰ ਦਿੰਦੇ ਹਨ ਜਿਹੜਾ ਆਪ ਨਾਮ ਜਪਦਾ ਹੈ ਅਤੇ ਸੰਸਾਰ ਨੂੰ ਜਪਾਉਂਦਾ ਹੈ ਜਿਵੇਂ ਕਿ-

ਜਠ ਨਾਨਕੁ ਪੁੜਿ ਮੰਗੈ ਤਿਸੁ ਗੁਰਸਿਖ ਕੀ  
ਜੋ ਆਪਿ ਜਪੈ ਅਵਰਹ ਨਾਮੁ ਜਪਾਵੈ॥  
ਪੰਨਾ - 306

ਐਸੇ ਪ੍ਰਭੂ ਦੇ ਨਾਲ ਮਿਲਾਉਣ ਵਾਲੇ ਸੰਤਾਂ ਦੇ ਸਤਿਕਾਰ ਬਾਰੇ ਦਸਦਿਆਂ ਫੁਰਮਾਨ ਹੈ -

ਮਨੁ ਅਰਪਉ ਧਨੁ ਰਾਖਉ ਆਰੈ  
ਮਨ ਕੀ ਮਤਿ ਮੋਹਿ ਸਗਲ ਤਿਆਰੀ॥  
ਜੋ ਪ੍ਰਭੁ ਕੀ ਹਰਿ ਕਥਾ ਸੁਨਾਵੈ  
ਅਨਦਿਨੁ ਫਿਰਉ ਤਿਸੁ ਪਿਛੈ ਵਿਰਾਗੀ॥  
ਪੰਨਾ - 204

ਸੋ ਸੰਤਾਂ ਦੀ ਹੋਂਦ ਭਟਕਦੇ ਜੀਵ ਨੂੰ ਪ੍ਰਭੂ ਨਾਲ ਮਿਲਾਉਣ ਵਾਸਤੇ ਹੀ ਹੋਈ ਹੈ, ਪੈਸੇ ਕਮਾਉਣ ਵਾਸਤੇ ਨਹੀਂ ਹੋਈ ਕਿਉਂਕਿ ਜਗਿਆਸੂ ਤਰਲਾ ਕਰਦਾ ਹੈ ਕਿ ਮੇਰੇ ਮਨ ਵਿਚ ਪ੍ਰਭੂ ਨੂੰ ਮਿਲਣ ਦਾ ਬਹੁਤ ਚਾਹੁੰ ਹੈ, ਇਸ ਆਸ ਦੀ ਪਿਆਸ ਲੱਗੀ ਹੋਣ ਕਰਕੇ ਮੈਨੂੰ ਦਿਨ ਰਾਤ ਚਿਤਵਨੀ ਰਹਿੰਦੀ ਹੈ ਕਿ ਕੀ ਕੋਈ ਪ੍ਰਭੂ ਦੇ ਦਰਸ਼ਨ ਮੈਨੂੰ ਨੇੜਿਓਂ ਹੀ ਕਰਾ ਦੇਵਾਂਗਾ ਅਤੇ ਮੇਰਾ ਜੀਅ ਕਰਦਾ ਹੈ ਕਿ ਮੈਂ ਉਸ ਦੇ ਦਾਸਾਂ ਦੀ ਵੀ ਅਨੇਕ ਭਾਂਤ ਕਰਕੇ ਸੇਵਾ ਕਰਾਂ ਅਤੇ ਬੇਨਤੀਆਂ ਕਰਾਂ ਕਿ ਮੈਨੂੰ ਪ੍ਰਭੂ ਦਾ ਮਿਲਾਪ ਕਰਵਾ ਦੇਵੇ। ਸਾਰੇ ਸੱਖ ਇਸ ਆਸ ਨੂੰ ਪੂਰੀ ਕਰਨ ਲਈ ਕੁਰਬਾਨ ਕਰ ਦੇਵਾਂ ਕਿਉਂਕਿ ਹਗੀ ਦਾ ਦਰਸ ਇਕ ਪਾਸੇ ਅਤੇ ਦੂਜੇ ਪਾਸੇ ਸਾਰੀ ਦੁਨੀਆਂ ਦੇ ਦੁੱਖ ਇਕ ਪਾਸਕੂ ਵਾਂਗੂ ਹੀ ਹਨ। ਫੁਰਮਾਨ ਹੈ -

ਹਰਿ ਪੇਖਨ ਕਉ ਸਿਮਰਤ ਮਨੁ ਮੇਰਾ॥  
ਆਸ ਪਿਆਸੀ ਚਿਤਵਉ ਦਿਨੁ ਰੈਨੈ  
ਹੈ ਕੋਈ ਸੰਤੁ ਮਿਲਾਵੈ ਨੇਰਾ॥  
ਸੇਵਾ ਕਰਉ ਦਾਸ ਦਾਸਨ ਕੀ  
ਅਨਿਕ ਭਾਂਤਿ ਤਿਸੁ ਕਰਉ ਨਿਹੋਰਾ॥  
ਭੁਲਾ ਧਾਰਿ ਤੌਲੇ ਸੁਖ ਸਗਲੇ  
ਬਿਨੁ ਹਰਿ ਦਰਸ ਸਭੋ ਹੀ ਬੋਰਾ॥  
ਪੰਨਾ - 204

ਐਸੇ ਸੰਤ ਕਿਥੇ ਮਿਲਦੇ ਹਨ ਕਿਉਂਕਿ ਦੇਖਣ ਵਿਚ ਆਇਆ ਹੈ ਕਿ ਬਹੁਤ ਸਾਰੇ ਅਖਾਉਤੀ ਮਹਾਤਮਾ ਮਾਇਆ ਨੇ ਮੋਹ ਲਈ ਹਨ ਅਤੇ ਡਾਲਰਾਂ ਦੀ ਛਣਕਾਰ ਉਨ੍ਹਾਂ ਨੂੰ ਆਪਣੇ ਭੱਦੇ ਨਾਦ ਵਿਚੋਂ ਬਾਹਰ ਨਿਕਲਣ ਹੀ ਨਹੀਂ ਦਿੰਦੀ। ਜਪ ਤਪ ਕਰਦੇ ਹਨ, ਸਿੱਧੀਆਂ ਦੀ ਪ੍ਰਾਪਤੀ ਲਈ ਚਿਲੇ ਕਟਦੇ ਹਨ। ਦੁਨੀਆਂ ਨੂੰ ਆਪਣੇ ਮਾਇਕ ਪ੍ਰਭਾਵ ਤੋਂ ਮੋਹਿਤ ਕਰਦੇ ਹਨ ਪਰ ਗੁਰੂ ਮਹਾਰਾਜ ਜੀ ਫੁਰਮਾਨ ਕਰਦੇ ਹਨ ਕਿ ਪਿਆਰਿਆ! ਰਿਧੀ ਸਿੱਧੀ ਤਾਂ ਤੇਰੇ ਪਿਛੇ ਹੱਥ ਬੰਨੀ ਫਿਰੇਗੀ ਤੁੰ ਇਸ ਨੂੰ ਪ੍ਰਾਪਤ ਕਰਨ ਵਾਸਤੇ ਚਿਲੇ ਨਾ ਕੱਟ, ਸ਼ਬਦ ਸਿੱਧੀ ਨਾ ਕਰ, ਰਿੱਧੀਆਂ ਸਿੱਧੀਆਂ ਵਿਚ ਮੋਹਿਆਂ ਜਾਈਂਗਾ

ਅਤੇ ਸੂਚਿਤ ਕਰਦੇ ਹਨ -

ਧਾਰਨਾ - ਕਿਤੇ ਭੁੱਲ ਨਾ ਜਾਈਂ ਓ ਮਨਾਂ ਨਾਮ ਨੂੰ  
ਮਾਲਕ ਬਣ ਕੇ ਸਿੱਧੀਆਂ ਦਾ - 2, 2.

ਸਿਧੁ ਹੋਵਾ ਸਿਧਿ ਲਾਈ ਰਿਧਿ ਆਖਾ ਆਉ॥  
ਗੁਪਤੁ ਪਰਗਟੁ ਹੋਇ ਬੈਸਾ ਲੋਕੁ ਰਾਖੈ ਭਾਉ॥  
ਮਤੁ ਦੇਖਿ ਭੁਲਾ ਵੈਸਰੈ ਤੇਰਾ ਚਿਤਿ ਨ ਆਵੈ ਨਾਉ॥  
ਪੰਨਾ - 14

ਸਾਧਸੰਗਤ ਜੀ! ਸਿੱਧੀਆਂ ਬਹੁਤ ਮਨਮੋਹਣੀਆਂ ਹਨ। ਜਦੋਂ ਅਸੀਂ ਗੁਰੂ ਪੱਤਰ ਸੀ ਰਾਮਰਾਇ ਜੀ ਬਾਰੇ ਪੜ੍ਹਦੇ ਹਾਂ ਤਾਂ ਪਤਾ ਲਗਦਾ ਹੈ ਕਿ ਉਨ੍ਹਾਂ ਨੇ ਅੰਰਗਜ਼ੇਬ ਦੇ ਦਰਬਾਰ ਵਿਚ ਅੰਰਗਜ਼ੇਬ ਦੇ ਕਹਿਣ ਤੇ 72 ਸਿੱਧੀਆਂ ਵਿਖਾਈਆਂ ਅਤੇ 18 ਸਿੱਧੀਆਂ ਦਾ ਜ਼ਿਆਦਾ ਜ਼ਿਕਰ ਆਉਂਦਾ ਹੈ ਜਿਵੇਂ ਕਿ-

ਨਵੁ ਨਿਧੀ ਅਠਾਰਹ ਸਿੱਧੀ ਪਿਛੈ ਲਗੀਆ ਫਿਰਹਿ  
ਜੋ ਹਰਿ ਹਿਰਦੈ ਸਦਾ ਵਸਾਇ॥  
ਪੰਨਾ - 649

ਸਿੱਧੀਆਂ ਦਾ ਵੇਰਵਾ  
ਸਿਆਣਿਆਂ ਨੇ ਦਿੰਦਿਆਂ ਦਸਿਆ  
ਹੈ ਕਿ 18 ਸਿੱਧੀਆਂ ਮੁਖ ਹਨ -  
ਅਣਿਮਾ (ਦੂਜੇ ਦਾ ਰੂਪ ਹੋ ਜਾਣਾ),  
ਮਹਿਮਾ (ਦੇਹ ਨੂੰ ਵੱਡਾ ਕਰ ਲੈਣਾ),  
ਲਘਿਮਾ (ਦੇਹ ਨੂੰ ਛੋਟਾ ਕਰ ਲੈਣਾ),  
ਗਰਿਮਾ (ਭਾਰੀ ਹੋ ਜਾਣਾ), ਪ੍ਰਾਪਤੀ  
(ਮਨਿੱਛਤ ਭੋਗਾਂ ਦੀ ਪ੍ਰਾਪਤੀ),  
ਪਾਕਮਜ਼ (ਹੋਰਨਾਂ ਦੇ ਮਨ ਦੀ ਜਾਣ  
ਲੈਣੀ), ਈਸ਼ਿਤਾ (ਇੱਛਾ ਅਨੁਸਾਰ  
ਸਭ ਨੂੰ ਪ੍ਰੇਰਨਾ), ਵਸ਼ਿਤਾ (ਸਭ ਨੂੰ  
ਕਾਬੂ ਕਰ ਲੈਣਾ), ਅਨੂਰਮਿ (ਭੁੱਖ  
ਤੇਹ ਦਾ ਨਾ ਹੋਣਾ), ਢੂਰ ਸ੍ਰਵਣ  
(ਦੂਰੋਂ ਗੱਲ ਸੁਣ ਲੈਣੀ), ਢੂਰ ਦਰਸਨ  
(ਦੂਰ ਦੇ ਨਜ਼ਾਰੇ ਦੇਖ ਲੈਣੀ), ਮਨੋਵੇਗ  
(ਸ਼ਿਆਲ ਦੀ ਰਫਤਾਰ ਨਾਲ ਛੇਤੀ  
ਜਾਣਾ), ਕਾਮ ਰੂਪ (ਮਨਿੱਛਤ ਰੂਪ  
ਧਾਰਨਾ), ਪਰਕਾਈ ਪ੍ਰਵੇਸ਼ (ਦੂਜੇ ਦੀ ਦੇਹ ਵਿਚ ਪ੍ਰਵੇਸ਼), ਸੂਛੰ  
ਮਿਤਯੂ (ਜਦੋਂ ਚਾਹੇ ਮਰਨਾ), ਸੁਰ ਕ੍ਰੀਝਾ (ਦੇਵਤਿਆਂ ਨਾਲ  
ਰਲ ਕੇ ਮੌਜ਼ਾਂ ਕਰਨੀਆਂ), ਸੰਕਲਪ ਸਿਧਿ (ਜੋ ਚਾਹੁਣਾ, ਸੋ  
ਪੂਰਾ ਹੋਣਾ) ਅਪਤਿਹਗਤਿ (ਬਿਨਾਂ ਰੋਕ ਹਰ ਥਾਂ ਜਾ ਸਕਣਾ)

ਅੱਠ ਸਗੀਰਕ ਸ਼ਕਤੀਆਂ ਵੀ ਹਨ। ਸਗੀਰਕ ਸਿੱਧੀ  
ਦਾ ਵਰਨਣ ਕੀਤਾ ਜਾ ਰਿਹਾ ਹੈ। ਇਸ ਦੇ ਧਰਮਾਂ ਦੇ  
ਅਨਵਰੋਧ ਦਾ ਇਹ ਅਰਥ ਹੈ ਕਿ ਪ੍ਰਿਬਵੀ ਆਪਣੀ  
ਕਠਿਨਤਾ ਨਾਲ ਯੋਗੀ ਦੀ ਸਗੀਰਕ ਕ੍ਰਿਆ ਵਿਚ ਰੁਕਾਵਟ  
ਨਹੀਂ ਪਾਉਂਦੀ, ਉਹ ਪੱਥਰ ਵਿਚੋਂ ਵੀ ਗੁਜਰ ਸਕਦਾ ਹੈ।  
ਸਿਨੰਹਾਂ ਜਲ ਉਸ ਨੂੰ ਭਿਉ ਨਹੀਂ ਸਕਦਾ। ਜਲਦੀ ਹੋਈ  
ਅਗਨੀ ਉਸ ਨੂੰ ਜਲਾ ਨਹੀਂ ਸਕਦੀ। ਪ੍ਰਚੰਡ ਵਾਯੂ ਉਸ ਨੂੰ  
ਉਡਾ ਨਹੀਂ ਸਕਦੀ। ਆਵਰਣਹੀਨ ਆਕਾਸ਼ ਵਿਚ ਉਸ ਦਾ  
ਸਗੀਰ ਛਿਪਿਆ ਹੋਇਆ ਰਹਿੰਦਾ ਹੈ ਅਤੇ ਸਿੱਧੀਆਂ ਤੋਂ ਵੀ

ਉਹ ਅਦਿਸ਼ ਰਹਿੰਦਾ ਹੈ।

ਗੁਰੂ ਮਹਾਰਾਜ ਜੀ ਫੁਰਮਾਨ ਕਰਦੇ ਹਨ ਕਿ ਮੈਂ ਸਿੱਧ  
ਹੋ ਕੇ ਸਿੱਧੀਆਂ ਦੀ ਵਰਤੋਂ ਕਰਾਂ, ਗੁਪਤ ਪ੍ਰਗਟ ਹੋ ਜਾਵਾਂ।  
ਸਾਰਾ ਸੰਸਾਰ ਮੇਰੀਆਂ ਸ਼ਕਤੀਆਂ ਤੋਂ ਪ੍ਰੋਰਿਤ ਹੋਵੇ ਪਰ ਜੇ ਨਾਮ  
ਵਸਤੂ ਤੋਂ ਮਨ ਦੂਰ ਚਲਿਆ ਗਿਆ ਤਾਂ ਇਨ੍ਹਾਂ ਸਿੱਧੀਆਂ  
ਦੀ ਕੋਈ ਮਹੱਤਤਾ ਨਹੀਂ ਹੈ। ਇਸੇ ਲਈ ਗੁਰੂ ਮਹਾਰਾਜ ਜੀ  
ਬਾਰ-ਬਾਰ ਫੁਰਮਾਨ ਕਰਦੇ ਹਨ ਇਨ੍ਹਾਂ ਪ੍ਰਕਿਤਕ ਸ਼ਕਤੀਆਂ  
ਨੂੰ ਸਾਮੁਣੇ ਰੱਖ ਕੇ ਆਪਣਾ ਬਿਮੋਹਿਤ ਮਨ ਨਾਮ ਨਾਲੋਂ ਨਾ  
ਤੇੜ ਲਈ ਕਿਉਂਕਿ ਨਾਮ ਦਾ ਮੁੱਲ ਕੋਈ ਵੀ ਨਹੀਂ ਹੈ, ਗੁਰੂ  
ਮਹਾਰਾਜ ਜੀ ਵਿਸ਼ੇਸ਼ ਜ਼ੋਰ ਦਿੰਦੇ ਹੋਏ ਫੁਰਮਾਨ ਕਰਦੇ ਹਨ -

ਧਾਰਨਾ - ਜਿਹੜੀ ਵਖਰ ਲੈਣ ਤੂੰ ਆਇਆ  
ਮਿਲੇ ਘਰ ਸਾਧੂਆਂ ਦੇ - 2, 4

ਜਿਸੁ ਵਖਰ ਕਉ ਲੈਨਿ ਤੂੰ ਆਇਆ॥  
ਰਾਮ ਨਾਮੁ ਸੰਤਨ ਘਰਿ ਪਾਇਆ॥  
ਪੰਨਾ - 283

ਇਹੁ ਤਨੁ ਹਾਟੁ ਸਰਾਫ ਕੋ ਭਾਈ ਵਖਰੁ ਨਾਮੁ ਅਪਾਰੁ॥  
ਪੰਨਾ - 636

ਇਸ ਵਪਾਰ ਨੂੰ ਦਿੜ੍ਹ ਕਰਕੇ ਉਹ ਹੀ ਕਰ ਸਕਦਾ ਹੈ  
ਜੋ ਗੁਰੂ ਦੇ ਸ਼ਬਦ ਦੀ ਵਿਚਾਰ ਕਰਦਾ ਹੈ, ਉਹ ਵਪਾਰੀ ਧੰਨ  
ਹੈ, ਇਸ ਦੀ ਇਥੇ ਵੀ ਧੰਨ-ਧੰਨ ਹੁੰਦੀ ਹੈ ਅਤੇ ਦਰਗਾਹ  
ਵਿਚ ਵੀ ਸਭ ਧੰਨ-ਧੰਨ ਕਹਿੰਦੇ ਹਨ ਜਿਵੇਂ ਕਿ -

ਧੰਨਿ ਧੰਨਿ ਕਹੈ ਸਭੁ ਕੋਇ॥  
ਮੁਖ ਉਜਲ ਹਰਿ ਦਰਗਹ ਸੋਇ॥  
ਪੰਨਾ - 283

ਗੁਰੂ ਮਹਾਰਾਜ ਜੀ ਫੁਰਮਾਨ ਕਰਦੇ ਹਨ ਕਿ -

ਧਨੁ ਵਾਪਾਰੀ ਨਾਨਕਾ ਭਾਈ ਮੇਲਿ ਕਰੇ ਵਾਪਾਰੁ॥  
ਪੰਨਾ - 636

ਪਰ ਇਸ ਵਪਾਰ ਨੂੰ ਵਿਰਲੇ ਹੀ ਕਰਦੇ ਹਨ -

ਇਹ ਵਾਪਾਰੁ ਵਿਰਲਾ ਵਾਪਾਰੈ॥

ਨਾਨਕ ਤਾ ਕੈ ਸਦ ਬਲਿਹਾਰੈ॥ ਪੰਨਾ - 283

ਕੁਰਬਾਨ ਜਾਂਦੇ ਹਾਂ ਉਸ ਵਧਾਰੀ ਤੋਂ ਜਿਸ ਨੇ ਸੰਸਾਰ ਵਿਚ ਆ ਕੇ ਨਾਮ ਧੰਨ ਦਾ ਵਧਾਰ ਕੀਤਾ ਹੈ, ਰਿੱਧੀਆਂ-ਸਿੱਧੀਆਂ ਨੂੰ ਪਿੱਠ ਦੇ ਕੇ ਮਾਨਸ ਸਰੀਰ ਧਾਰਨ ਦਾ ਪ੍ਰਯੋਜਨ ਪੁਰਾ ਕਰ ਲਿਆ। ਗੁਰੂ ਮਹਾਰਾਜ ਜੀ ਫੁਰਮਾਨ ਕਰਦੇ ਹਨ ਕਿ ਗਿਣਤੀ ਤੋਂ ਰਹਿਤ ਅਸੰਖਾਂ ਵਸਤੂਆਂ ਇਸ ਨਾਮ ਦੇ ਵਧਾਰੀ ਨੂੰ ਅੰਦਰੂਨੀ ਬਜ਼ਾਰ ਦੀਆਂ ਹੱਡੀਆਂ ਵਿਚ ਦਿਸ਼ਟਮਾਨ ਹੁੰਦੀਆਂ ਹਨ ਜਿਵੇਂ ਕਿ ਫੁਰਮਾਨ ਹੈ -

ਇਸੁ ਕਾਇਆ ਅੰਦਰਿ ਵਸਤੁ ਅਸੰਖਾ॥

ਗੁਰਮੁਖਿ ਸਾਚੁ ਮਿਲੈ ਤਾ ਵੇਖਾ॥ ਪੰਨਾ - 110

ਇਸ ਵਿਚ ਦਇਆ ਦੇ ਭੰਡਾਰ ਹਨ, ਧੀਰਜ ਦੇ ਅੰਬਾਰ ਹਨ, ਕੈਮਲਤਾ ਇਹਦੇ ਵਿਚ ਹੈ, ਸੰਤੋਖ ਦਾ ਨਿਵਾਸ ਇਸ ਕਾਇਆ ਵਿਚ ਹੈ, ਅਹਿੰਸਾ ਵਰਗੀ ਨਰਮ ਵਸਤੂ ਇਸ ਕਾਇਆ ਵਿਚ ਹੈ, ਸੌਚ ਤੇ ਸ਼ੀਲ ਵਰਗੀਆਂ ਸ਼ਾਂਤੀ ਦੇਣ ਵਾਲੀਆਂ ਵਸਤੂਆਂ ਇਸ ਕਾਇਆ ਅੰਦਰ ਹਨ। ਥੋਲ ਦੀ ਮਿਠਾ ਇਸ ਵਿਚ ਹੈ। ਪਤਾ ਨਹੀਂ ਇਸ ਵਿਚ ਕਿੰਨੀਆਂ ਚੀਜ਼ਾਂ ਹਨ ਜੋ ਗਿਣੀਆਂ ਨਹੀਂ ਜਾਂਦੀਆਂ ਪਰ ਜਦੋਂ ਇਹ ਜੀਵ ਸਤਿ ਵਸਤੂ ਦੀ ਤਲਾਸ਼ ਵਿਚ ਪਿਆ ਹੋਇਆ ਜਿਸ ਅਵਸਥਾ ਨੂੰ ਵਾਦੀ-ਏ-ਤਲਾਸ਼ ਕਿਹਾ ਜਾਂਦਾ ਹੈ, ਜਿਸ ਨੂੰ ਅਸੀਂ ਢੰਡ ਦਾ ਮੰਡਲ ਕਹਿੰਦੇ ਹਾਂ ਉਹ ਸਮਰੱਥ ਗੁਰੂ ਮਿਲਣ ਤੇ ਅਸੀਂ ਪ੍ਰਾਪਤ ਕਰ ਸਕਦੇ ਹਾਂ। ਤਨ ਮਨ ਦੀ ਖੋਜ ਕਰਕੇ ਗੁਰੂ ਮਦਦ ਨਾਲ ਪ੍ਰਾਪਤ ਕਰ ਸਕਦੇ ਹਾਂ, ਉਹ ਸਭ ਤੋਂ ਅਮੁੱਲ ਵਸਤੂ ਨਾਮ ਹੈ ਜੋ ਇਸ ਕਾਇਆ ਦੇ ਅੰਦਰ ਰੱਖੀ ਹੋਈ ਹੈ, ਉਸ ਵਲ ਇਸ਼ਾਰਾ ਕਰਦੇ ਹੋਏ ਗੁਰੂ ਮਹਾਰਾਜ ਜੀ ਫੁਰਮਾਨ ਕਰਦੇ ਹਨ -

ਤਨੁ ਮਨੁ ਖੋਜੇ ਤਾ ਨਾਉ ਪਾਏ॥

ਧਾਵਤੁ ਰਾਖੈ ਠਾਕਿ ਰਹਾਏ॥

ਗੁਰ ਕੀ ਬਾਣੀ ਅਨਦਿਨੁ ਗਾਵੈ

ਸਰਜੇ ਭਗਤਿ ਕਰਾਵਣਿਆ॥ ਪੰਨਾ - 110

ਨੌ ਗੋਲਕਾਂ ਦੀ ਵਾਸ਼ਨਾ ਤੋਂ ਉਚੇ ਹੋ ਕੇ ਦਸਵੇਂ ਦੁਆਰ ਵਿਚ ਅੱਪੜ ਕੇ ਇਸ ਨਾਮ ਦੀ ਪ੍ਰਾਪਤੀ ਹੁੰਦੀ ਹੈ, ਉਥੇ ਅੰਭੰਡ ਧੁਨੀ ਸ਼ਬਦ ਦੀ ਵਸਦੀ ਹੈ। ਇਹ ਦੀ ਧੁਨ ਐਨੀ ਵਜਦੀ ਦਿਲ ਖਿੱਚਵੀਂ ਹੈ ਕਿ ਅਕਾਲ ਪੁਰਖ ਵੀ ਉਸ ਧੁਨ ਵਿਚ ਮਸਤ ਰਹਿੰਦਾ ਹੈ। ਇਸ ਪਹੁੰਚ ਤੋਂ ਪ੍ਰਵੇ ਰੂਪ ਦਾ ਸਥਾਨ ਮਨ ਵਿਚ ਹੈ, ਗੁਰੂ ਦੀ ਕ੍ਰਿਪਾ ਨਾਲ ਕਿਸੇ ਵਿਰਲੇ ਨੂੰ ਹੀ ਇਸ ਦੀ ਜਾਣ ਪਛਾਣ ਹੁੰਦੀ ਹੈ। ਸਹਿਜ ਕਥਾ ਦੇ ਬ੍ਰਹਮ ਗਿਆਨ ਦੇ ਅੰਮ੍ਰਿਤ ਕੰਡ ਭਰੇ ਪਏ ਹਨ ਜਿਸ ਨੂੰ ਗੁਰੂ ਕ੍ਰਿਪਾ ਤੋਂ ਇਹ ਅੰਮ੍ਰਿਤ ਦੀ ਪ੍ਰਾਪਤੀ ਹੁੰਦੀ ਹੈ ਓਹੀ ਇਸ ਨੂੰ ਛਕਦਾ ਹੈ। ਹਿਰਦਾ ਰੂਪ ਥਾਂ ਅਸਚਰਜ ਹੈ ਜਿਥੇ ਆਤਮਕ ਅਨੰਦ ਰੂਪੀ ਅਨਾਹਤ ਬਾਣੀ ਦੀ ਧੁਨ ਹਰ ਵਕਤ ਮੋਹ ਰਹੀ ਹੈ। ਉਥੇ ਸਹਿਜ ਅਵਸਥਾ ਵਾਲਿਆਂ ਦੇ ਕਈ ਸਮਾਗਮ ਸਥਾਨ ਹਨ ਜਿਨ੍ਹਾਂ ਵਿਚ ਵਾਹਿਗੁਰੂ ਦੇ ਸਾਥੀ ਸੰਤ ਲੋਕ ਵਸਦੇ ਹਨ। ਉਥੇ ਬੇਅੰਤ ਖੁਸ਼ੀਆਂ ਹਨ, ਸ਼ੋਕ ਕੋਈ ਹੈ ਹੀ ਨਹੀਂ। ਉਹ ਥਾਂ ਉਸ ਨੂੰ ਪ੍ਰਾਪਤ ਹੁੰਦਾ ਹੈ ਜਿਸ ਤੇ ਸਮਰੱਥ ਗੁਰੂ ਦੀ ਕ੍ਰਿਪਾ ਹੋ ਜਾਵੇ ਅੰਸੀ ਥਾਂ ਨੂੰ ਪ੍ਰਾਪਤ ਕਰਨ ਵਾਲਾ ਵਧਾਰੀ ਧੰਨ ਹੈ, ਇਸ ਕਥਾ ਦਾ ਨਿਰੂਪਣ ਗੁਰੂ ਮਹਾਰਾਜ ਜੀ ਨੇ ਇਸ ਤਰ੍ਹਾਂ

ਕੀਤਾ -

ਅਗਮ ਰੂਪ ਕਾ ਮਨ ਮਹਿ ਬਾਨਾ॥

ਗੁਰ ਪ੍ਰਸਾਦਿ ਕਿਨੈ ਵਿਰਲੈ ਜਾਨਾ॥

ਸਹਜ ਕਥਾ ਕੇ ਅੰਮ੍ਰਿਤ ਕੰਟਾ॥

ਜਿਸਹਿ ਪਰਾਪਤਿ ਤਿਸੁ ਲੈ ਭੁੰਚਾ॥

ਅਨਹਤ ਬਾਣੀ ਬਾਨੁ ਨਿਰਾਲਾ॥

ਤਾ ਕੀ ਧੁਨਿ ਮੋਹੇ ਗੋਪਾਲਾ॥

ਤਹ ਸਹਜ ਅਖਾਰੇ ਅਨੇਕ ਅਨੰਤਾ॥

ਪਾਰਥ੍ਰਹਮ ਕੇ ਸੰਗੀ ਸੰਤਾ॥

ਹਰਖ ਅਨੰਤ ਸੋਗ ਨਹੀਂ ਬੀਆ॥

ਸੋ ਘਰੁ ਗੁਰਿ ਨਾਨਕ ਕਉ ਦੀਆ॥ ਪੰਨਾ - 186

ਸੋ ਇਹ ਥਾਂ ਨਾਉ ਦਰਵਾਜ਼ਿਆਂ ਤੋਂ ਲੰਘ ਕੇ ਪ੍ਰਾਪਤ ਹੁੰਦਾ ਹੈ ਜਿਵੇਂ ਕਿ ਫੁਰਮਾਨ ਹੈ -

ਇਸੁ ਕਾਇਆ ਅੰਦਰਿ ਵਸਤੁ ਅਸੰਖਾ॥

ਗੁਰਮੁਖਿ ਸਾਚੁ ਮਿਲੈ ਤਾ ਵੇਖਾ॥

ਨਾਉ ਦਰਵਾਜੇ ਦਸਵੈ ਮੁਕਤਾ

ਅਨਹਦ ਸਬਦੁ ਵਜਾਵਣਿਆ॥ ਪੰਨਾ - 110

ਪਰ ਐਸੇ ਅਗਿਆਨੀ ਨੂੰ ਇਸ ਥਾਂ ਦੀ ਕੋਈ ਸਾਰ ਨਹੀਂ ਹੈ ਉਹ ਮਾਇਆ ਦੀ ਵਿਹੁ ਇਕੱਠੀ ਕਰਨ ਵਿਚ ਭਟਕ ਰਿਹਾ ਹੈ। ਹਉਮੈ ਦਾ ਬੰਨਿਆ ਜੰਮਦਾ ਹੈ, ਮਰਦਾ ਹੈ ਇਹ ਚੱਕਰ ਉਹਦੇ ਗਲੋਂ ਨਹੀਂ ਲਹਿੰਦਾ -

ਪ੍ਰਾਪ ਪੁਨ ਕੀ ਸਾਰ ਨ ਜਾਣੀ॥

ਦੂਜੈ ਲਾਗੀ ਭਰਮਿ ਭੁਲਾਣੀ॥

ਅਗਿਆਨੀ ਅੰਧਾ ਮਗੁ ਨ ਜਾਣੈ

ਫਿਰਿ ਫਿਰਿ ਆਵਣ ਜਾਵਣਿਆ॥ ਪੰਨਾ - 110

ਜਿਸ ਜਗਿਆਸੂ ਨੇ ਗੁਰੂ ਦੀ ਸੇਵਾ ਕੀਤੀ। ਮੁਰਦਾ ਹੋ ਕੇ ਮੁਰੀਦ ਬਣਿਆ ਅਤੇ ਆਪਣਾ ਸਭ ਕੁਝ ਗੁਰੂ ਨੂੰ ਵੇਚ ਦਿਤਾ, ਜੋ ਗੁਰੂ ਦੀ ਆਗਿਆ ਮਨ ਵਿਚ ਸਹਿੰਦਾ ਹੈ ਅਤੇ ਨਹਿਕਾਮੀ ਹੋ ਕੇ ਸੇਵਾ ਕਰਦਾ ਹੈ ਉਸ ਨੂੰ ਸੁਆਮੀ ਦੀ ਪ੍ਰਾਪਤੀ ਹੋ ਜਾਂਦੀ ਹੈ -

ਗੁਰ ਕੈ ਗਿਰਿ ਸੇਵਕ ਸੋ ਰਹੈ॥

ਗੁਰ ਕੀ ਆਗਿਆ ਮਨ ਮਹਿ ਸਹੈ॥

ਅਪਸ ਕਉ ਕਰਿ ਕਛ ਨ ਜਨਾਵੈ॥

ਹਰਿ ਹਰਿ ਨਾਮੁ ਰਿਦੈ ਸਦ ਧਿਆਵੈ॥

ਮਨੁ ਬੇਚੇ ਸਤਿਗੁਰ ਕੈ ਪਾਸਿ॥

ਤਿਸੁ ਸੇਵਕ ਕੇ ਕਾਰਜ ਰਾਸਿ॥

ਸੇਵਾ ਕਰਤ ਹੋਇ ਨਿਹਕਾਮੀ॥

ਤਿਸ ਕਉ ਹੋਤ ਪਰਾਪਤਿ ਸੁਆਮੀ॥ ਪੰਨਾ - 286

ਅਤੇ ਇਸੇ ਭਾਵ ਨੂੰ ਹੋਰ ਪ੍ਰਗਟ ਕਰਦੇ ਹੋਏ ਗੁਰੂ ਮਹਾਰਾਜ ਜੀ ਫੁਰਮਾਨ ਕਰਦੇ ਹਨ -

ਗੁਰ ਸੇਵਾ ਤੇ ਸਦਾ ਸੁਖੁ ਪਾਇਆ॥

ਹਉਮੈ ਮੇਰਾ ਠਾਕਿ ਰਹਾਇਆ॥

ਗੁਰ ਸਾਖੀ ਮਿਟਿਆ ਅੰਧਿਆਰਾ

ਬਜਰ ਕਧਾਟ ਭੁਲਾਵਣਿਆ॥ ਪੰਨਾ - 110

ਮਾਇਆ ਦੇ ਅਤਿ ਕਰੜੇ ਆਸਾ ਤੇ ਅੰਦੇਸ਼ਾ ਦੇ ਬਜਰ ਕਧਾਟ ਗੁਰੂ ਦੇ ਸ਼ਬਦ ਨਾਲ ਖੁਲ੍ਹ ਜਾਇਆ ਕਰਦੇ ਹਨ। ਗੁਰੂ

ਦਾ ਸ਼ਬਦ ਹਉਮੈ ਨੂੰ ਪੂਰੀ ਤਰ੍ਹਾਂ ਨਾਲ ਮਾਰ ਦਿੰਦਾ ਹੈ ਜਦੋਂ  
ਹਉਮੈ ਦਾ ਨਾਸ਼ ਹੋ ਗਿਆ ਤਾਂ ਇਕੋ ਪਾਰਬ੍ਰਹਮ ਪ੍ਰਮੇਸ਼ਰ ਘਟ-  
ਘਟ ਵਿਚ ਰਵਿਆ ਹੋਇਆ ਅੰਦਰ ਦ੍ਰਿੜੁ ਹੋ ਜਾਂਦਾ ਹੈ। ਗੁਰ  
ਦੀ ਕ੍ਰਿਪਾ ਨਾਲ ਤਨ ਵੀ ਨਿਰਮਲ ਹੋ ਗਿਆ, ਮਨ ਵੀ  
ਨਿਰਮਲ ਹੋ ਗਿਆ ਅਤੇ ਨਿਰਮਲ ਪਾਰਬ੍ਰਹਮ ਪ੍ਰਮੇਸ਼ਰ ਦੀ  
ਪ੍ਰਾਪਤੀ ਨਿਰਮਲ ਨਾਮ ਨੇ ਕਰਾ ਦਿਤੀ ਜਿਵੇਂ ਕਿ -

**ਹਉਮੈ ਮਾਰਿ ਮਨਿ ਵਸਾਇਆ॥  
ਗੁਰ ਚਰਣੀ ਸਦਾ ਚਿਤੁ ਲਾਇਆ॥  
ਗੁਰ ਕਿਰਪਾ ਤੇ ਮਨੁ ਤਨੁ ਨਿਰਮਲੁ  
ਨਿਰਮਲੁ ਨਾਮੁ ਧਿਆਵਣਿਆ॥** ਪੰਨਾ - 110

ਸੋ ਐਸੇ ਵਪਾਰੀਆਂ ਨੂੰ ਗੁਰੂ ਮਹਾਰਾਜ ਜੀ ਨੇ ਧੰਨ  
ਕਿਹਾ ਹੈ। ਸੋ ਇਸ ਤਨ ਵਾਲੀ ਹਟੜੀ ਵਿਚ ਮਨ ਵਣਜਾਰਾ  
ਹੈ, ਉਸ ਨੇ ਸੱਚ ਦਾ ਵਣਜ ਗੁਰੂ ਦੀ ਸਿਖਿਆ ਪ੍ਰਾਪਤ ਕਰਕੇ  
ਕਰਨਾ ਹੈ -

**ਧਰਨਾ - ਇਹ ਮਨ ਵਣਜਾਰਾ ਜੀ,  
ਤਨ ਵਾਲੀ ਹਟੜੀ ਦਾ - 2, 2.**

ਪਰ ਸਾਧਸੰਗਤ ਜੀ! ਇਹ ਮਨ ਅਸਲੀ ਵਪਾਰ ਨੂੰ ਨਾ ਵਣਜ  
ਕੇ ਵਿਹੁ ਦੇ ਅੰਬਾਰ ਇਕੱਠੇ ਕਰਦਾ ਹੈ। ਮਾਇਆ ਦੀਆਂ  
ਪ੍ਰਾਪਤੀਆਂ ਕੀ ਹਨ? ਇਕ ਛਲਾਵਾ ਹੈ, ਇਕੱਠੇ ਕਰਦਾ-ਕਰਦਾ  
ਇਹ ਨੂੰ ਛੱਡ ਕੇ ਤੁਰ ਜਾਂਦਾ ਹੈ, ਕੋਈ ਵੀ ਨਾਲ ਲੈ ਕੇ ਨਹੀਂ  
ਜਾਂਦਾ, ਮਾਇਆ ਇਕੱਠੀ ਕਰਨ ਲਈ ਜੋ ਪਾਪ ਕੀਤੇ ਹਨ ਉਨ੍ਹਾਂ  
ਨੇ ਇਸ ਜੀਵ ਦੇ ਨਾਲ ਜ਼ਰੂਰ ਜਾਣਾ ਹੈ। ਦਰਗਾਹ ਵਿਚ ਇਕ-  
ਇਕ ਕਰਮ ਦਾ ਲੇਖਾ ਦੇਣ ਵੇਲੇ ਇਸ ਨੇ ਰੋਣਾ ਹੈ ਪਰ ਇਸਦਾ  
ਰੋਣਾ ਕੌਣ ਸੁਣੇ? ਅੰਨਾ ਹੋ ਕੇ ਇਸ ਨੇ ਜਨਮ ਗਵਾ ਲਿਆ।  
ਗੁਰੂ ਮਹਾਰਾਜ ਜੀ ਫੁਰਮਾਨ ਕਰਦੇ ਹਨ -

**ਆਪੀਨੈ ਭੋਗ ਭੋਗ ਕੈ ਹੋਇ ਭਸਮੜੀ ਭਉਰੁ ਸਿਧਾਇਆ॥  
ਵੱਡਾ ਹੋਆ ਦੁਨੀਦਾਰੁ ਗਲਿ ਸੰਗਲੁ ਘਤਿ ਚਲਾਇਆ॥  
ਅਗੇ ਕਰਣੀ ਕੀਰਤਿ ਵਾਚੀਐ ਬਹਿ ਲੇਖਾ ਕਰਿ ਸਮਝਾਇਆ॥  
ਬਾਉ ਨ ਹੋਵੀ ਪਉਦੀਈ ਹੁਣ ਸੁਣੀਐ ਕਿਆ ਰੂਆਇਆ॥** ਮਨਿ ਅੰਧੇ ਜਨਮੁ ਗਵਾਇਆ॥ ਪੰਨਾ - 464

ਇਹ ਜੀਵ ਰੂਪ ਵਪਾਰੀ ਆਇਆ ਤਾਂ ਸਤਿ ਦਾ ਵਪਾਰ  
ਕਰਨ ਸੀ ਪਰ ਇਹ ਮਾਇਆ ਵਿਚ ਫਾਸਿਆ, ਧੰਦਿਆਂ ਵਿਚ  
ਗੁਸਤ, ਮੇਰੀ ਤੇਰੀ, ਆਪਣੇ ਬੇਗਾਨੇ ਧਾਰਦਾ ਹੋਇਆ ਆਪਣੇ  
ਪਰਮ ਮਨੋਰਥ ਤੋਂ ਪਿੱਠ ਮੌਜ ਕੇ ਵਾਂਝਾ ਰਹਿ ਜਾਂਦਾ ਹੈ। ਜੇ  
ਭਲਾ ਇਸ ਜੀਵ ਨੂੰ ਸਮਝਾਅ ਵੀ ਦਿਤਾ ਜਾਵੇ ਕਿ ਤੇਰਾ  
ਪਰਮ ਮਨੋਰਥ ਨਾਮ ਦਾ ਵਣਜ ਕਰਨਾ ਹੈ, ਜਿਵੇਂ ਕਿ ਗੁਰੂ  
ਮਹਾਰਾਜ ਜੀ ਨੇ ਫੁਰਮਾਨ ਕੀਤਾ ਹੈ -

**ਮਨੁ ਹਾਲੀ ਕਿਰਸਾਣੀ ਕਰਣੀ ਸਰਮੁ ਪਾਣੀ ਤਨੁ ਖੇਤੁ॥  
ਨਾਮੁ ਬੋਜੁ ਸੰਤੋਖੁ ਸੁਹਾਗਾ ਰਖੁ ਗਰੀਬੀ ਵੇਸੁ॥  
ਭਾਉ ਕਰਮ ਕਰਿ ਜੰਮਸੀ ਸੇ ਘਰ ਭਾਗਠ ਦੇਖੁ॥** ਪੰਨਾ - 595

ਮਾਇਕ ਪ੍ਰਾਪਤੀਆਂ ਬਾਰੇ ਆਪ ਫੁਰਮਾਨ ਕਰਦੇ ਹਨ ਕਿ -

**ਬਾਬਾ ਮਾਇਆ ਸਾਖਿ ਨ ਹੋਇ॥  
ਇਨਿ ਮਾਇਆ ਜਗੁ ਮੋਹਿਆ ਵਿਰਲਾ ਝੂਝੈ ਕੋਇ॥** ਪੰਨਾ - 595

ਮਾਇਆ ਸਿਰਫ ਪੈਸੇ ਟਕੇ, ਜਾਇਦਾਦਾਂ ਨੂੰ ਨਹੀਂ

ਕਹਿੰਦੇ। ਨਾਮ ਤੋਂ ਬਿਨਾਂ ਦਿੱਸਟਾ ਸਭ ਮਾਇਆ ਹੈ, ਜਿਸ  
ਵਿਚ ਜੀਵ ਸਦਾ ਹੀ ਫਾਸਿਆ ਰਹਿੰਦਾ ਹੈ। ਇਸ ਦੀ ਲੰਗੜੇ  
ਗਧੇ ਵਾਲੀ ਹਾਲਤ ਹੈ, ਜਿਵੇਂ ਲੰਗੜਾ ਗਧਾ ਦਲਦਲ ਵਿਚ  
ਫਸ ਜਾਂਦਾ ਹੈ। ਇਸ ਲੰਗੜੇ ਗਧੇ ਤੇ ਕੋਈ ਤਰਸ ਖਾ ਕੇ  
ਕੋਈ ਪ੍ਰਮੇਸ਼ਰ ਦਾ ਪਿਆਰਾ ਉਸ ਦੇ ਗਲ ਵਿਚ ਰੱਸਾ ਪਾ  
ਕੇ ਹੌਲੀ-ਹੌਲੀ ਧੂਹ ਲਵੇ ਤਾਂ ਬਾਹਰ ਨਿਕਲ ਸਕਦਾ ਹੈ। ਅਸੀਂ  
ਸਤਿਸੰਗ ਵਿਚ ਆਉਂਦੇ ਹਾਂ, ਬਚਨ ਸੁਣਦੇ ਹਾਂ, ਮਨ ਸਤਿ  
ਦਾ ਵਿਹਾਰ ਨਹੀਂ ਕਰਦਾ, ਕਦੇ ਇਹ ਉਚਾ ਉਠਦਾ ਹੈ, ਕਦੇ  
ਨੀਚਾ ਚਲਿਆ ਜਾਂਦਾ ਹੈ, ਇਸ ਦਾ ਚਿੱਤ ਸਤਿਸੰਗ ਵਿਚ  
ਨਹੀਂ ਲਗਦਾ। ਆਪਣੀ ਹੀ ਦੁਨੀਆਂ ਰਚ ਲੈਂਦਾ ਹੈ। ਦਿਨ  
ਦੇ ਸੁਪਨੇ ਰਚ ਕੇ ਉਸ ਵਿਚ ਘੁੰਮਦਾ ਰਹਿੰਦਾ ਹੈ।

ਇਹਦੇ ਵਿਚ ‘ਸਾਧਸੰਗਤ ਜੀ’ ਜਿਹੜਾ ਮਨ ਹੈ ਉਹ  
ਦੌੜਿਆ ਫਿਰਦਾ ਹੈ, ਉਥੇ ਨੂੰ ਛਾਲ ਮਾਰ ਕੇ ਚਲਿਆ  
ਗਿਆ, ਓਧਰ ਨੂੰ ਨੱਠ ਗਿਆ। ਕਹਿੰਦੇ ਇਹ ਤਾਂ ਵਣਜਾਰਾ  
ਹੈ। ਆਇਆ ਤਾਂ ਸਮਾਨ ਖਰੀਦਣ ਵਾਸਤੇ ਹੈ ਸਤਿਸੰਗ ਚੌਂ।  
ਖਰੀਦਣੇ ਵੀ ਇਸ ਨੇ ਰਤਨ, ਜਵਾਹਰ, ਲਾਲ ਨੇ। ਰਤਨ  
ਜਵਾਹਰ ਲਾਲਾਂ ਦਾ ਮੁੱਲ ਹੁੰਦਾ ਹੈ ਇਹਨੇ ਅਮੁੱਲ ਵਸਤੂ  
ਖਰੀਦਣੀ ਹੈ। ਪਰ ਜੇ ਵਣਜ ਕਰੇ ਹੀ ਨਾ ਆ ਕੇ, ਫੇਰ ਕੀ  
ਹੁੰਦਾ ਹੈ? ਸੋ ਜਦੋਂ ਇਹ ਸਰੀਰ ਦੇ ਬਜ਼ਾਰ ਵਿਚ ਦਾਖਲ ਹੁੰਦਾ  
ਹੈ ਇਥੇ ਬੜੀਆਂ ਚੀਜ਼ਾਂ ਨੇ। ਰਸਨਾ ਹੈ - ਰਸਨਾ ਦੇ ਨਾਲ  
ਵਪਾਰ ਕਿਸ ਤਰ੍ਹਾਂ ਹੁੰਦੈ। ਓਹਦੀ ਵੀ ਜੁਗਤ ਦਸਦੇ ਨੇ ਕਿ  
ਐਂ ਹੁੰਦਾ ਹੈ -

**ਧਰਨਾ - ਸਤਿਨਾਮ ਵਾਹਿਗੁਰੂ, ਅਕਾਲ ਪੁਰਖ ਤੂੰ ਹੀ ਹੈ,  
ਅਕਾਲ ਪੁਰਖ ਤੂੰਹੀਂ ਹੈ - 2, 2.**  
**ਸਤਿਨਾਮ ਵਾਹਿਗੁਰੂ, ਅਕਾਲ ਪੁਰਖ ਤੂੰਹੀਂ ਹੈ।**

ਰਸਨਾ ਨੇ ਵਪਾਰ ਸ਼ਬਦ ਦੇ ਵਿਚ ਬੋਲ ਕੇ ਕੀਤਾ,  
ਨਾਮ ਜਪ ਕੇ ਵਪਾਰ ਕੀਤਾ। ਸ਼੍ਰਾਸ ਦਾ ਵਪਾਰ - ਸ਼੍ਰਾਸ  
ਦੇ ਉਤੇ ਵਾਹਿਗੁਰੂ, ਅੱਧਾ ਵਾਹਿ... ਅੰਦਰ ਨੂੰ ਲੈ ਜਾਓ, ‘ਗੁਰ’  
ਬਾਹਰ ਨੂੰ ਲਿਆਓ। ਮਨ ਦੀ ਇਕਾਗਰਤਾ ਦੇ ਅੰਦਰ,  
ਤ੍ਰਿਕੁਟੀ ਦੇ ਅੰਦਰ, ਆਗਿਆ ਚੱਕਰ ਦੇ ਅੰਦਰ ਜਿਹੋ ਜਿਹੀ  
ਅਵਸਥਾ ਆਉਂਦੀ ਹੈ। ਇਸ ਮਨ ਨੇ ਆਹ ਸਰੀਰ ਚੀ ਹੀ  
ਵਪਾਰ ਕਰਨਾ ਹੈ ਪਰ ਵਣਜਾਰਾ ਮਨ ਹੈ। ਜੇ ਵਣਜਾਰਾ ਨਾ  
ਕੰਮ ਕਰੇ ਵਪਾਰ ਕੌਣ ਕਰੇਗਾ। ਪੜ੍ਹਦਾ ਤਾਂ ਜਪੁਜੀ ਸਾਹਿਬ  
ਹੈ ਤੇ ਫਿਰਦਾ ਹੈ ਬਾਹਰ ਛਾਲਾਂ ਮਾਰਦਾ। ਪੜ੍ਹਦਾ ਬਾਣੀ ਹੈ,  
ਜਪਦਾ ਨਾਮ ਹੈ, ਫੁਰਨੇ ਨੱਠੇ ਫਿਰਦੇ ਨੇ ਕਦੇ ਉਧਰ ਨੂੰ, ਕਦੇ  
ਓਧਰ ਨੂੰ, ਫੇਰ ਵਪਾਰੀ ਤਾਂ ਰਿਹਾ ਹੀ ਨਾ ਇਥੇ। ਸੋ ਮਹਾਰਾਜ  
ਕਹਿੰਦੇ -

**ਤਨੁ ਹਟੜੀ ਇਹੁ ਮਨੁ ਵਣਜਾਰਾ॥  
ਨਾਨਕ ਸਹਜੇ ਸਚੁ ਵਾਪਾਰਾ॥** ਪੰਨਾ - 942

ਸੰਗਤ ਦੇ ਵਿਚ ਕਹਿੰਦੇ ਵਾਹਿਗੁਰੂ ਰੱਖਿਆ ਹੋਇਆ ਹੈ,  
ਜਦੋਂ ਨਾਮ ਦੇ ਵਿਚ ਬਿਰਤੀ ਚਲੀ ਜਾਂਦੀ ਹੈ, ਫੇਰ ਰਸ  
ਆਉਂਦਾ ਹੈ। ਉਹ ਰਸ ਨੂੰ ਚੱਖ -

**ਅੰਮ੍ਰਿਤੁ ਗਰਿ ਹਰਿ ਨਾਮੁ ਹੈ ਗੁਰਿ ਪੂਰੈ ਹਰਿ ਰਸੁ ਚਾਖੁ॥** ਪੰਨਾ - 997

ਅੰਮ੍ਰਿਤ ਹੈ ਉਹ -

(ਬਾਕੀ ਪੰਨਾ 53 ਤੇ)

## ਬਾਬਾਣੀਆਂ ਕਹਾਣੀਆਂ

ਸੰਤ ਵਰਿਆਮ ਸਿੰਘ ਜੀ  
ਬਾਨੀ ਤੇ ਮੁਖੀ ਵਿ. ਗੁ. ਰੂ. ਮਿਸ਼ਨ।

(ਲੜੀ ਜੋੜਨ ਲਈ ਦੇਖੋ, ਦਸੰਬਰ ਅੰਕ, ਪੰਨਾ - 51)

ਸੰਤ ਮਹਾਰਾਜ ਜੀ ਨੇ ਸਾਰੇ ਜਗਿਆਸੂਆਂ ਨੂੰ ਕਿਹਾ  
ਕਿ ਪਿਆਰਿਓ! ਮਾਇਆ ਬਹੁਤ ਮੌਹਣੀ ਹੈ ਜਿਸ ਤਰ੍ਹਾਂ  
ਫੁਰਮਾਨ ਹੈ -

ਮਾਇਆ ਐਸੀ ਮੌਹਣੀ ਭਾਈ॥

ਜੇਤੇ ਜੀਅ ਤੇਤੇ ਡਹਕਾਈ॥

ਪੰਨਾ - 1160

ਸੋ ਆਪ ਜੀ ਨੇ ਇਸ ਚੌਥੀ ਕਿਸਮ ਦੀ ਮਾਇਆ ਦਾ  
ਬਹੁਤ ਹੀ ਵਿਸਥਾਰ ਨਾਲ ਵਰਣਨ ਕੀਤਾ। ਸਾਰਾ ਸੰਸਾਰ  
ਆਪਣੇ ਸਰੂਪ ਨੂੰ ਭੁਲਿਆ ਹੋਇਆ ਆਪਣੇ ਆਪ ਨੂੰ ਸਾਡੇ  
ਤਿੰਨ ਹੱਥ ਦੀ ਦੇਹ ਹੀ ਮੰਨਦਾ  
ਹੈ। ਇਹ ਜੋਤੀ ਸਰੂਪ ਹੈ।

ਮਹਾਰਾਜ ਜੀ ਕਹਿੰਦੇ ਹਨ -

ਮੁੰਢਹੁ ਭੁਲੀ ਨਾਨਕਾ ਫਿਰਿ

ਫਿਰਿ ਜਨਮਿ ਮੁਈਆਸੁ॥

ਕਸਤੂਰੀ ਕੈ ਭੋਲੜੈ

ਗੰਦੇ ਭੁੰਮਿ ਪਈਆਸੁ॥

ਪੰਨਾ - 89

ਮਾਇਆ ਦਾ ਵਸ ਕੀਤਾ  
ਹੋਇਆ ਜੀਵ ਇਸ ਸਰੀਰ ਵਿਚ  
ਆਤਮ ਰੂਪੀ ਅੰਮ੍ਰਿਤ ਨੂੰ ਭੁਲ ਕੇ  
ਵਿਸ਼ੇ-ਵਿਕਾਰਾਂ ਵਿਚ ਭਟਕਦਾ  
ਫਿਰਦਾ ਹੈ। ਜਿਸ ਤਰ੍ਹਾਂ ਦੇ ਨਾਲ  
ਹਰਨ ਦੇ ਨੇਂਦੇ ਵਿਚ ਕਸਤੂਰੀ  
ਹੁੰਦੀ ਹੈ ਪਰ ਉਹ ਵਾਸਨਾ ਨੂੰ  
ਲੱਭਣ ਲਈ ਝਾੜਾਂ ਵਿਚ ਮੂੰਹ  
ਦਿੰਦਾ ਹੈ। ਆਤਮ ਵਸਤੂ ਨੂੰ  
ਛੱਡ ਕੇ ਨਾ ਬਿਰ ਰਹਿਣ ਵਾਲੇ  
ਮਾਇਕ ਸੰਸਾਰ ਵਿਚ ਪਰਚ  
ਜਾਂਦਾ ਹੈ, ਬਿਹੁ ਇਕੱਠੀ ਕਰਦਾ ਹੈ, ਵਿਹੁ ਖਾਂਦਾ ਹੈ ਪਰ  
ਕਿਸੇ ਵਿਰਲੇ ਗੁਰਸੁਖ ਨੂੰ ਸੋਝੀ ਆਉਂਦੀ ਹੈ -

ਘਰ ਹੀ ਮਹਿ ਅੰਮ੍ਰਿਤੁ ਭਰਪੂਰੁ ਹੈ ਮਨਮੁਖਾ ਸਾਦੂ ਨ ਪਾਇਆ॥

ਜਿਉ ਕਸਤੂਰੀ ਮਿਰਗੁ ਨ ਜਾਣੈ ਰੁਮਦਾ ਭਰਮਿ ਭੁਲਾਇਆ॥

ਅੰਮ੍ਰਿਤੁ ਤਜਿ ਬਿਖੁ ਸੰਗ੍ਰਹੈ ਕਰਤੈ ਆਪਿ ਬੁਆਇਆ॥

ਗੁਰਮੁਖਿ ਵਿਰਲੇ ਸੋਝੀ ਪਈ ਤਿਨਾ ਅੰਦਰਿ ਬਹੁਮੁ ਦਿਖਾਇਆ॥

ਤਨੁ ਮਨੁ ਸੀਤਲੁ ਹੋਇਆ ਰਸਨਾ ਹਰਿ ਸਾਦੂ ਆਇਆ॥

ਸਬਦੇ ਹੀ ਨਾਉ ਉਪਜੈ ਸਬਦੇ ਮੇਲਿ ਮਿਲਾਇਆ॥

ਬਿਨੁ ਸਬਦੈ ਸਭੁ ਜਗੁ ਬਉਰਾਨਾ ਬਿਰਥਾ ਜਨਮੁ ਗਵਾਇਆ॥

ਅੰਮ੍ਰਿਤੁ ਏਕੋ ਸਬਦੁ ਹੈ ਨਾਨਕ ਗੁਰਸੁਖ ਪਾਇਆ॥

ਪੰਨਾ - 644

ਸੰਤ ਮਹਾਰਾਜ ਜੀ ਨੇ ਫੁਰਮਾਨ ਕੀਤਾ ਕਿ ਪਿਆਰਿਓ!  
ਮਾਇਆ ਦੇ ਅਸਰ ਵਿਚ ਜੀਵ ਪੂਰੀ ਤਰ੍ਹਾਂ ਭੁਲ ਜਾਇਆ ਕਰਦਾ

ਹੈ ਜਿਸ ਤਰ੍ਹਾਂ ਮਹਾਂਪੁਰਸ਼ਾਂ ਤੋਂ ਇਕ ਕਥਾ ਸੁਣਦੇ ਹਾਂ ਕਿ ਇਕ  
ਵਾਰੀ ਇਕ ਗਡਰੀਆ ਆਪਣੇ ਇਜੜ ਲੈ ਕੇ ਜੰਗਲ ਵਿਚੋਂ ਲੰਘ  
ਰਿਹਾ ਸੀ। ਉਥੇ ਇਕ ਦੋ ਦਿਨ ਦਾ ਸ਼ੇਰ ਦਾ ਬੱਚਾ ਦਿਸ਼ਟੀ  
ਆਇਆ, ਉਸ ਨੇ ਉਸ ਸਿੰਘ ਦੇ ਬੱਚੇ ਨੂੰ ਚੁੱਕ ਲਿਆ ਅਤੇ  
ਭੇਡਾਂ ਦਾ ਦੁਧ ਪਿਲਾ-ਪਿਲਾ ਕੇ ਉਸ ਨੂੰ ਵੱਡਾ ਕਰ ਲਿਆ।  
ਉਹ ਭੇਡਾਂ ਨਾਲ ਰਹਿਣ ਲੱਗ ਗਿਆ। ਆਪਣੀ ਬੋਲੀ ਭੁੱਲ  
ਗਿਆ, ਆਪਣੇ ਆਪ ਨੂੰ ਭੁਲ ਗਿਆ ਅਤੇ ਇਕ ਡਰਨ ਵਾਲਾ  
ਜੀਵ ਭੇਡ ਰੂਪ ਵਿਚ ਆਪਣੇ ਆਪ ਨੂੰ ਸਮਝਣ ਲੱਗ ਗਿਆ।  
ਇਕ ਵਾਰੀ ਉਸ ਜੰਗਲ ਵਿਚੋਂ ਇਕ ਸਿੰਘ ਗਰਜਦਾ ਹੋਇਆ  
ਭੇਡਾਂ ਵਲ ਨੂੰ ਆਇਆ, ਸਾਰੀਆਂ ਭੇਡਾਂ ਡਰ ਕੇ ਭੱਜ ਗਈਆਂ।

ਸਿੰਘ ਦਾ ਬੱਚਾ ਭੀ ਉਨ੍ਹਾਂ ਦੇ  
ਨਾਲ ਦੌੜਦਾ-ਦੌੜਦਾ ਇਕ  
ਤਲਾਅ ਤੇ ਪਹੁੰਚਿਆ। ਉਸ ਨੇ  
ਪਾਣੀ ਵਿਚ ਆਪਣਾ ਮੂੰਹ  
ਦੇਖਿਆ ਤਾਂ ਕੀ ਦੇਖਦਾ ਹੈ ਕਿ  
ਮੇਰਾ ਮੂੰਹ ਤਾਂ ਉਸ ਸ਼ੇਰ ਦੇ ਮੂੰਹ  
ਨਾਲ ਮਿਲਦਾ ਹੈ ਜਿਸ ਤੋਂ ਡਰ  
ਕੇ ਇਹ ਭੇਡਾਂ ਨੱਠ ਆਈਆਂ  
ਹਨ। ਇਸ ਸ਼ੇਰ ਨੇ ਆ ਕੇ ਇਸ  
ਨੂੰ ਦਸਿਆ ਕਿ ਤੂੰ ਭੇਡ ਨਹੀਂ ਹੈं,  
ਤੂੰ ਮੇਰੇ ਨਾਲ ਆ ਕੇ ਗਰਜਨਾ  
ਕਰ, ਉਸ ਨੇ ਗਰਜਨਾ ਦੱਸਿਆ  
ਅਤੇ ਕਿਹਾ ਕਿ ਇਹ ਭੇਡਾਂ ਤਾਂ  
ਤੇਰਾ ਖਾਜਾ ਹਨ, ਅਸਾਨੂੰ  
ਅਕਾਲ ਪੁਰਖ ਨੇ ਬੜਾ  
ਸ਼ਕਤੀਸ਼ਾਲੀ ਬਣਾਇਆ ਹੈ।  
ਜਦੋਂ ਉਸ ਨੇ ਸ਼ੇਰ ਨਾਲ  
ਗਰਜਨਾ ਕੀਤੀ ਤਾਂ ਉਸ ਨੂੰ  
ਨਿਸ਼ਚਾ ਹੋ ਗਿਆ ਕਿ ਮੈਂ ਭੇਡ  
ਨਹੀਂ, ਸ਼ੇਰ ਹਾਂ। ਇਸ ਤਰ੍ਹਾਂ  
ਮਹਾਂਪੁਰਸ਼ ਕਹਿਣ ਲੱਗੇ ਕਿ ਤੁਹਾਡੇ ਨਾਲ ਵੀ ਇਸੇ ਤਰ੍ਹਾਂ ਹੋਇਆ  
ਹੈ। ਤੁਸੀਂ ਮਾਇਆ ਵਿਚ ਭੁੱਲ੍ਹ ਹੋਏ ਆਪਣੇ ਆਪ ਨੂੰ ਪੰਜਾਂ ਤੱਤਾਂ

ਦੀ ਬਣੀ ਹੋਈ ਨਾਸ਼ਵਾਨ ਸਾਡੇ ਤਿੰਨ ਹੱਥ ਦੀ ਦੇਹ ਸਮਝ ਕੇ  
ਕਾਲੇ, ਗੋਰੇ, ਅਮੀਰ, ਗਰੀਬ, ਹਿੰਦੂ, ਤੁਰਕ, ਉਚ, ਨੀਚ ਦੀ  
ਉਪਾਧੀ ਖਾਹਮ-ਖਾਹ ਧਾਰਨ ਕਰ ਰਹੇ ਹੋਏ। ਪੰਜ ਤੱਤ ਦੇ ਸਰੀਰ  
ਤੁਸੀਂ ਨਹੀਂ ਹੋਏ, ਇਹ ਤਾਂ ਤੁਹਾਡੀ ਇਕ ਸੰਸਾਰਕ ਕਾਰਜ ਕਰਨ  
ਵਾਸਤੇ ਮਸੀਨ ਹੈ। ਤੁਹਾਨੂੰ ਇਹ ਭਰਮ ਹੋ ਗਿਆ ਹੈ ਕਿ ਮੈਂ ਜੀਵ  
ਹਾਂ, ਇਸ ਤੋਂ ਨੀਵੇਂ ਜਾ ਕੇ ਪੱਕੇ ਨਿਸ਼ਚੇ ਨਾਲ ਤੁਸੀਂ ਇਹ ਮੰਨ  
ਲਿਆ ਹੈ ਕਿ ਮੈਂ ਸਰੀਰ ਹਾਂ, ਮੈਂ ਹਿੰਦੂ ਹਾਂ, ਮੈਂ ਸਿੱਖ ਹਾਂ, ਮੈਂ ਪੁੰਨੀ  
ਹਾਂ, ਮੈਂ ਪਾਪੀ ਹਾਂ; ਇਹ ਭਰਮ ਉਸ ਸਮੇਂ ਤਕ ਦੂਰ ਨਹੀਂ ਹੁੰਦਾ  
ਜਦੋਂ ਤਕ ਸਮਰੱਥ ਗੁਰੂ ਇਸ ਜੀਵ ਨੂੰ ਸਾਧਨਾ ਸਧੰਨ ਕਰ ਕੇ,  
ਇਸ ਨੂੰ ਗੁਰ ਸ਼ਬਦ ਰਾਹੀਂ ਇਸ ਦੇ ਸਰੂਪ ਦਾ ਨਿਸ਼ਚਾ ਨਹੀਂ  
ਕਰਾਉਂਦਾ। ਇਹ ਭਰਮ ਗੁਰੂ ਦੀ ਕ੍ਰਿਪਾ ਤੋਂ ਬਗੈਰ ਨਹੀਂ ਟੁਟਿਆ

ਕਰਦਾ। ਮਹਾਂਪੁਰਸ਼ ਇਹ ਕਹਿੰਦੇ ਹਨ ਕਿ ਆਪਣੇ ਅਸਲੀ ਸਰੂਪ ਨੂੰ ਜਾਣ, ਤੂੰ ਜੀਵ ਨਹੀਂ ਹੈ, ਤੂੰ ਆਪ ਹੀ ਬ੍ਰਹਮ ਹੈ, ਜੀਵ ਭਾਵ ਮਾਇਆ ਦੇ ਅਸਰ ਕਰਕੇ ਤੈਨੂੰ ਪ੍ਰਤੀਤ ਦੇ ਰਿਹਾ ਹੈ। ਤੂੰ ਜੀਵ ਭਾਵ ਛੱਡ ਕੇ ਐਸਾ ਨਿਸ਼ਚਾ ਕਰ ਕਿ ਮੈਂ ਬ੍ਰਹਮ ਹਾਂ-ਮੈਂ ਬ੍ਰਹਮ ਹਾਂ-ਮੈਂ ਬ੍ਰਹਮ ਹਾਂ; ਮੈਂ ਸਰੀਰ ਨਹੀਂ ਹਾਂ, ਮੈਂ ਜੀਵ ਨਹੀਂ ਹਾਂ, ਇਹ ਜੀਵ ਭਾਵ ਅਗਿਆਨ ਕਰਕੇ ਮੈਂ ਮੰਨਦਾ ਸਾਂ।

ਇਕ ਮਹਾਤਮਾ ਨੇ ਵਿਚਾਰ ਸਾਗਰ ਵਿਚ ਫੁਰਮਾਨ ਕੀਤਾ ਹੈ -

**ਕਰਮ ਉਪਾਯ ਕੀਨੇ ਭਾਰੀ।**  
**ਅੰਤ ਅਧਿਕ ਜਗ ਵਾਸੀ ਭਾਰੀ।**  
**ਆਪ ਉਪਾਯ ਕਰੋ ਗੁਰਦੇਵਾ।**  
**ਹੋਵੈ ਜਾਤੇ ਭਵਦੁਖ ਛੇਵਾ॥**  
**ਪੁਨ ਚਾਹਤ ਹਮ ਪਰਮਾਨੰਦਾ।**  
**ਤਾਕੇ ਕਰੋ ਉਪਾਯ ਸੁਢੰਦਾ॥**  
**ਸ੍ਰੀ ਗੁਰੂ ਵਾਚ॥**  
**ਪਰਮਾਨੰਦ ਮਿਲਾਪ ਤੂੰ ਜੋ ਸਿਸ਼ ਚਹੋਂ ਸੁਜਾਨ।**  
**ਜਨਮਾਦਿਕ ਦੁਖ ਨਾਸ਼ ਪੁਨ ਭਾਂਤਿ ਜਨਜ ਤਰਿ ਮਾਨ।**  
**ਪਰਮਾਨੰਦ ਸਰੂਪ ਤੂੰ ਨਹ ਤੋਮੈਂ ਦੁਖ ਲੇਸਾ।**  
**ਅਜ ਅਬਿਨਾਸੀ ਬ੍ਰਹਮ ਚਿਤ ਜਿਨ ਆਨੇ ਹੀਏ ਕਲੇਸਾ।**

**ਵਿਚਾਰ ਸਾਗਰ**

ਮਹਾਂਪੁਰਸ਼ ਕਹਿੰਦੇ ਹਨ ਕਿ ਹੇ ਸਿਸ਼! ਤੈਨੂੰ ਜੋ ਪੁਮ ਅਨੰਦ ਦੀ ਪ੍ਰਾਪਤੀ ਅਤੇ ਦੁਖ ਨਿਵਾਰਨ ਦੀ ਇਛਾ ਹੈ ਉਹ ਕੇਵਲ ਭਰਮ ਕਰਕੇ ਹੀ ਹੈ। ਤੂੰ ਆਪਣੇ ਸਰੂਪ ਨੂੰ ਪੂਰੀ ਤਰ੍ਹਾਂ ਭੁੱਲ ਚੁਕਿਆ ਹੈ, ਤੂੰ ਇਹ ਨਹੀਂ ਜਾਣਦਾ ਕਿ ਤੂੰ ਖੁਦ ਹੀ ਪੁਮ ਅਨੰਦ ਸਰੂਪ ਹੋਣਾ। ਤੇਰੇ ਵਿਚ ਤਿੰਨ ਕਾਲ ਦੁਖ ਹੈ ਹੀ ਨਹੀਂ ਜਿਵੇਂ ਕਿ ਗੁਰੂ ਮਹਾਰਾਜਾ ਜੀ ਕਹਿੰਦੇ ਹਨ -

**ਮਨ ਤੂੰ ਜੋਤਿ ਸਰੂਪ ਹੈ ਆਪਣਾ ਮੂਲ ਪਛਾਣ॥**  
**ਪੰਨਾ - 441**

ਤੈਨੂੰ ਆਪਣੇ ਆਪ ਦਾ ਗਿਆਨ ਪੂਰੀ ਤਰ੍ਹਾਂ ਭੁੱਲ ਚੁਕਿਆ ਹੈ ਜਿਵੇਂ -

**ਜੈਸੇ ਕੁਰੰਕ ਨਹੀਂ ਪਾਇਓ ਭੇਦ॥**  
**ਤਨਿ ਸੁਰੰਧ ਢੂਢੈ ਪ੍ਰਦੇਸੁ॥**  
**ਆਪ ਤਨ ਕਾ ਜੋ ਕਰੇ ਬੀਚਾਰੁ॥**  
**ਤਿਸੁ ਨਹੀਂ ਜਮ ਕੰਕਰੁ ਕਰੇ ਖੁਅਰੁ॥**      **ਪੰਨਾ - 1196**

ਇਸ ਤਰ੍ਹਾਂ ਰਾੜਾ ਸਾਹਿਬ ਢੱਕੀ ਵਿਚ ਘੋਰ ਤੁਪਸਿਆ ਸ਼ੁਰੂ ਹੋਈ ਅਤੇ 18 ਦੇ ਕਰੀਬ ਪ੍ਰੇਮੀ ਛੇ ਸਾਲ ਮੌਨ ਵਰਤ ਧਾਰ ਕੇ ਆਤਮ ਚਿੰਤਨ ਕਰ ਰਹੇ ਸਨ ਅਤੇ ਸਮੇਂ-ਸਮੇਂ ਸੰਤ ਮਹਾਰਾਜ ਜੀ ਸਾਰਿਆਂ ਨੂੰ ਇਕੱਠਾ ਕਰ ਲੈਂਦੇ ਸਨ ਅਤੇ ਬਹੁਤ ਹੀ ਗਿਆਨ ਪੁਰਵਕ ਬਚਨ ਕਰਿਆ ਕਰਦੇ ਸੀ ਜਿਸ ਤਰ੍ਹਾਂ ਕਿ ਫੁਰਮਾਨ ਹੈ -

**ਸੋ ਪ੍ਰਭੁ ਢੂਰਿ ਨਾਹੀ, ਪ੍ਰਭੁ ਤੂੰ ਹੈ॥**  
**ਸਭ ਜਗੁ ਦੇਖਿਆ ਮਾਇਆ ਛਾਇਆ॥**  
**ਨਾਨਕ ਗੁਰਮਤਿ ਨਾਮੁ ਧਿਆਇਆ॥**      **ਪੰਨਾ - 354**

ਸੰਤ ਮਹਾਰਾਜ ਜੀ ਨੇ ਫੁਰਮਾਇਆ ਕਿ ਦੇਖੋ ਪ੍ਰੇਮੀਓ! ਇਹ ਮਾਇਆ ਸਾਰੀਆਂ ਹੋਰ ਮਾਇਆਂ ਤੋਂ ਪ੍ਰਬਲ ਹੈ। ਉਹ ਮਾਇਆ ਦੇ ਰੂਪ ਵੀ ਇਸ ਵਿਚ ਹੀ ਆ ਜਾਇਆ ਕਰਦੀਆਂ ਹਨ।

ਰਾਜਾ ਜਨਕ ਜੀ ਨੇ ਇਕ ਵਾਰੀ ਇਕ ਭਿਆਨਕ ਸੁਪਨਾ ਆਉਣ ਤੇ ਭਾਰਤ ਵਰਸ ਦੇ ਸਾਰੇ ਰਿਸ਼ੀਆਂ ਮੁਨੀਆਂ, ਵਿਦਵਾਨਾਂ ਨੂੰ ਮਿਥਲਾਪੁਰੀ ਵਿਚ ਇਕੱਠਾ ਕੀਤਾ ਅਤੇ ਇਕ ਪ੍ਰਸ਼ਨ ਕੀਤਾ ਕਿ 'ਇਹ ਸੱਚਾ ਕਿ ਉਹ ਸੱਚਾ' ਉਸ ਵੇਲੇ ਸਾਰੇ ਭਾਰਤ ਵਰਸ ਦੇ ਵੱਡੇ-ਵੱਡੇ ਰਿਸੀ ਮੁਨੀ ਮਿਥਲਾਪੁਰੀ ਵਿਚ ਆਏ ਪਰ ਕੋਈ ਵੀ ਇਸਦਾ ਸਹੀ ਜਵਾਬ ਨਾ ਦੇ ਸਕਿਆ। ਇਸ ਤਰ੍ਹਾਂ ਦੇ ਨਾਲ ਅੱਠ ਸਾਲ ਲੰਘ ਗਏ। ਇਹ ਗੱਲ ਸੁਣ ਕੇ ਇਕ ਅਸਟਾਬਕ ਨਾਮ ਦਾ ਬਾਲ ਯੋਗੀ, ਜਿਸ ਦਾ ਪਿਤਾ ਰਾਜਾ ਜਨਕ ਪਾਸ ਅੱਠ ਸਾਲ ਤੋਂ ਰੁਕਿਆ ਹੋਇਆ ਸੀ, ਨੂੰ ਪਤਾ ਲੱਗਿਆ। ਆਪਣੀ ਮਾਂ ਤੋਂ ਆਗਿਆ ਲੈ ਕੇ ਪਾਲਕੀ ਵਿਚ ਬੈਠ ਕੇ ਮਿਥਲਾਪੁਰੀ ਪਹੁੰਚਿਆ। ਉਸਦੇ ਸਰੀਰ ਵਿਚ ਅੱਠ ਵਲ੍ਹੁ ਪੈਂਦੇ ਸਨ ਜਿਸ ਕਰਕੇ ਉਸ ਦਾ ਨਾਮ ਅਸਟਾਬਕਰ ਹੋ ਗਿਆ। ਲੋਕ ਉਸਦੇ ਸਰੀਰ ਦੇ ਵਲ੍ਹੁ ਕਰਕੇ ਹੀ ਉਸ ਨੂੰ ਅਸਟਾਬਕਰ ਆਖਦੇ ਸਨ। ਅਸਟਾਬਕਰ ਨੇ ਰਾਜੇ ਜਨਕ ਨੂੰ ਸੰਦੇਸ਼ਾ ਭੇਜ ਦਿਤਾ ਕਿ ਮੈਂ ਤੇਰੇ ਪ੍ਰਸ਼ਨ ਦਾ ਉਤਰ ਦੇਣ ਵਾਸਤੇ ਮਿਥਲਾਪੁਰੀ ਵਿਚ ਤੈਨੂੰ ਮਿਲਣਾ ਚਾਹੁੰਦਾ ਹਾਂ। ਰਾਜੇ ਜਨਕ ਨੇ ਦੂਸਰੇ ਦਿਨ ਦਰਬਾਰ ਕੀਤਾ ਅਤੇ ਆਪਣੇ ਪ੍ਰਸ਼ਨ ਦਾ 'ਇਹ ਸੱਚਾ ਜਾਂ ਉਹ ਸੱਚਾ' ਦਾ ਉਤਰ ਲੈਣ ਲਈ ਇਸ ਬਾਲ ਰਿਸੀ ਨੂੰ ਬੜੇ ਸਤਿਕਾਰ ਨਾਲ ਨਿਮੰਤਣ ਦਿਤਾ। ਇਹ ਸਵਾਲ ਇਕ ਐਸਾ ਸੁਪਨਾ ਆਉਣ ਕਰਕੇ ਰਾਜੇ ਜਨਕ ਦੇ ਮਨ ਵਿਚ ਬੇਚੈਨੀ ਪੈਦਾ ਕਰ ਰਿਹਾ ਸੀ, ਪੂਰੀ ਵਾਰਤਾ ਇਸ ਤਰ੍ਹਾਂ ਹੈ ਕਿ -

ਮਿਥਲਾਪੁਰੀ ਵਿਚ 12 ਵਜੇ ਦਿਨ ਦੇ, ਜੇਠ ਦੇ ਮਹੀਨੇ ਜਦੋਂ ਬਹੁਤ ਗਰਮੀ ਸੀ। ਬਹੁਤ ਗਰਮ ਹਵਾ ਚਲ ਰਹੀ ਸੀ। ਗਰਮੀ ਨੂੰ ਦੂਰ ਕਰਨ ਵਾਸਤੇ ਆਪਣੇ ਰੰਗ ਮਹੱਲ ਨੂੰ ਠੰਢੀਆਂ ਚੀਜ਼ਾਂ ਨਾਲ ਨੰਢਾ ਕਰ ਰਿਹਾ ਸੀ। ਹਰ ਦਰਵਾਜ਼ੇ ਅਤੇ ਖਿੜਕੀ ਉਤੇ ਖਸ ਦੇ ਪੜਦੇ ਲੱਗੇ ਹੋਏ ਸਨ। ਉਨ੍ਹਾਂ ਉਤੇ ਹੀ ਗੁਲਾਬ ਛਿੜਕਿਆ ਜਾਂਦਾ ਸੀ ਅਤੇ ਹੋਰ ਅਨੁਕਾਂ ਕਿਸਮ ਦੀਆਂ ਬਸ਼ਬੂਆਂ ਕਿਉਂਝੇ ਆਦਿ ਦੇ ਫੁਹਾਰੇ ਲੱਗੇ ਹੋਏ ਸਨ। ਰਾਜਾ ਜਨਕ ਫੁੱਲਾਂ ਨਾਲ ਸਜਾਏ ਹੋਏ ਸਵਰਨ ਪਲੰਘ ਤੇ ਅਰਾਮ ਕਰ ਰਿਹਾ ਸੀ ਅਤੇ ਮਹਾਰਾਣੀਆਂ ਚੰਦਨ ਵਰਗੀ ਲਗਾ ਕੇ ਗਰਮੀ ਤੋਂ ਆਪਣੇ ਸਰੀਰ ਨੂੰ ਬਚਾ ਰਹੀਆਂ ਸਨ। ਪਲੰਘ ਤੇ ਲੇਟੇ ਹੋਏ ਮਹਾਰਾਜਾ ਜਨਕ ਦੀ ਅੱਖ ਲੱਗ ਗਈ ਅਤੇ ਇਕ ਅਦਭੂਤ ਸੁਪਨਾ ਦੇਖਿਆ ਜੋ ਪਿਛਲੇ ਕਿਸੀ ਜਨਮ ਵਿਚ ਇਸ ਨਾਲ ਬੀਤਿਆ ਹੋਇਆ ਸੀ। ਪਿਛਲੇ ਜਨਮਾਂ ਦੇ ਸੰਸਕਾਰ ਕਈ ਸੁਪਨਿਆਂ ਵਿਚ ਸਿਮ੍ਰਿਤ ਹੋ ਜਾਂਦੇ ਹਨ। ਵੱਡੀਆਂ-ਵੱਡੀਆਂ ਕੋਠੀਆਂ ਵਿਚ ਰਹਿਣ ਵਾਲਿਆਂ ਨੂੰ ਸੁਪਨੇ ਆਇਆ ਕਰਦੇ ਹਨ ਕਿ ਉਹ ਗੰਦੀਆਂ ਬਸਤੀਆਂ, ਟੁੱਟੇ ਹੋਏ ਘਰਾਂ ਵਿਚ ਰਹਿ ਰਹੇ ਹਨ। ਦੁਖ ਸੁਖ ਵੀ ਪ੍ਰਤੀਖ ਰੂਪ ਵਿਚ ਦੇਖ ਲਿਆ ਕਰਦੇ ਹਨ। ਇਸੇ ਤਰ੍ਹਾਂ ਨਾਲ ਰਾਜੇ ਜਨਕ ਨੇ ਸੁਪਨੇ ਵਿਚ ਦੇਖਿਆ ਕਿ ਉਸ ਤੋਂ ਕੋਈ ਬਹੁਤ ਭਾਰੀ ਪਾਪ ਹੋ ਗਿਆ, ਪ੍ਰਜਾ ਉਸ ਪਾਪ ਦੇ ਪ੍ਰਭਾਵ ਕਰਕੇ ਉਸ ਤੋਂ ਬਹੁਤ ਘੁੜਾ ਕਰ ਰਹੀ ਹੈ ਅਤੇ ਰਾਜੇ ਗੱਦੀ ਤੋਂ ਉਤਰਨਾ ਚਾਹੁੰਦੇ ਹਨ। ਇਸ ਖਿਆਲ ਨੂੰ ਮੁੱਖ ਰੱਖ ਕੇ ਸਾਰੀ ਪ੍ਰਜਾ ਪੜੇਸੀ ਰਾਜੇ ਪਾਸ ਗਈ ਅਤੇ ਕਿਹਾ ਕਿ ਸਾਨੂੰ ਇਸ ਪਾਪੀ ਰਾਜੇ ਤੋਂ ਸੁਤੰਤਰ ਕਰੋ। ਉਸ ਨੇ ਪਰਜਾ ਦੀ ਗੱਲ ਸੁਣ ਕੇ ਉਸ ਤੇ ਆਕਰਸਣ ਕਰ ਦਿਤਾ, ਬਹੁਤ ਘੋਰ ਯੁੱਧ ਹੋਇਆ। ਰਾਜਾ ਜਨਕ ਦੀਆਂ

ਸਾਰੀਆਂ ਰਾਣੀਆਂ ਉਸ ਨੇ ਸੰਭਾਲ ਲਈਆਂ ਅਤੇ ਰਾਜੇ ਜਨਕ ਨੂੰ ਇਕੱਲੇ ਨੂੰ ਹੀ ਇਕ ਵਸਤਰ ਦੇ ਕੇ ਕਰੜੀ ਧੁੱਪ ਵਿਚ, ਨੌਗੇ ਪੈਰ ਦੋਸ਼ ਚੋਂ ਕੱਢ ਦਿਤਾ ਅਤੇ ਹੁਕਮ ਕਰ ਦਿਤਾ ਕਿ ਕੋਈ ਵੀ ਜੋ ਇਸ ਰਾਜੇ ਨੂੰ ਅੰਨ, ਜਲ, ਵਸਤਰ, ਜੁੱਤੀ, ਛੱਤਰੀ ਅਤੇ ਉਸ ਨੂੰ ਪਿਆਰ ਨਾਲ ਬੁਲਾਏਗਾ ਉਸ ਨੂੰ ਸਖਤ ਸਜ਼ਾ ਦਿਤੀ ਜਾਵੇਗੀ। ਜਿਹੜਾ ਇਸ ਨੂੰ ਧੱਕੇ ਮਾਰੇਗਾ, ਜੁੱਤੀਆਂ ਮਾਰੇਗਾ ਉਸ ਨੂੰ ਇਨਾਮ ਦਿਤਾ ਜਾਵੇਗਾ। ਇਸ ਤਰ੍ਹਾਂ ਢੰਡੋਰਾ ਸਾਰੀ ਰਿਆਸਤ ਵਿਚ ਫਿਰਾ ਦਿਤਾ। ਸਾਰੇ ਉਸ ਦਾ ਤ੍ਰਿਸਕਾਰ ਕਰਦੇ ਹਨ, ਧਿਰਕਾਰ-ਧਿਰਕਾਰ ਕਹਿੰਦੇ ਹਨ। ਇੱਟਾਂ-ਵੱਟੇ ਮਾਰਦੇ ਹਨ। ਉਹ ਨੰਢੇ ਮਹਿਲਾਂ ਵਿਚ ਰਹਿਣ ਵਾਲਾ ਰਾਜਾ ਰੋਟੀ ਦੀ ਮੰਗ ਕਰਦਾ, ਭੁੱਖ ਪਿਆਸਾ ਤੁਰਿਆ ਜਾ ਰਿਹਾ ਹੈ। ਲੋਕਾਂ ਨੇ ਹਮਦਰਦੀ ਤਾਂ ਕੀ ਕਰਨੀ ਸੀ ਸਰਮਾਂ ਉਸ ਦਾ ਬਹੁਤ ਨਿਰਾਦਰ ਕਰ ਰਹੇ ਹਨ। ਕੋਈ ਉਸ ਤੇ ਦਇਆ ਨਹੀਂ ਕਰਦਾ, ਸਿਪਾਹੀ ਬਹੁਤ ਕਰੜੇ ਹਨ ਅਤੇ ਧੱਕੇ ਮਾਰ-ਮਾਰ ਕੇ ਉਸ ਨੂੰ ਕੱਢ ਰਹੇ ਹਨ। ਰਾਜਾ ਰਾਮੀ ਦਾ ਮਾਰਿਆ ਭੁੱਖ ਪਿਆਸ ਨਾ ਸਹਾਰਦਾ ਹੋਇਆ ਬੇਹੱਸ਼ ਹੋ ਕੇ ਗਿਰ ਗਿਆ। ਸਿਪਾਹੀ ਉਸ ਨੂੰ ਛੱਡ ਕੇ ਚਲੇ ਗਏ। ਰਾਜਾ ਜਨਕ ਨੂੰ ਜਦੋਂ ਹੋਸ਼ ਆਈ ਤਾਂ ਕੀ ਦੇਖਦਾ ਹੈ ਕਿ ਮੈਂ ਤਾਂ ਇਕ ਬਹੁਤ ਭਿਆਨਕ ਜੰਗਲ ਵਿਚ ਪਿਆ ਹਾਂ। ਉਹ ਜੰਗਲੀ ਜਾਨਵਰਾਂ ਤੋਂ ਬਚਣ ਲਈ ਹਨੌਰੀ ਰਾਤ ਵਿਚ ਕੰਕਰਾਂ, ਪੱਥਰਾਂ ਨਾਲ ਠੋਕਰਾਂ ਖਾਂਦਾ ਦਰਖਤ ਤੇ ਚੜ੍ਹ ਗਿਆ ਅਤੇ ਮ੍ਰਿਤੁ ਦੇ ਭੈ ਕਰਕੇ ਉਸ ਨੂੰ ਨੀਂਦ ਨਾ ਆਈ। ਦੂਜੇ ਦਿਨ ਚਲਿਆ ਤਾਂ ਇਕ ਨਗਰ ਵਲ ਜਾ ਰਿਹਾ ਸੀ ਉੱਥੇ ਕੁਤੇ ਮਗਰ ਪੈ ਗਏ ਅਤੇ ਕੁਤਿਆਂ ਨੇ ਫੱਟੜ ਕਰ ਦਿਤਾ। ਪਰ ਕੀ ਮਜਾਲ ਕਿ ਇਕ ਵੀ ਬੰਦੇ ਨੇ ਉਸ ਨੂੰ ਛੁਡਾਇਆ ਹੋਵੇ, ਉਸ ਦੇ ਵਿਪਰੀਤ ਪਿੰਡ ਦੇ ਬੱਚੇ ਉਸ ਨੂੰ ਪਾਗਲ-ਪਾਗਲ ਕਰਦੇ ਇੱਟਾਂ-ਵੱਟੇ ਮਾਰਦੇ ਹਨ। ਸਿਪਾਹੀਆਂ ਨੇ ਫੇਰ ਫੜ ਲਿਆ ਫੇਰ ਤੱਤੇ ਰੇਤੇ ਵਿਚ ਲਿਜਾ ਰਹੇ ਹਨ। ਪਹਿਲਾਂ ਹੀ ਭੁੱਖ ਪਿਆਸ ਨਾਲ ਬਹੁਤ ਵਿਆਕੁਲ ਸੀ ਅਤੇ ਭਗਵਾਨ ਨੂੰ ਕਹਿਣ ਲੱਗਿਆ ਕਿ ਮੈਂ ਅਜਿਹਾ ਕਿਹੜਾ ਪਾਪ ਕੀਤਾ ਹੈ ਜਿਸਦੇ ਬਦਲੇ ਮੇਰੀ ਇਹ ਦੁਰਦਸ਼ਾ ਹੋ ਰਹੀ ਹੈ। ਯਾਦ ਕਰਦਾ ਹੈ ਕਿ ਮੇਰੀਆਂ ਰਾਣੀਆਂ ਜਿਹੜੀਆਂ ਹਰ ਵੇਲੇ ਮੈਨੂੰ ਯਾਦ ਕਰਦੀਆਂ ਸਨ ਉਹ ਕਿਵੇਂ ਮੈਨੂੰ ਦੁਸ਼ਟ-ਦੁਸ਼ਟ ਕਰਦੀਆਂ ਸਨ ਅਤੇ ਉਚੀ-ਉਚੀ ਰੌਂਦਾ ਭਗਵਾਨ ਅੱਗੇ ਪ੍ਰਾਰਥਨਾ ਕਰਦਾ, ਧੱਕੇ ਖਾਂਦਾ ਤੁਰਿਆ ਜਾਂਦਾ ਹੈ।

ਇਕ ਤੀਰਥ ਯਾਤਰਾ ਨੂੰ ਜਾਣ ਵਾਲਾ ਸੰਗ ਉਸ ਨੂੰ ਰਸਤੇ ਵਿਚ ਮਿਲਿਆ, ਰਾਜੇ ਨੇ ਉਨ੍ਹਾਂ ਤੋਂ ਖਾਣ ਲਈ ਮੰਗਿਆ। ਉਨ੍ਹਾਂ ਯਾਤਰੂਆਂ ਨੇ ਰਾਜੇ ਨੂੰ ਇਕ-ਇਕ ਕੌਂਡੀ ਦਾਨ ਵਜੋਂ ਦਿਤੀ। 19 ਕੌਂਡੀਆਂ ਮਿਲੀਆਂ। ਰਾਜਾ ਹੱਥ ਵਿਚ ਕੌਂਡੀਆਂ ਲੈ ਕੇ ਜਾਰੇ-ਜਾਰੇ ਰੋ ਰਿਹਾ ਹੈ ਅਤੇ ਕਹਿ ਰਿਹਾ ਹੈ ਕਿ ਤੇਰੀ ਲੀਲਾ ਕੈਸੀ ਹੈ ਮੇਰੇ ਪਾਸ ਤਾਂ ਹੀਰੇ ਜਵਾਹਰਾਤਾਂ ਨਾਲ ਖਜ਼ਾਨੇ ਭਰੇ ਪਏ ਸੀ ਕੀ ਮੈਂ ਓਹੀ ਹਾਂ। ਹੋ ਪ੍ਰਭੂ! ਤੇਰੇ ਕੋਥੋਂ ਨਾਲ ਮੇਰੇ ਕੋਲ ਅੱਜ ਇਕ ਪੈਸਾ ਵੀ ਨਹੀਂ ਜਿਸ ਦੇ ਮੈਂ ਚਣੇ ਲੈ ਕੇ ਖਾ ਲਵਾਂ। 19 ਕੌਂਡੀਆਂ ਲੈ ਕੇ ਦੂਸਰੇ ਰਾਜੇ ਦੇ ਰਾਜ ਵਿਚ ਸ਼ਹਿਰ ਨੂੰ ਚਲਿਆ ਜਾ ਰਿਹਾ ਹੈ। ਇੱਕੱਲੇ-ਇੱਕੱਲੇ ਨੂੰ ਪੁਛ ਰਿਹਾ ਹੈ ਕਿ ਮੈਂ ਬਹੁਤ ਭੁੱਖਾ ਹਾਂ, ਕਿਤੇ ਸਦਾ ਵਰਤ ਹੋਵੇ ਤਾਂ ਮੈਨੂੰ ਦੱਸ ਦੇਵੋ। ਦੂਸਰੇ ਰਾਜੇ ਦੇ ਰਾਜ ਵਿਚ ਇਸ ਤੇ ਦਇਆ ਕਰਕੇ ਇਕ ਸੱਜਣ ਨੇ

ਦਸਿਆ ਕਿ ਓਸ ਥਾਂ ਸਦਾ ਵਰਤ ਚਲ ਰਿਹਾ ਹੈ। ਉਥੇ ਜਾ ਕੇ ਲਾਈਨ ਵਿਚ ਖੜ੍ਹਾ ਹੋ ਗਿਆ। ਜਦੋਂ ਇਸ ਦੀ ਵਾਰੀ ਆਈ ਤਾਂ ਵਰਤਾਵੇ ਨੇ ਕਿਹਾ ਕਿ ਭਾਈ! ਇਥੇ ਤਾਂ ਖਿਚੜੀ ਵਰਤ ਰਹੀ ਹੈ, ਤੇਰੇ ਕੋਲ ਬਰਤਨ ਨਹੀਂ ਹੈ। ਕੋਈ ਬਰਤਨ ਲੈ ਕੇ ਆ ਕਿਉਂਕਿ ਖਿਚੜੀ ਗਰਮ ਹੈ। ਰਾਜਾ ਇਕ ਘੁਮਿਆਰ ਦੇ ਪਾਸ ਜਾ ਕੇ 19 ਕੌਂਡੀਆਂ ਦੇ ਬਦਲੇ ਇਕ ਠੀਕਰਾ ਲੈ ਆਇਆ। ਭੀੜ ਬਹੁਤ ਹੋ ਗਈ ਇਹ ਲਾਈਨ ਵਿਚ ਖੜ੍ਹਾ ਹੋ ਗਿਆ, ਰਾਜਾ ਠੀਕਰਾ ਲੈ ਕੇ ਦੁਬਾਰਾ ਪਹੁੰਚਿਆ ਅਤੇ ਖਿਚੜੀ ਵੰਡਣ ਵਾਲੇ ਨੂੰ ਕਿਹਾ ਕਿ ਤੁਸੀਂ ਮੈਨੂੰ ਬਰਤਨ ਲਿਆਉਣ ਲਈ ਕਿਹਾ ਸੀ, ਮੈਂ ਬਰਤਨ ਲੈ ਆਇਆ ਹਾਂ, ਭੁੱਖ ਨਾਲ ਮੈਂ ਬਹੁਤ ਵਿਆਕੁਲ ਹੋ ਰਿਹਾ ਹਾਂ ਕਿਥਾ ਕਰਕੇ ਮੈਨੂੰ ਬੋੜੀ ਖਿਚੜੀ ਦੇ ਦੇਵੋ। ਉਸ ਨੇ ਕਿਹਾ ਕਿ ਪ੍ਰੇਮੀਆਂ! ਖਿਚੜੀ ਤਾਂ ਮੁੱਕ ਗਈ ਹੈ, ਉਸ ਨੇ ਬੁਰਚਣ ਇਕੱਠੀ ਕਰਕੇ ਇਸ ਦੇ ਠੀਕਰੇ ਵਿਚ ਪਾ ਦਿਤੀ ਅਤੇ ਕਿਹਾ ਕਿ ਸਾਮੂਣੇ ਤੋਂ ਅੱਧਾ ਤੋਲਾ ਘੀ ਲੈ ਲੈ। ਉਥੇ ਵੀ ਬਹੁਤ ਭੀੜ ਲੱਗੀ ਹੋਈ ਸੀ। ਰਾਜੇ ਦਾ ਸਰੀਰ ਭੁੱਖ ਨਾਲ ਕੰਬ ਰਿਹਾ ਸੀ, ਉਹ ਬਹੁਤ ਕਮਜ਼ੋਰ ਹੋ ਚੁਕਿਆ ਸੀ, ਵੰਡਣ ਵਾਲੇ ਨੇ ਜਲਦੀ-ਜਲਦੀ ਘੀ ਪਾਇਆ ਪਰ ਉਹ ਧਰਤੀ ਉਪਰ ਗਿਰ ਗਿਆ। ਬਾਰ-ਬਾਰ ਕਹਿਣ ਤੇ ਉਸ ਨੇ ਤਰਸ ਕਰਕੇ ਫੇਰ ਘੀ ਪਾ ਦਿਤਾ। ਰਾਜਾ ਜਨਕ ਰੋਣ ਲੱਗ ਗਿਆ ਕਿ ਮੈਂ ਦੋ ਤਿੰਨ ਦਿਨ ਪਹਿਲਾਂ ਕਿੱਡਾ ਵੱਡਾ ਰਾਜਾ ਸੀ ਤੇ ਅੱਜ ਮੇਰੀ ਇਹ ਹਾਲਤ ਹੋ ਗਈ ਕਿ ਮੈਂ ਮੰਗਤਿਆਂ ਤੋਂ ਵੀ ਮਾੜਾ ਹੋ ਗਿਆ। ਮੇਰੇ ਕੋਲ ਤਾਂ ਕੋਈ ਵਸਤਰ ਵੀ ਨਹੀਂ, ਮੈਨੂੰ ਤਾਂ ਮੰਗਣ ਦੀ ਜਾਚ ਵੀ ਨਹੀਂ, ਹੋ ਪ੍ਰਭੂ! ਇਹ ਕੀ ਬਣ ਗਿਆ? ਅੱਛਾ, ਤੇਰਾ ਸ਼ੁਕਰ ਹੈ ਮੈਨੂੰ ਖਿਚੜੀ ਦੇ ਦਰਸ਼ਨ ਤਾਂ ਹੋ ਗਏ, ਜੇ ਨਾ ਮਿਲਦੀ ਤਾਂ ਮੈਂ ਭੁੱਖ ਨਾਲ ਮਰ ਜਾਣਾ ਸੀ। ਹੋ ਪ੍ਰਭੂ! ਮੈਂ ਇਹ ਵੀ ਨਹੀਂ ਜਾਣਦਾ ਕਿ ਖਿਚੜੀ ਖਾਣੀ ਮੇਰੇ ਭਾਗਾਂ ਵਿਚ ਹੈ ਵੀ ਜਾਂ ਨਹੀਂ ਕਿਉਂਕਿ ਤੇਰੀ ਲੀਲਾ ਅਪਰ ਅਪਾਰ ਹੈ, ਕੀ ਪਤਾ ਇਕ ਛਿਨ ਤੋਂ ਬਾਅਦ ਵਿਧਾਤਾ ਕੀ ਕਰ ਦੇਵੇ। ਕੀ ਦੇਖਦਾ ਹੈ ਕਿ ਦੋ ਮਸਤ ਸਾਂਚ ਆਪਸ ਵਿਚ ਭਿੜ ਰਹੇ ਹਨ। ਲੋਕ ਉਨ੍ਹਾਂ ਨੂੰ ਹਟਾ ਰਹੇ ਸਨ ਪਰ ਉਹ ਹਟਦੇ-ਹਟਦੇ ਉਥੇ ਹੀ ਪਹੁੰਚ ਗਏ ਜਿਥੇ ਇਹ ਖਿਚੜੀ ਦੀ ਬੁਰਕੀ ਮੂੰਹ ਵਿਚ ਪਾਉਣ ਲੱਗਿਆ ਸੀ ਅਤੇ ਇਕ ਸਾਂਚ ਇਹਦੇ ਵਿਚ ਆ ਕੇ ਲੱਗਿਆ, ਇਹਦਾ ਠੀਕਰਾ ਵੀ ਛੁੱਟ ਗਿਆ ਅਤੇ ਜਿਹੜੀ ਹੱਥ ਵਿਚ ਬੁਰਕੀ ਸੀ ਉਹ ਵੀ ਗਿਰ ਗਈ। ਝਟਕਾ ਲੱਗਿਆ, ਇਸ ਨੂੰ ਜਾਗ ਆ ਗਈ, ਕੀ ਦੇਖਦਾ ਹੈ ਕਿ ਇਕ ਬੁਰਾ ਦਿਸ਼ ਜੋ ਇਸ ਨੇ ਸੁਪਨੇ ਵਿਚ ਦੇਖਿਆ ਸੀ ਦੂਰ ਹੋ ਗਿਆ ਅਤੇ ਆਪਣੇ ਆਪ ਨੂੰ ਠੰਡੇ ਮਹਿਲ ਵਿਚ ਪਲੰਘ ਤੇ ਪਿਆ ਮਹਿਸੂਸ ਕਰਦਾ ਹੈ। ਰਾਜੇ ਨੂੰ ਜਾਗਿਆ ਦੇਖ ਕੇ ਛੜੀਦਾਰ ਨੇ ਜੋ ਬੁਲਾਈ, ਪੱਖੇ ਵਾਲੇ ਪੱਖੇ ਕਰਨ ਲੱਗ ਗਏ ਅਤੇ ਚੁਉਰ ਕਰਨ ਵਾਲੇ ਚੁਉਰ ਕਰਨ ਲੱਗ ਗਏ ਪਰ ਰਾਜੇ ਨੂੰ ਕੁਛ ਵੀ ਅੱਛਾ ਨਹੀਂ ਲੱਗਿਆ। ਬਾਰ-ਬਾਰ ਸੁਪਨੇ ਦੀ ਸਿਮ੍ਰਤੀ ਉਸ ਨੂੰ ਯਾਦ ਆ ਰਹੀ ਹੈ ਅਤੇ ਸੁਪਨੇ ਵਾਲਾ ਸਾਰਾ ਹਾਲ ਪੂਰੀ ਤਰ੍ਹਾਂ ਪ੍ਰਤੀ ਬੁੱਖ ਹੋ ਗਿਆ। ਠੰਡੇ ਮਹਿਲ ਉਸ ਨੂੰ ਚੰਗੇ ਨਹੀਂ ਲਗਦੇ। ਉਹ ਇਹ ਸਮਝ ਹੀ ਨਹੀਂ ਰਿਹਾ ਕਿ ਜੋ ਮੈਂ ਦੇਖਿਆ ਸੀ ਉਹ ਸੁਪਨਾ ਹੈ ਜਾਂ ਜੋ ਮੈਂ ਸਵਰਨ ਪਲੰਘਾਂ ਉਪਰ ਪਿਆ ਹਾਂ ਇਹ ਸੁਪਨਾ ਹੈ? ਦਿਮਾਗ ਘੁੰਮ ਰਿਹਾ ਹੈ, ਪੂਰੀ ਤਰ੍ਹਾਂ

ਨਾਲ ਅਸਰ ਹੋ ਗਿਆ ਸੁਪਨੇ ਦਾ। ਜਿਥੇ-ਜਿਥੇ ਇੱਟਾਂ ਵੱਟੇ ਮਾਰੇ ਹਨ ਉਸ ਨੂੰ ਓਹੀ ਦਿੱਤਾ ਸੁਪਨੇ ਵਾਲੇ ਪ੍ਰਤੱਖ ਰੂਪ ਵਿਚ ਨਜ਼ਰ ਆ ਰਹੇ ਹਨ। ਰਾਜਾ ਜਨਕ ਦੀ ਹਾਲਤ ਪਾਗਲਾਂ ਵਰਗੀ ਹੋ ਗਈ, ਦਿਲ ਹਿੱਲ ਗਿਆ, ਦਿਮਾਗ ਕੰਮ ਨਹੀਂ ਕਰਦਾ। ਕਿਸੇ ਦੇ ਗੱਲ ਸਮਝਾਏ ਤੇ ਸਮਝ ਨਹੀਂ ਰਿਹਾ। ਘੋੜੇ ਤੇ ਚੜ੍ਹ ਕੇ ਸੁਪਨੇ ਵਾਲੀਆਂ ਜਗ੍ਹਾ ਦੇਖਣ ਜਾਂਦਾ ਹੈ। ਦੇਖੀ ਜਾਂਦਾ ਹੈ ਕਿ ਮੈਂ ਇਥੇ ਬੈਠਿਆ ਸੀ, ਇੱਟਾਂ-ਬੱਟੇ ਮਾਰੇ ਹੋਏ ਸਭ ਉਸੇ ਤਰ੍ਹਾਂ ਪਏ ਹਨ, ਇਥੇ ਕੌਡੀਆਂ ਮਿਲੀਆਂ ਸੀ, ਇਥੇ ਖਿਚੜੀ ਮਿਲੀ ਸੀ, ਇਥੇ ਸਾਂਢ ਮੇਰੇ ਵਿਚ ਟਕਰਾਇਆ ਸੀ। ਹੁਣ ਉਸ ਨੂੰ ਇਹ ਨਹੀਂ ਪਤਾ ਲਗਦਾ ਕਿ ਉਹ ਜਾਗ੍ਰਤ ਹੈ ਜਾਂ ਗਜ਼ ਦੀ ਹਾਲਤ ਜਾਗ੍ਰਤ ਹੈ। ‘ਇਹ ਸੁਪਨਾ ਹੈ ਕਿ ਉਹ ਸੁਪਨਾ ਹੈ’ ਇਸ ਪ੍ਰਸ਼ਨ ਦਾ ਸਮਾਧਾਨ ਕਰਾਉਣ ਵਾਸਤੇ ਉਸ ਨੇ ਸਾਰੇ ਭਾਰਤ ਵਰਸ ਦੇ ਰਿਸ਼ੀ ਮੁਨੀ ਬੁਲਾ ਕੇ ਇਸ ਪ੍ਰਸ਼ਨ ਦੇ ਹੱਲ ਲਈ ਬੇਨਤੀ ਕੀਤੀ ਪਰ ਪ੍ਰਸ਼ਨ ਐਸਾ ਸੀ ਕਿ ਕਿਸੇ ਦੀ ਸਮਝ ਵਿਚ ਨਾ ਆਇਆ। ਲੋਕਾਂ ਨੂੰ ਪੁਛਿਆ ਕਰੇ ਕਿ ਮੈਂ ਸੁਪਨਾ ਦੇਖ ਰਿਹਾ ਹਾਂ ਜਾਂ ਜਾਗਦਾ ਹਾਂ। ਸੁਣਨ ਵਾਲੇ ਕਹਿ ਦਿੰਦੇ ਸਨ ਕਿ ਮਹਾਰਾਜ ਇਹ ਤੁਹਾਡੀ ਜਾਗ੍ਰਤ ਅਵਸਥਾ ਹੈ।

ਅੱਜ ਉਸ ਨੇ ਆਪਣੇ ਪ੍ਰਸ਼ਨ ਦਾ ਸਮਾਧਾਨ ਇਸ ਬਾਲ ਰਿਸ਼ੀ ਤੋਂ ਕਰਾਉਣ ਲਈ ਦਰਬਾਰ ਲਾਇਆ। ਭਾਰਤ ਵਰਸ ਦੇ ਸਾਰੇ ਰਿਸ਼ੀ-ਮੁਨੀ ਜੋ ਪਿਛਲੇ 7-8 ਸਾਲ ਤੋਂ ਇਕ ਤਰ੍ਹਾਂ ਨਾਲ ਨਜ਼ਰਬੰਦਾਂ ਵਰਗਾ ਹੀ ਜੀਵਨ ਲੰਘਾ ਰਹੇ ਸਨ ਅਤੇ ਕੋਈ ਉਤਰ ਨਹੀਂ ਦੇ ਰਹੇ ਸਨ। ਉਹ ਸਾਰੇ ਇਸ ਗੱਲ ਨੂੰ ਜਾਣ ਕੇ ਕਿ ਕੋਈ ਜਵਾਬ ਦੇਣ ਵਾਲਾ ਰਿਸ਼ੀ ਆਇਆ ਹੈ ਆਪਣੇ-ਆਪਣੇ ਥਾਂ ਬਿਰਾਜਮਾਨ ਹੋ ਗਏ। ਉਸ ਵਕਤ ਰਾਜਾ ਜਨਕ ਨੇ ਸਾਰੇ ਉਪਸਤਥ ਰਿਸ਼ੀਆਂ-ਮੁਨੀਆਂ ਨੂੰ ਸੰਬੋਧਨ ਕਰਦੇ ਹੋਏ ਸੁਣਾਇਆ ਕਿ ਮੇਰੇ ਪ੍ਰਸ਼ਨ ਦਾ ਉਤਰ ਦੇਣ ਵਾਸਤੇ ਅਸਟਾਵਕਰ ਮੁਨੀ ਆਏ ਹਨ ਜਿਨ੍ਹਾਂ ਦੀ ਸਰੀਰਕ ਆਯੂ ਸਿਰਫ ਅੱਠ ਸਾਲ ਹੈ ਅੱਜ ਦੀ ਸਭਾ ਇਸ ਵਾਸਤੇ ਲਗਾਈ ਗਈ ਕਿ ਆਪ ਵੀ ਉਸ ਦਾ ਉਤਰ ਸੁਣੋ ਅਤੇ ਮੇਰਾ ਵੀ ਸੰਸਾ ਨਵਿਰਤ ਹੋਵੇ। ਸਾਰੇ ਰਿਸ਼ੀ ਮੁਨੀਆਂ ਦੇ ਮਨ ਵਿਚ ਬਹੁਤ ਹੀ ਉਤਸ਼ਾਹ ਸੀ ਕਿ ਐਸਾ ਭਾਰਤ ਵਰਸ ਵਿਚ ਰਿਸ਼ੀ ਕੌਣ ਹੈ ਜੋ ਐਨਾ ਵਿਦਵਾਨ ਹੈ ਕਿ ਰਾਜੇ ਦੇ ਇਸ ਬੇਮਤਲਬੇ ਜਿਹੇ ਪ੍ਰਸ਼ਨ ਦਾ ਸਮਾਧਾਨ ਕਰੇਗਾ ਅਤੇ ਸਾਰਿਆਂ ਨੂੰ ਉਸ ਅਸਟਾਵਕਰ ਮੁਨੀ ਜੀ ਦੇ ਦਰਸ਼ਨ ਕਰਨ ਦੀ ਲਾਲਸਾ ਲੱਗੀ ਅਤੇ ਸਾਰੇ ਸਿੰਘ ਦੁਆਰ ਵਲ ਟਿਕ-ਟਿਕੀ ਲਗਾ ਕੇ ਦੇਖ ਰਹੇ ਸਨ। ਰਾਜਾ ਜਨਕ ਨੇ ਪ੍ਰਧਾਨ ਨੂੰ ਆਗਿਆ ਦਿਤੀ ਕਿ ਆਪ ਸ਼ਰਧਾਪੂਰਵਕ ਆਦਰ ਸਹਿਤ ਮੁਨੀ ਨੂੰ ਪਾਲਕੀ ਵਿਚ ਬਿਠਾ ਕੇ ਸਭਾ ਵਿਚ ਲੈ ਆਓ ਅਤੇ ਇਹ ਵੀ ਆਗਿਆ ਕੀਤੀ ਕਿ ਉਨ੍ਹਾਂ ਦਾ ਨਮਸ਼ਕਾਰਾਂ ਕਰਕੇ ਪੂਰਾ ਸਤਿਕਾਰ ਕੀਤਾ ਜਾਵੇ, ਉਨ੍ਹਾਂ ਦੇ ਗਲ ਵਿਚ ਸੁਗੰਧੀ ਦਿੰਦੇ ਪੁਸ਼ਪਾਂ ਦੀਆਂ ਮਾਲਾ ਪਹਿਨਾਈਆਂ ਜਾਣ ਅਤੇ ਫੁਲ ਵਰਸਾਉਂਦੇ ਹੋਏ ਪਾਲਕੀ ਨੂੰ ਲੈ ਆਓ। ਹੁਕਮ ਦੀ ਪਾਲਣਾ ਕਰਦੇ ਹੋਏ ਪ੍ਰਧਾਨ ਨੇ ਪਾਲਕੀ ਵਿਚ ਬਿਠਾ ਕੇ ਉਸ ਰਿਸ਼ੀ ਨੂੰ ਲਿਆਉਂਦੇ ਸਮੇਂ ਜੈ-ਜੈਕਾਰ ਦੇ ਉਚੇ ਸ਼ਬਦ ਉਚਾਰਨ ਕੀਤੇ। ਜਦੋਂ ਆਪ ਸਿੰਘ ਦੁਆਰ ਦੇ ਨੇੜੇ ਆ ਗਏ ਤਾਂ ਉਸ ਵੇਲੇ ਚੋਬਦਾਰ ਨੇ ਉਚੀ ਅਵਾਜ਼ ਵਿਚ ਉਚਾਰਨ ਕੀਤਾ ਕਿ ਅਸਟਾਵਕਰ ਮੁਨੀ ਜੀ ਪਾਲਕੀ ਵਿਚੋਂ ਉਤਰ ਕੇ ਸਿੰਘ ਦੁਆਰ ਰਾਹੀਂ ਸਭਾ ਵਿਚ

ਪਧਾਰ ਰਹੇ ਹਨ। ਸਾਰੇ ਰਿਸ਼ੀ ਮੁਨੀ ਦਰਸ਼ਨ ਦੇ ਅਭਿਲਾਸੀ ਹੋਣ ਕਰਕੇ ਸਿੰਘ ਦੁਆਰ ਵਲ ਦੇਖ ਰਹੇ ਹਨ ਅਤੇ ਮਨ ਵਿਚ ਸੋਚਦੇ ਸਨ ਕਿ ਛੋਟੀ ਉਮਰ ਦਾ ਅਸਟਾਵਕਰ ਰਿਸ਼ੀ ਕੌਣ ਹੋਇਆ ਜੋ ਰਾਜੇ ਦੇ ਪ੍ਰਸ਼ਨ ਦਾ ਸਮਾਧਾਨ ਕਰੇਗਾ। ਅਸਟਾਵਕਰ ਜੀ ਪਾਲਕੀ ਵਿਚੋਂ ਉਤਰ ਕੇ ਸੋਟੀ ਦੇ ਸਹਾਰੇ ਪਉਛਾਲ ਚੜ੍ਹ ਰਹੇ ਸਨ ਜਦੋਂ ਉਪਰ ਆ ਕੇ ਉਹ ਚਲ ਰਹੇ ਸਨ ਤਾਂ ਰਿਸ਼ੀ ਦੇ ਦਰਸ਼ਨ ਕਰਦਿਆਂ ਹੀ ਰਾਜਾ ਪਰਜਾ ਸਨਮਾਨ ਕਰਨ ਵਾਸਤੇ ਬੜ੍ਹ ਹੋ ਗਏ। ਜਦੋਂ ਦਰਸ਼ਕਾਂ ਤੋਂ ਪਹਿਲੇ ਰਿਸ਼ੀਆਂ ਮੁਨੀਆਂ ਨੇ ਅਸਟਾਵਕਰ ਦੀ ਚਾਲ ਦੇਖੀ ਤਾਂ ਸਾਰੇ ਖਿਲ-ਖਿਲਾ ਕੇ ਹੱਸਣ ਲੱਗੇ, ਅਸਟਾਵਕਰ ਮੁਨੀ ਵੀ ਉਨ੍ਹਾਂ ਨੂੰ ਦੇਖ ਕੇ ਮੁੱਖ ਟੇਢਾ ਕਰਕੇ ਜ਼ੋਰ-ਜ਼ੋਰ ਨਾਲ ਹੱਸਣ ਲੱਗਿਆ। ਰਾਜੇ ਨੇ ਮਨ ਵਿਚ ਸੋਚਿਆ ਕਿ ਅਸਟਾਵਕਰ ਦਾ ਮਾਣ ਭੰਗ ਹੋਇਆ ਹੈ ਅਤੇ ਇਹ ਕੋ਷ ਵਿਚ ਆ ਕੇ ਕਿਤੇ ਸਰਾਪ ਨਾ ਦੇ ਦੇਵੇ ਪਰ ਖੁਦ ਹੈਰਾਨ ਹੋ ਗਿਆ ਕਿ ਅਸਟਾਵਕਰ ਜੀ ਤਾਂ ਆਪ ਹੀ ਇਨ੍ਹਾਂ ਰਿਸ਼ੀਆਂ ਨੂੰ ਦੇਖ ਕੇ ਹਸ ਰਹੇ ਹਨ। ਰਾਜਾ ਜਨਕ ਜੀ ਨੇ ਇਕ ਸੁੰਦਰ ਸਿੰਘਾਸ਼ਨ ਤੇ ਉਨ੍ਹਾਂ ਨੂੰ ਬਿਰਾਜਮਾਨ ਕਰਾਇਆ ਅਤੇ ਹੱਥ ਜੋੜ ਕੇ ਪੁਛਿਆ ਕਿ ਬਾਲ ਮੁਨੀ ਜੀ ਆਪ ਦੇ ਹੱਸਣ ਦਾ ਕੀ ਕਾਰਨ ਸੀ? ਅਸਟਾਵਕਰ ਨੇ ਕਿਹਾ ਕਿ ਰਾਜਨ! ਮੈਂ ਇਸ ਮੂਰਖ ਸਭਾ ਨੂੰ ਦੇਖ ਕੇ ਹੱਸ ਰਿਹਾ ਸੀ ਪਰ ਤੂੰ ਵੀ ਤਾਂ ਸਭਾ ਵਾਲਿਆਂ ਦੇ ਨਾਲ ਮਿਲ ਕੇ ਹਸ ਰਿਹਾ ਸੀ। “ਨਹੀਂ ਹਸਦਾ ਸੀ?” ਰਾਜੇ ਨੇ ਕਿਹਾ ਕਿ ਮੈਂ ਇਸ ਵਾਸਤੇ ਹਸਦਾ ਸੀ ਕਿ ਮੇਰੇ ਪ੍ਰਸ਼ਨ ਦਾ ਉਤਰ ਧੁਰੰਦਰ ਵਿਦਵਾਨਾਂ ਤੋਂ ਨਹੀਂ ਦੇ ਹੋਇਆ ਇਹ ਛੋਟਾ ਜਿਹਾ ਕੁਬਲਾ ਬਾਲਕ ਕਿਸ ਤਰ੍ਹਾਂ ਸਮਾਧਾਨ ਕਰੇਗਾ। ਅਸਟਾਵਕਰ ਨੇ ਕਿ ਜਲਾਲ ਵਿਚ ਆ ਕੇ ਰਾਜੇ ਜਨਕ ਨੂੰ ਕਿਹਾ ਅਤੇ ਫਿੱਕੇ ਸ਼ਬਦ ਵਰਤਦੇ ਹੋਏ ਕਹਿਣ ਲੱਗੇ, “ਰਾਜਨ! ਤੂੰ ਤਾਂ ਆਪ ਹੀ ਮੂਰਖ ਹੋ, ਤੇਰੀ ਸਭਾ ਵੀ ਮੂਰਖਾਂ ਦੀ ਹੈ ਕਿਉਂਕਿ ਤੁਹਾਡੇ ਵਿਚ ਕਿਸੇ ਨੂੰ ਵੀ ਸਾਰ ਅਤੇ ਅਸਾਰ ਦੀ ਸੂਝ ਨਹੀਂ ਹੈ। ਤੂੰ ਐਨੀ ਘੱਟ ਬੁੱਧੀ ਦਾ ਮਾਲਕ ਹੁੰਦਾ ਹੋਇਆ ਕਿਸ ਤਰ੍ਹਾਂ ਨਾਲ ਆਪਣੀ ਰਿਆਇਆ ਉਤੇ ਰਾਜ ਕਰਦਾ ਹੈਂ? ਲੋਕ ਵੀ ਏਉਂ ਪ੍ਰਤੀਤ ਦਿੰਦੇ ਹਨ ਕਿ ਪਸੂ ਤੁਲ ਹੀ ਹਨ, ਕੀ ਲਾਭ ਉਠਾਉਂਦੇ ਹੋਣਗੇ ਤੇਰੇ ਤੋਂ? ਜੇ ਤੇਰੀ ਸਭਾ ਤੇ ਤੂੰ ਮੇਰੇ ਸਰੀਰ ਨੂੰ ਦੇਖ ਕੇ ਹੋਸੇ ਹੋ, ਇਹ ਸਰੀਰ ਕੁਬਲਾ ਹੈ ਅਤੇ ਇਸ ਵਿਚ ਅੱਠ-ਵਲ ਪੈਂਦੇ ਹਨ, ਪੈਰ ਮੈਂ ਕਿਤੇ ਰਖਦਾ ਹਾਂ, ਰੱਖ ਕਿਤੇ ਹੁੰਦਾ ਹੈ, ਦੇਖਦਾ ਮੈਂ ਕਿਧਰ ਨੂੰ ਪ੍ਰਤੀਤ ਦਿੰਦਾ ਹਾਂ ਪਰ ਸੇਰੀ ਦਿਸ਼ਟੀ ਕਿਤੇ ਹੋਰ ਹੁੰਦੀ ਹੈ, ਮੇਰੇ ਸਰੀਰ ਦੀ ਹਰਕਤ ਵਲਾਂ ਕਰਕੇ ਅਜੀਬ ਹੈ ਪਰ ਤੂੰ ਅਤੇ ਤੇਰੀ ਸਭਾ ਮੈਨੂੰ ਕਿ ਵਿਚਾਰੀਨ ਲੱਗੀ ਹੈ ਕਿਉਂਕਿ ਜੇ ਵਿਚਾਰ ਕਰੀਏ ਮੇਰੇ ਸਰੀਰ ਟੇਡਾ ਹੋਣ ਨਾਲ ਆਤਮਾ ਵਿਚ ਤਾਂ ਕੋਈ ਟੇਡ ਨਹੀਂ ਹੁੰਦੀ। ਤੇਰੇ ਪ੍ਰਸ਼ਨ ਦਾ ਉਤਰ ਇਸ ਟੇਡੇ ਸਰੀਰ ਨੇ ਤਾਂ ਨਹੀਂ ਦੇਣਾ, ਉਹ ਤਾਂ ਸੇਰੀ ਜੁਬਾਨ ਨੇ ਦੇਣਾ ਹੈ। ਸੇਰੀ ਜੁਬਾਨ ਤਾਂ ਟੇਡੀ ਨਹੀਂ ਤੈਨੂੰ ਸੰਦੇਹ ਕਿਉਂ ਹੋਇਆ? ਰਾਜਨ! ਤੁਹਾਡੇ ਇਸ ਤਰ੍ਹਾਂ ਹੱਸਣ ਤੋਂ ਮੈਨੂੰ ਪਤਾ ਲੱਗਿਆ ਹੈ ਕਿ ਇਸ ਸਭਾ ਵਿਚ ਕੋਈ ਵੀ ਆਤਮਦਰਸੀ ਪੁਰਸ਼ ਨਹੀਂ ਹੈ। ਤੇਰੇ ਸਮੇਤ ਸਾਰੇ ਹੀ ਚਰਮ ਨਿਯਤ ਕੀਤੀ ਹੋਈ ਚੰਦਨ ਦੀ ਕੁਰਸੀ ਤੇ ਬੈਠ ਗਿਆ ਅਤੇ

ਕਿਹਾ ਕਿ ਆਪਣਾ ਪ੍ਰਸ਼ਨ ਉਚਾ ਬੋਲ ਕੇ ਕਰੋ। ਰਾਜਾ ਜਨਕ ਨੇ ਪਿਆ ਮੰਗੀ ਅਤੇ ਬਹੁਤ ਸ਼ਰਧਾਪੂਰਵਕ ਡੱਡਉਤ ਕੀਤੀ, ਖੜ੍ਹੇ ਹੋ ਕੇ ਬੇਨਤੀ ਕੀਤੀ ਕਿ ਮਹਾਰਾਜ! ਮੈਂ ਆਪ ਦੇ ਦਰਸ਼ਨ ਕਰਕੇ ਬਹੁਤ ਹੀ ਕ੍ਰਿਤ-ਕ੍ਰਿਤ ਹੋਇਆ ਹਾਂ, ਆਪ ਦਾ ਰਿਣੀ ਹਾਂ ਕਿ ਆਪ ਨੇ ਰਾਜ ਸਭਾ ਵਿਚ ਚਰਨ ਪਾ ਕੇ ਪਵਿੱਤਰ ਕੀਤਾ ਹੈ। “ਆਪਣਾ ਪ੍ਰਸ਼ਨ ਕਰੋ?” ਰਾਜਾ ਜਨਕ ਨੇ ਪੂਰਵ ਕੀਤੇ ਬਚਨ ਅਨੁਸਾਰ ਸਿਰਫ ਐਨਾ ਹੀ ਪ੍ਰਸ਼ਨ ਕੀਤਾ ਕਿ ‘ਇਹ ਸੱਚਾ ਕਿ ਓਹ ਸੱਚਾ?’ ਇਹ ਸੁਣਦੇ ਹੀ ਅਸਟਾਵਕਰ ਨੇ ਕਿਹਾ ਕਿ ਰਾਜਨ! ਐਡੇ ਮਾਮੂਲੀ ਜਿਹੇ ਪ੍ਰਸ਼ਨ ਦਾ ਸਮਾਧਾਨ ਕਰਾਉਣ ਲਈ ਤੂੰ ਵੱਡੇ-ਵੱਡੇ ਵਿਦਵਾਨਾਂ, ਰਿਸ਼ੀਆਂ-ਮੁਨੀਆਂ ਨੂੰ ਅੱਠ ਸਾਲ ਤੋਂ ਰੋਕ ਕੇ ਗੱਖਿਆ ਹੋਇਆ ਹੈ, ਇਸ ਵਿਚ ਅਪਰਾਧ ਤੇਰਾ ਹੀ ਹੈ ਕਿ ਤੂੰ ਲੱਜਾ ਮਹਿਸੂਸ ਕਰਦੇ ਹੋਏ ਆਪਣੇ ਪ੍ਰਸ਼ਨ ਨੂੰ ਖੋਲ੍ਹ ਕੇ ਨਹੀਂ ਦੱਸਿਆ, ਨਹੀਂ ਤਾਂ ਕੋਈ ਵਜੂਦ ਨਹੀਂ ਸੀ ਕਿ ਐਡੇ ਵੱਡੇ-ਵੱਡੇ ਰਿਸ਼ੀਆਂ-ਮੁਨੀਆਂ ਤੋਂ ਇਹ ਛੋਟੇ ਜਿਹੇ ਸਵਾਲ ਦਾ ਸਮਾਧਾਨ ਨਾ ਕਰ ਹੁੰਦਾ। ਤੂੰ ਗੁਪਤ ਸਵਾਲ ਕੀਤਾ ਹੈ ਅਤੇ ਮੈਂ ਇਸ ਦਾ ਗੁਪਤ ਹੀ ਉਤਰ ਦਿੰਦਾ ਹਾਂ। ਉਹ ਇਹ ਹੈ ਕਿ ‘ਜਿਹੋ ਜਿਹਾ ਉਹ ਪ੍ਰਤੱਖ ਦਿਖਾਈ ਦਿੰਦਾ ਸੀ ਪਰ ਸੀ ਕੁਝ ਨਹੀਂ, ਤੈਸਾ ਹੀ ਇਹ ਪ੍ਰਤੱਖ ਦਿਸਦਾ ਵਾਸਤਵ ਵਿਚ ਇਹ ਵੀ ਕੁਝ ਨਹੀਂ।’ ਇਹ ਗੁਪਤ ਉਤਰ ਸੁਣ ਕੇ ਰਾਜਾ ਜਨਕ ਮਨ ਵਿਚ ਵਿਚਾਰ ਕਰਨ ਲੱਗਿਆ ਅਤੇ ਬੇਨਤੀ ਕੀਤੀ ਕਿ ਆਪ ਦਾ ਉਤਰ ਸੁਣ ਕੇ ਮੇਰੇ ਚਿਤ ਵਿਚ ਕੁਝ ਸ਼ਾਂਤੀ ਉਦੈ ਹੋਈ ਹੈ, ਹੁਣ ਮੈਂ ਬੇਨਤੀ ਕਰਦਾ ਹਾਂ ਕਿ ਆਪ ਇਸ ਪ੍ਰਸ਼ਨ ਦਾ ਖੋਲ੍ਹ ਕੇ ਉਤਰ ਦੇਵੋ। ਉਸ ਵੇਲੇ ਅਸਟਾਵਕਰ ਨੇ ਕਿਹਾ ਕਿ ਮਹਾਂਪੁਰਸ਼ੋ! ਰਾਜਾ ਆਪਣੇ ਆਪ ਕਹਿ ਨਹੀਂ ਸਕਦਾ ਕਿਉਂਕਿ ਇਹਨੂੰ ਕਹਿਣ ਵਿਚ ਲੱਜਾ ਹੁੰਦੀ ਹੈ। ਮੈਂ ਅੱਠ ਵਰਸ ਤੋਂ ਇਹਦੇ ਮਨ ਵਿਚ ਜੋ ਪੜਦਾ ਪਿਆ ਹੈ ਉਸ ਨੂੰ ਖੋਲ੍ਹਦਾ ਹਾਂ। ਜਿਸ ਨੂੰ ਮੈਂ ਆਪਣੇ ਯੋਗ ਬਲ ਨਾਲ ਨਿਰਨੇ ਕੀਤਾ ਹੈ। ਉਹ ਇਹ ਹੈ ਕਿ ਇਸ ਰਾਜੇ ਨੂੰ ਆਪਣੇ ਮਹਿਲ ਵਿਚ ਦੁਪਹਿਰ ਵੇਲੇ ਪਏ ਨੂੰ ਇਕ ਸੁਪਨਾ ਆਇਆ ਜਿਸ ਵਿਚ ਇਸ ਨੇ ਸ਼ਤਰੂ ਰਾਜੇ ਨਾਲ ਲੜਾਈ ਕੀਤੀ ਅਤੇ ਹਾਰ ਗਿਆ। ਸ਼ਤਰੂ ਰਾਜੇ ਨੂੰ ਇਸ ਤੋਂ ਰਾਜ ਖੋਲ ਲਿਆ, ਕਰੜੀ ਧੁੱਪ ਵਿਚ ਨਗਨ ਪੈਰ, ਨਗਨ ਸਰੀਰ, ਤਿਸਕਾਰ ਰੂਪ ਵਿਚ ਦੇਸ਼ ਨਿਕਾਲਾ ਦੇ ਦਿਤਾ, ਐਲਾਨ ਕਰ ਦਿਤਾ ਜੋ ਕੋਈ ਇਸ ਨੂੰ ਰੋਟੀ, ਕਪੜਾ, ਜੁੱਤੀ, ਛੱਤਰੀ ਦੇਵੇਗਾ ਤਾਂ ਉਸ ਨੂੰ ਸਜ਼ਾ ਮਿਲੇਗੀ ਅਤੇ ਜਿਹੜਾ ਇਸ ਦਾ ਤਿਸਕਾਰ ਕਰੇਗਾ ਉਸ ਨੂੰ ਇਨਾਮ ਦਿਤਾ ਜਾਵੇਗਾ। ਇਹ ਇਸ ਹਾਲਤ ਵਿਚ ਅਪਮਾਨ ਦਾ ਦੁਖੀ ਕੀਤਾ ਹੋਇਆ ਭੁੱਖਾ-ਪਿਆਸਾ, ਕਰੜੀ ਧੁੱਪ ਵਿਚ ਬਹੁਤ ਦੁਖੀ ਹੋਇਆ ਜਾ ਰਿਹਾ ਸੀ। ਇਹ ਦਿਸ਼ ਇਸ ਦੇ ਸਾਮੂਣੇ ਆਉਂਦਾ ਹੈ ਤਾਂ ਇਹ ਡਰ ਜਾਂਦਾ ਹੈ। ਇਹ ਸੁਧਨਾ ਜੋ ਰਾਜੇ ਨੇ ਦੇਖਿਆ ਸੀ, ਉਹ ਹੈ ਤਾਂ ਮਿਥਿਆ ਪਰ ਵਾਸ਼ਨਾ ਦੇ ਵੇਗ ਕਰਕੇ ਇਹੋ ਜਿਹਾ ਭਰਮ ਹੋ ਗਿਆ ਕਿ ਇਸਨੂੰ ਬਿਲਕੁਲ ਸੱਚ ਲੱਗਣ ਲੱਗ ਗਿਆ ਅਤੇ ਇਹ ਇਸ ਭੈ ਵਿਚ ਭੁੱਬ ਗਿਆ ਕਿ ਕੋਈ ਰਾਜਾ ਮੇਰਾ ਇਹ ਹਾਲ ਨਾ ਕਰ ਦੇਵੇ। ਲੱਜਿਆ ਦਾ ਮਾਰਿਆ ਇਹ ਕਿਸੇ ਨੂੰ ਦੱਸ ਵੀ ਨਹੀਂ ਸਕਦਾ, ਐਨਾ ਹੀ ਕਹਿੰਦਾ ਹੈ ‘ਇਹ ਸੱਚਾ ਹੈ ਜਾਂ ਉਹ ਸੱਚਾ ਹੈ?’ ਕਹਿਣ ਲੱਗਿਆ ਸੁਪਨਾ ਤਾਂ ਝੱਠਾ ਹੁੰਦਾ ਹੀ ਹੈ ਪਰ ਇਸ ਰਾਜੇ ਨੂੰ ਸ਼ੱਕ ਪੈ ਗਿਆ ਕਿ ਇਹ ਸੱਚਾ ਹੈ, ਜਿਸ ਕਰਕੇ ਇਸ ਦੀ ਸੂਝ ਸ਼ਕਤੀ ਬੁਰੀ ਤਰ੍ਹਾਂ

ਨਾਲ ਨਿਰਣੇਹੀਣ ਹੋ ਗਈ ਅਤੇ ਅੱਧੇ ਕਮਲਿਆਂ ਵਰਗਾ ਮਸਤਾਨਾ ਜਿਹਾ ਹੋ ਗਿਆ। ਹੁਣ ਇਹਨੂੰ ਭਰਮ ਹੈ ਕਿ ਜੋ ਕੁਝ ਮੈਂ ਸੁਪਨੇ ਵਿਚ ਦੇਖਿਆ ਹੈ ਕਿਤੇ ਉਹ ਸੱਚਾ ਨਾ ਹੋਵੇ ਅਤੇ ਜੋ ਹੁਣ ਮੈਂ ਦੇਖ ਰਿਹਾ ਹਾਂ ਇਹ ਸੁਪਨਾ ਨਾ ਹੋਵੇ। ਕਹਿਣ ਲੱਗਿਆ, “ਹੋ ਰਾਜਨ! ਸਾਵਧਾਨ ਹੋ ਕੇ ਸੁਣ ਤੂੰ ਅੱਠ, ਨੌ ਸਾਲ ਪਹਿਲਾਂ ਮਹਾਤਮਾਂ ਦੀ ਕਥਾ ਸੁਣੀ ਸੀ। ਪਹਿਲਾਂ ਤੁਹਾਨੂੰ ਉਨ੍ਹਾਂ ਨੇ ਸਿੱਧ ਗੀਤਾ ਸੁਣਾਈ ਸੀ ਫੇਰ ਤੁਸੀਂ ਆਪਣੇ ਰਾਜ ਮਹਿਲਾਂ ਵਿਚ ਸਤਿਸੰਗ ਕਰਾਇਆ, ਉਸ ਵੇਲੇ ਮਹਾਤਮਾ ਨੇ ਇਕ ਪ੍ਰਸੰਗ ਵਿਚ ਕਿਹਾ ਕਿ ਪ੍ਰਭੂ ਦੀ ਮਾਇਆ ਬਹੁਤ ਪ੍ਰਬਲ ਹੈ, ਪੁਰਸ ਨੂੰ ਭੁਲਾ ਦਿੰਦੀ ਹੈ। ਵਾਹਿਗੁਰੂ ਜੀ ਨਾਲ ਪਿਆਰ ਨਹੀਂ ਕਰਨ ਦਿੰਦੀ। ਇਹ ਜੀਵ ਮਾਇਆ ਦੇ ਵਸ ਹੋ ਕੇ ਆਪਣੇ ਆਤਮ ਸਰੂਪ ਨੂੰ ਪੂਰੀ ਤਰ੍ਹਾਂ ਭੁਲ ਕੇ ਆਪਣੇ ਆਪ ਨੂੰ ਪੰਜਾਂ ਤੱਤਾਂ ਦੀ ਬਣੀ ਹੋਈ ਸਾਢੇ ਤਿੰਨ ਹੱਥ ਦੀ ਦੇਹ ਮੰਨਣ ਲੱਗ ਜਾਂਦਾ ਹੈ। ਇਹ ਐਨੀ ਅਪਵਿਤਰ ਹੈ ਕਿ ਜੇ ਇਸਨੂੰ ਗੰਦਰੀ ਦਾ ਬੈਲਾ ਕਹਿ ਦੇਈਏ ਉਹ ਵੀ ਅਯੋਗ ਨਹੀਂ ਹੋਵੇਗਾ। ਇਸ ਦੇ ਹਰ ਅੰਗ ਵਿਚੋਂ ਹਰ ਸਮੇਂ ਜ਼ਹਿਰਲੀ ਮੈਲ ਨਿਕਲਦੀ ਰਹਿੰਦੀ ਹੈ। ਨੱਕ ਵਿਚੋਂ ਰੇਸ਼ਾ, ਅੱਖਾਂ ਵਿਚੋਂ ਗਿੱਡ, ਕੰਨਾਂ ਵਿਚੋਂ ਮੈਲ ਨਿਕਲਦੀ ਹੈ ਅਤੇ ਮਲਮੂਤਰ ਦੇ ਇੰਦ੍ਰਿਆਂ ਰਾਹੀਂ ਮਹਾਂ ਦੁਰਗੰਧ ਭਰੇ ਪਿਸ਼ਾਬ ਅਤੇ ਗੰਦ ਮੰਦ ਨਿਕਲਦੇ ਹਨ। ਐਸੀ ਅਸ਼੍ਵਾਸ ਦੇਹ ਨੂੰ ਇਹ ਆਪਣਾ ਆਪਾ ਮੰਨਦਾ ਹੈ, ਇਹ ਆਪਣੇ ਮੁਲ ਨੂੰ ਨਹੀਂ ਪਛਾਣਦਾ। ਨਾ ਹੀ ਇਸ ਨਿਸ਼ਚੇ ਵਿਚ ਆਉਂਦਾ ਹੈ ਕਿ ਮੈਂ ਦੇਹ ਨਹੀਂ ਹਾਂ। ਹੈਰਾਨੀ ਭਰੀ ਅਜੀਬ ਗੱਲ ਹੈ ਕਿ ਐਨੀ ਮਲੀਨ ਵਸਤੂ ਨੂੰ ਆਪਣਾ ਆਪ ਜਾਣਦਾ ਹੈ। ਜਦੋਂ ਇਹ ਬਰਨ ਮਹਾਂਪੁਰਸ਼ ਕਹਿ ਰਹੇ ਸਨ ਤੂੰ ਪੂਰੀ ਤਰ੍ਹਾਂ ਨਾਲ ਹੱਠ ਕਰਿਆ ਅਤੇ ਤੂੰ ਕਿਹਾ ਕਿ ਕਿਸੇ ਹਾਲਤ ਵਿਚ ਵੀ ਮਨੁੱਖ ਆਪਣੇ ਆਪ ਨੂੰ ਨਹੀਂ ਭੁਲਦਾ। ਤੂੰ ਆਪਣੇ ਆਪ ਨੂੰ ਨਿਸ਼ਚੇ ਪੂਰਵਕ ਪੰਜਾਂ ਤੱਤਾਂ ਦੀ ਇਹ ਗੰਦਰੀ ਦੀ ਪੋਟਲੀ ਰੂਪੀ ਦੇਹ ਮੰਨਦਾ ਸੀ। ਮਹਾਤਮਾ ਕਹਿ ਰਹੇ ਸਨ ਕਿ ਰਾਜਨ! ਤੂੰ ਆਤਮ ਸਰੂਪ ਹੈ ਤੂੰ ਆਪਣਾ ਸਰੂਪ ਨਾ ਭੁਲ। ਤੂੰ ਹੱਠ ਕਰ ਰਿਹਾ ਸੀ ਕਿ ਜਦੋਂ ਮੈਂ ਇਹ ਜਾਣ ਲਿਆ ਕਿ ਮੈਂ ਆਤਮ ਸਰੂਪ ਹਾਂ ਫੇਰ ਮੈਂ ਆਪਣੇ ਆਪ ਨੂੰ ਕਿਸ ਤਰ੍ਹਾਂ ਨਾਲ ਭੁਲ ਜਾਵੇਗਾ? ਉਸ ਵੇਲੇ ਮਹਾਤਮਾ ਨੈ ਕਿਹਾ ਕਿ ਰਾਜਨ! ਹੱਠ ਛੱਡੋ, ਪਰ ਜੇ ਤੂੰ ਦੇਖਣਾ ਚਾਹੁੰਦਾ ਹੈ ਤੋਂ ਤੈਨੂੰ ਅਸੀਂ ਬੜ੍ਹੇ ਜਿਹੇ ਸਮੇਂ ਵਾਸਤੇ ਮਾਇਆ ਦੇ ਪ੍ਰਭਾਵ ਬਾਰੇ ਜਾਣੂੰ ਕਰਾਵੇਂਗੇ।

ਸੋ ਰਾਜਨ! ਇਹ ਭਿਆਨਕ ਸੁਪਨੇ ਨੇ ਤੈਨੂੰ ਪੂਰੀ ਤਰ੍ਹਾਂ ਨਾਲ ਭੁਲਾ ਦਿਤਾ ਅਤੇ ਤੂੰ ਪਾਗਲਾਂ ਵਰਗਾ ਹੋ ਗਿਆ। ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਤੂੰ ਵਿਦਵਾਨਾਂ, ਮਹਾਂਪੁਰਸ਼ਾਂ ਦੀ ਸੇਵਾ ਕਰੇਗਾ ਜਿਸ ਦੇ ਫਲਸਰੂਪ ਤੇਰਾ ਸੰਕਟ ਬੋਡੇ ਚਿਰਗ ਪਿਛੋਂ ਹੀ ਕਟਿਆ ਜਾਵੇਗਾ। ਇਕ ਮਹਾਂਪੁਰਸ਼ ਆਵੇਗਾ, ਤੈਨੂੰ ਸਤਿ ਦਾ ਮਾਰਗ ਦਰਸ਼ਨ ਕਰਾਵੇਗਾ, ਤੇਰਾ ਭਰਮ ਤੌਝੇਗਾ। ਉਨ੍ਹਾਂ ਮਹਾਂਪੁਰਸ਼ਾਂ ਨੇ ਤੈਨੂੰ ਆਪਣੀ ਮਾਇਆ ਸ਼ਕਤੀ ਨਾਲ ਸੁਪਨਾ ਦਿਖਾਇਆ ਪਰ ਤੈਨੂੰ ਧਰਮਾਤਮਾ ਜਾਣ ਕੇ ਤੈਨੂੰ ਸੁਪਨੇ ਵਿਚ ਹੀ ਸਾਰਾ ਕੁਝ ਦਿਖਾ ਦਿਤਾ। ਤੈਨੂੰ ਜਾਗ੍ਰਤ ਕਾਲ ਵਿਚ ਬਹੁਤ ਦੁਖ ਪਾਪਤ ਹੋਣਾ ਸੀ ਪਰ ਉਹ ਦੁਖ ਸੁਪਨੇ ਵਿਚ ਹੀ ਦੂਰ ਕਰ ਦਿਤਾ। ਐਉਂ ਸਮਝ ਲਿਓ ਕਿ ਤੈਨੂੰ ਸੂਲੀ ਮਿਲਣੀ ਸੀ ਪਰ ਮਹਾਤਮਾ ਨੇ ਦਇਆ ਕਰਕੇ ਕੰਡਾ ਹੀ ਬਣਾ ਦਿਤਾ। ਹੋ ਰਾਜਨ!

ਗਿਆ, ਲਿਖਿਆ ਹੋਇਆ ਲੇਖ ਕਦੇ ਮਿਟਿਆ ਨਹੀਂ ਕਰਦਾ। ਮਹਾਤਮਾ ਨੇ ਦਿਇਆ ਕਰਕੇ ਰੇਖ ਵਿਚ ਮੇਖ ਮਾਰ ਦਿਤੀ ਸੀ। ਉਨ੍ਹਾਂ ਦੇ ਬਚਨ ਸੱਚੇ ਹੋ ਗਏ, ਜੋ ਤੂੰ ਜਾਗ੍ਰਤ ਵਿਚ ਭੋਗਣੇ ਸਨ। ਅਜਿਹਾ ਗਿਆਨ ਭਰਪੂਰ ਬਚਨ ਕਹਿ ਕੇ ਰਾਜਾ ਜਨਕ ਨੂੰ ਇਸ ਸੰਕਟ ਵਿਚੋਂ ਕੌਂਢਿਆ। ਹੁਣ ਮਹਾਤਮਾ ਨੇ ਤੇਰੇ ਉਪਰੋਂ ਆਪਣੀ ਮਾਇਆ ਦੂਰ ਕਰ ਲਈ ਹੈ, ਤੂੰ ਹੁਣ ਆਪਣਾ ਭਰਮ ਦੂਰ ਕਰ। ਸੁਪਨਾ ਭੀ ਸੁਪਨਾ ਤਾਂ ਹੈ ਹੀ ਪਰ ਜੋ ਤੂੰ ਜਾਗ੍ਰਤ ਅਵਸਥਾ ਵਿਚ ਦੇਖ ਰਿਹਾ ਹੈ ਇਹ ਵੀ ਸੁਪਨਾ ਹੀ ਹੈ। ਗੁਰੂ ਮਹਾਰਾਜ ਜੀ ਫੁਰਮਾਨ ਕਰਦੇ ਹਨ ਕਿ -

**ਜੈਸਾ ਸੁਪਨਾ ਰੈਨਿ ਕਾ ਤੈਸਾ ਸੰਸਾਰ॥ ਪੰਨਾ - 808**  
ਦੂਸਰਾ ਹੋਰ ਥਾਂ ਫੁਰਮਾਨ ਕਰਦੇ ਨੇ -

**ਸੁਪਨੇ ਸੇਤੀ ਚਿਤੁ ਮੁਰਖ ਲਾਇਆ॥  
ਕਿਸਰੇ ਰਾਜ ਰਸ ਭੋਗ ਜਾਗ੍ਰਤ ਭਖਲਾਇਆ॥**  
ਪੰਨਾ - 707

ਸੋ ਇਹ ਸੁਪਨੇ ਦੇ ਪਦਾਰਥ ਇਸ ਤਰ੍ਹਾਂ ਹਨ ਕਿ ਜੇ ਇਕ ਸੇਰ ਆਟਾ ਹੋਵੇ ਤਾਂ ਉਹ ਛੇਤੀ ਖਾਇਆ ਜਾਂਦਾ ਹੈ ਜੇ ਇਕ ਕੁਇੰਟਲ ਆਟਾ ਹੋਵੇ ਤਾਂ ਉਸ ਨੂੰ ਕਾਫ਼ੀ ਚਿਰ ਲਗਦਾ ਹੈ ਪਰ ਖਾਧੇ ਦੋਨੋਂ ਹੀ ਜਾਂਦੇ ਹਨ। ਇਸ ਤਰ੍ਹਾਂ ਦੇ ਨਾਲ ਰਾਜਨ! ਸੁਪਨਾ ਤਾਂ ਸੁਪਨਾ ਹੈ ਹੀ। ਪਰ ਜਾਗ੍ਰਤ ਜਿਸ ਨੂੰ ਕਿਹਾ ਜਾਂਦਾ ਹੈ ਇਸ ਵਿਚ ਜੀਵ ਸੁਤਾ ਪਿਆ ਸੁਪਨਾ ਦੇਖ ਰਿਹਾ ਹੈ ਕਿਉਂਕਿ ਪ੍ਰਕਿਰਤੀ ਦੇ ਤਿੰਨੋਂ ਗੁਣ - ਰਜੇ, ਸਤੇ, ਤਮੇ ਇਸ ਜੀਵ ਨੂੰ ਸਦਾ ਹੀ ਭਰਮਾਉਂਦੇ ਰਹਿੰਦੇ ਹਨ ਅਤੇ ਇਹ ਨੀਂਦ ਵਿਚ ਸੁਤਾ ਪਿਆ ਹੈ, ਜੋ ਕੁਝ ਕਰ ਰਿਹਾ ਹੈ ਇਹ ਸਭ ਸੁਪਨਾ ਹੈ -

**ਤਿਹੀ ਗੁਣੀ ਸੰਸਾਰੁ ਭ੍ਰਮੀ ਸੁਤਾ ਸੁਤਿਆ ਰੈਣਿ ਵਿਹਾਣੀ॥**  
ਪੰਨਾ - 920

ਇਸ ਤਰ੍ਹਾਂ ਨਾਲ ਰਾਜੇ ਨੂੰ ਜੋ ਭਰਮ ਪਿਆ ਹੋਇਆ ਸੀ ਉਹ ਦੂਰ ਹੋ ਗਿਆ ਕਿਉਂਕਿ ਸਵਧਨ ਅਤੇ ਜਾਗ੍ਰਤ ਦੋਵੇਂ ਹੀ ਮਿਥਿਆ ਹਨ। ਦੋਨੋਂ ਹੀ ਭੋਗੇ ਜਾਂਦੇ ਹਨ ਮਿਥਿਆ-ਪਣ ਦੋਨਾਂ ਵਿਚ ਸਮਾਨ ਹੈ। ਸੁਪਨਾ ਵੀ ਮਿਥਿਆ ਹੈ। ਇਹ ਜਾਗ੍ਰਤ ਵੀ ਮਿਥਿਆ ਹੀ ਹੈ। ਸੁਪਨੇ ਦੇ ਪਦਾਰਥ ਸੁਪਨ ਕਾਲ ਵਿਚ ਭਾਸਦੇ ਹਨ ਪਰ ਜਾਗ੍ਰਤ ਕਾਲ ਵਿਚ ਉਨ੍ਹਾਂ ਦਾ ਅਭਾਵ ਹੋ ਜਾਇਆ ਕਰਦਾ ਹੈ। ਉਨ੍ਹਾਂ ਦੀ ਸਿਮਰਤੀ ਰਹਿੰਦੀ ਹੈ। ਸਿਮ੍ਰਤੀ ਸੰਸਕਾਰਾਂ ਯਾਨਿ ਵਾਸ਼ਨਾ ਨਾਲ ਹੁੰਦੀ ਹੈ। ਇਸੇ ਤਰ੍ਹਾਂ ਨਾਲ ਜਾਗ੍ਰਤ ਦੇ ਪਦਾਰਥ ਵੀ ਜਿੰਨੀ ਦੇਰ ਤਕ ਇਸ ਦੀ ਆਯੂ ਹੈ ਉਨ੍ਹਾਂ ਚਿਰ ਹੀ ਅਨੁਭਵ ਹੁੰਦੇ ਹਨ ਫਿਰ ਇਹ ਵੀ ਸਿਮ੍ਰਤੀ ਰੂਪ ਬਣ ਜਾਇਆ ਕਰਦੇ ਹਨ। ਜੋ ਸਖੋਪਤੀ ਅਵਸਥਾ ਹੈ ਉਹ ਜਾਗ੍ਰਤ ਅਤੇ ਸੁਪਨ ਦੋਨਾਂ ਦਾ ਅਭਾਵ ਕਰ ਦਿੰਦੀ ਹੈ। ਇਸੇ ਕਰਕੇ ਜਾਗ੍ਰਤ ਅਤੇ ਸੁਪਨ ਦੋਨੋਂ ਹੀ ਸਮਾਨ ਅਤੇ ਮਿਥਿਆ ਹਨ। ਜਾਗ੍ਰਤ ਦੇ ਪਦਾਰਥਾਂ ਦਾ ਸੁਪਨੇ ਵਿਚ ਅਭਾਵ ਹੋ ਜਾਂਦਾ ਹੈ। ਕਦੇ ਸੁਪਨੇ ਦੇ ਪਦਾਰਥਾਂ ਦਾ ਜਾਗ੍ਰਤ ਵਿਚ ਸਿਮਰਨ ਹੀ ਰਹਿੰਦਾ ਹੈ, ਪਰ ਉਨ੍ਹਾਂ ਦਾ ਭੀ ਅਭਾਵ ਹੋ ਜਾਂਦਾ ਹੈ। ਜਾਗ੍ਰਤ ਵਿਚ ਹੀ ਸੁਪਨੇ ਦੇ ਪਦਾਰਥਾਂ ਦਾ ਭਰਮ ਹੋ ਜਾਂਦਾ ਹੈ। ਜਿਵੇਂ ਤੈਨੂੰ ਬਿਨਾਂ ਕਿਸੇ ਮਤਲਬ ਤੇ ਭਰਮ ਹੋਇਆ ਤੂੰ ਠੰਡੇ ਪਲੰਘਾਂ ਤੇ ਪਿਆ ਸੀ, ਸੁਪਨੇ ਵਿਚ ਸਭ ਚੀਜ਼ਾਂ ਦਾ ਅਭਾਵ ਹੋ ਗਿਆ ਤੇ ਤੈਨੂੰ ਇਹ ਸੁਪਨਾ ਜਾਗ੍ਰਤ ਪ੍ਰਤੀਤ ਦਿੰਦਾ ਸੀ ਅਤੇ ਜਾਗ੍ਰਤ ਸੁਪਨਾ ਪ੍ਰਤੀਤ

ਦਿੰਦਾ ਸੀ, ਪਰ ਇਹ ਜਾਗ੍ਰਤ ਵੀ ਸੁਪਨਾ ਹੀ ਹੈ ਕੇਵਲ ਇਹ ਭਰਮ ਮਾਤਰ ਹੈ। ਜਦੋਂ ਯਥਾਰਥ ਗਿਆਨ ਹੋ ਜਾਂਦਾ ਹੈ ਉਸ ਵੇਲੇ ਜਾਗ੍ਰਤ ਤੇ ਸੁਪਨੇ ਇਹ ਦੋਨੋਂ ਹੀ ਭਰਮ ਅਵਸਥਾ ਪ੍ਰਤੀਤ ਦਿੰਦੀਆਂ ਹਨ। ਦਰਅਸਲ ਜੀਵ ਨੂੰ ਵਾਸ਼ਨਾ ਬੰਨ੍ਹ ਲੈਂਦੀ ਹੈ ਅਤੇ ਵਾਸ਼ਨਾ ਦਾ ਬੰਨ੍ਹਿਆ ਜੀਵ 84 ਲੱਖ ਜੂਨਾਂ ਵਿਚ ਚੱਕਰ ਕੱਟਦਾ ਰਹਿੰਦਾ ਹੈ। ਅਸਟਾਵਕਰ ਮੁਨੀ ਨੇ ਕਿਹਾ ਕਿ ਰਾਜਨ! ਤੈਨੂੰ ਅਜੇ ਤਕ ਸਮਰੱਥ ਗੁਰੂ ਨਹੀਂ ਮਿਲਿਆ ਇਸ ਕਰਕੇ ਐਨਾ ਦੁਖ ਭੋਗਣਾ ਪਿਆ। ਜੋ ਤੈਨੂੰ ਗੁਰੂ ਮਿਲਿਆ ਹੁੰਦਾ ਤਾਂ ਇਹ ਸੰਕਟ ਤੇਰੇ ਉਪਰ ਨਹੀਂ ਆਉਣਾ ਸੀ। ਉਸ ਨੇ ਤੇਰਾ ਸੰਸਾ ਨਵਿਰਤ ਕਰ ਦੇਣਾ ਸੀ। ਇਹ ਸੁਣ ਕੇ ਰਾਜੇ ਨੇ ਮਨ ਵਿਚ ਫੈਸਲਾ ਕੀਤਾ ਕਿ ਮੈਂ ਗੁਰੂ ਧਾਰਨ ਕਰਾਂ।

ਰਾਜਾ ਜਨਕ ਨੇ ਸਾਰੀ ਸਭਾ ਵਿਚ ਐਲਾਨ ਕੀਤਾ ਕਿ ਮਹਾਂਪੁਰਸ਼ਾਂ! ਸੰਜੋਗ ਵਸ ਆਪ ਸਾਰੇ ਮਿਲਾਪੁਰੀ ਵਿਚ ਦਰਸ਼ਨ ਦੇ ਰਹੇ ਹੋਏ। ਮੈਂ ਗੁਰੂ ਧਾਰਨ ਕਰਨਾ ਚਾਹੁੰਦਾ ਹਾਂ ਪਰ ਮੇਰਾ ਗੁਰੂ ਓਹੋ ਹੋਵੇਗਾ ਜਿਹੜਾ ਇਕ ਪੈਰ ਘੋੜੇ ਦੀ ਰਕਾਬ ਵਿਚ ਪਾਉਣ ਤੋਂ ਪਿਛੋਂ ਜੋ ਸਮਾਂ ਦੂਸਰਾ ਪੈਰ ਰਕਾਬ ਵਿਚ ਪਾਉਣ ਨੂੰ ਲਗਦਾ ਹੈ, ਜਿਹੜਾ ਐਨੇ ਸਮੇਂ ਵਿਚ ਮੈਨੂੰ ਗਿਆਨ ਕਰਾ ਦੇਵੇਂ ਮੈਂ ਉਸ ਨੂੰ ਗੁਰੂ ਧਾਰਨਗਾ। ਉਸ ਵੇਲੇ ਸਾਰੇ ਰਿਸ਼ੀ-ਮੁਨੀ ਹੈਰਾਨ ਹੋ ਗਏ ਕਿ ਗਿਆਨ ਦੀ ਅਵਸਥਾ ਤਾਂ ਬੜੀ ਘਾਲਣਾ ਪਿਛੋਂ ਪ੍ਰਾਪਤ ਹੋਇਆ ਕਰਦੀ ਹੈ। ਜੇ ਗਿਆਨ ਦਾ ਪੂਰੀ ਤਰ੍ਹਾਂ ਅਧਿਕਾਰੀ ਨਾ ਹੋਵੇ ਤਾਂ ਗਿਆਨ ਅਨਅਧਿਕਾਰੀ ਨੂੰ ਕੋਈ ਵੀ ਫਲ ਨਹੀਂ ਦਿਆ ਕਰਦਾ। ਪਰ ਰਾਜਾ ਤਾਂ 10 ਪਲਾਂ ਦਾ ਵੀ ਸਮਾਂ ਨਹੀਂ ਦਿੰਦਾ ਇਸ ਨੂੰ ਗਿਆਨ ਕਿਵੇਂ ਹੋ ਸਕਦਾ ਹੈ। ਰਾਜਾ ਜਨਕ ਨੇ ਬੇਨਤੀ ਕੀਤੀ ਕਿ ਇਹ ਸਿੰਘਾਸ਼ਨ ਗੁਰੂ ਵਾਸਤੇ ਮੈਂ ਲਵਾਇਆ ਹੈ ਉਹ ਮਹਾਂਪੁਰਸ਼ ਇਸਦੇ ਉਪਰ ਆ ਕੇ ਸ਼ਸ਼ੇਰਤ ਹੋ ਜਾਵੇ। ਸਾਰੇ ਸਨਾਟਾ ਛਾ ਗਿਆ, ਕੋਈ ਵੀ ਮਹਾਂਪੁਰਸ਼ ਗੁਰੂ ਪਦਵੀ ਪ੍ਰਾਪਤ ਕਰਨ ਵਾਸਤੇ ਆਪਣੇ ਆਸਣ ਤੋਂ ਨਾ ਉਠਿਆ ਕਿਉਂਕਿ ਗਿਆਨ ਗੱਲਾਂ ਨਾਲ ਪ੍ਰਾਪਤ ਨਹੀਂ ਹੋਇਆ ਕਰਦਾ। ਇਹ ਜਨਮਾਂ-ਜਨਮਾਂਤਰਾਂ ਦੀ ਕਰੜੀ ਘਾਲਣਾ ਪਿਛੋਂ ਅਵਸਥਾ ਆਇਆ ਕਰਦੀ ਹੈ ਜਿਥੇ ਭਰਮਾਂ ਦਾ ਨਾਸ਼ ਹੁੰਦਾ ਹੈ ਅਤੇ ਇਸ ਜੀਵ ਨੂੰ ਆਪਣੇ ਮੂਲ ਸਰੂਪ ਦਾ ਗਿਆਨ ਪ੍ਰਾਪਤ ਹੁੰਦਾ ਹੈ ਫੇਰ ਇਸਨੂੰ ਸੋਝੀ ਆਉਂਦੀ ਹੈ -

**ਮਨ ਤੂੰ ਜੋਤਿ ਸਰੂਪ ਹੈ ਆਪਣਾ ਮੂਲ ਪਛਾਣ॥**  
ਪੰਨਾ - 441

ਸਾਰਿਆਂ ਨੇ ਸੋਚਿਆ ਕਿ ਰਾਜਾ ਜਨਕ ਲੰਮੀ ਅਗਿਆਨ ਅਵਸਥਾ ਵਿਚ ਦੁਖੀ ਹੋ ਰਿਹਾ ਹੈ। ਇਹ ਜੀਵ ਦੀ ਅਧਮ ਅਵਸਥਾ ਵਿਚੋਂ ਹੁੰਦਾ ਹੋਇਆ ਆਪਣੇ ਆਪ ਨੂੰ ਪੰਜ ਤੱਤ ਦੀ ਦੇਹ ਮੰਨ ਰਿਹਾ ਸੀ ਇਸ ਨੂੰ ਕਿਵੇਂ ਤੜ੍ਹ ਗਿਆਨ ਦੀ ਦਾਤ ਦਿੱਤੀ ਜਾਵੇ। ਜਿਵੇਂ ਕਿ ਫੁਰਮਾਨ ਹੈ -

**ਰਾਮ ਪਦਾਰਥ ਪਾਇ ਕੈ ਕਬੀਰਾ ਗਾਂਠ ਨ ਖੋਲ॥**  
ਨਹੀਂ ਪਟਣ ਨਹੀਂ ਪਰਖੁ ਨਹੀਂ ਗਾਹਕ ਨਹੀਂ ਮੌਲ॥  
ਪੰਨਾ - 1365

ਜਦੋਂ ਕੋਈ ਵੀ ਗੁਰੂ ਆਸਣ ਵਲ ਉਠ ਕੇ ਨਾ ਆਇਆ ਤਾਂ ਰਾਜੇ ਜਨਕ ਨੂੰ ਕਿਹਾ ਕੀ ਭਾਰਤ ਵਰਸ ਵਿਚ ਤੱਤ ਬੇਤਿਆਂ ਦਾ ਅਭਾਵ ਹੋ ਗਿਆ ਹੈ, ਕੀ ਕੋਈ ਅਜਿਹਾ ਮਹਾਤਮਾ ਭਾਰਤ ਵਰਸ ਵਿਚ ਨਹੀਂ ਰਿਹਾ ਜੋ ਅਗਿਆਨ ਦੂਰ

ਕਰਨ ਦੀ ਸਮਰੱਥਾ ਰੱਖਦਾ ਹੋਵੇ? ਇਹ ਬਚਨ ਸੁਣ ਕੇ ਅਸ਼ਟਾਵਕਰ ਨੇ ਸਾਰਿਆਂ ਵਲ ਦੇਖਿਆ ਅਤੇ ਜਦੋਂ ਉਸ ਨੇ ਨਿਰਨਾ ਕਰ ਲਿਆ ਕਿ ਕੋਈ ਵੀ ਨਹੀਂ ਉਠ ਰਿਹਾ ਉਸ ਸਮੇਂ ਉਹ ਆਪ ਉਠ ਕੇ ਮੰਚ ਤੇ ਆਇਆ ਉਸ ਨੇ ਹੁਕਮ ਕੀਤਾ ਕਿ ਰਾਜਨ! ਘੋੜਾ ਮੰਗਾਓ। ਰਾਜੇ ਨੇ ਘੋੜਾ ਮੰਗਾਇਆ ਅਤੇ ਜਦੋਂ ਉਸ ਉਪਰ ਚੜ੍ਹਨ ਲੱਗਿਆ ਤਾਂ ਅਸ਼ਟਾਵਕਰ ਜੀ ਨੇ ਕਿਹਾ ਕਿ ਰਾਜਨ! ਪਹਿਲਾਂ ਗੁਰੂ ਦਖਸ਼ਣਾ ਦੇਵੇ ਫੇਰ ਮੈਂ ਤੈਨੂੰ ਤੱਤ ਦਾ ਉਪਦੇਸ਼ ਕਰਾਂਗਾ। ਪੁਛਣ ਤੇ ਅਸ਼ਟਾਵਕਰ ਨੇ ਕਿਹਾ ਕਿ ਮੈਨੂੰ ਤੂੰ ਆਪਣਾ ਸਰਬੰਸ ਅਰਪਣ ਕਰ। ਇਹ ਸੁਣ ਕੇ ਰਾਜੇ ਨੂੰ ਬੜੀ ਖੁਸ਼ੀ ਹੋਈ, ਉਸ ਨੇ ਸੰਕਲਪ ਕਰਕੇ ਪ੍ਰਤਿਗਿਆ ਕੀਤੀ ਕਿ ਮਹਾਰਾਜ! ਮੇਰਾ ਤਨ, ਮਨ, ਧਨ, ਸਰਬੰਸ ਆਪ ਦਾ ਹੈ। ਪ੍ਰਤਿਗਿਆ ਕਰਨ ਤੋਂ ਬਾਦ ਮੁਨੀ ਦੇ ਅੱਗੇ ਖੜ੍ਹਾ ਹੋ ਗਿਆ। ਉਸ ਵੇਲੇ ਅਸ਼ਟਾਵਕਰ ਜੀ ਨੇ ਕਿਹਾ ਹੁਣ ਮਨ ਤੂੰ ਮੈਨੂੰ ਦੇ ਦਿਤਾ ਹੈ ਇਸ ਕਰਕੇ ਹੁਣ ਮਨ ਦੇ ਨਾਲ ਕੋਈ ਵੀ ਸੰਕਲਪ ਨਹੀਂ ਕਰਨਾ, ਤਨ ਤੂੰ ਮੈਨੂੰ ਦਿਤਾ ਹੋਇਆ ਹੈ ਇਸ ਤਨ ਦੀਆਂ ਕਰਮ ਇੰਦ੍ਰੀਆਂ, ਰਿਆਨ ਇੰਦ੍ਰੀਆਂ ਤੋਂ ਵੀ ਤੂੰ ਕੋਈ ਕੰਮ ਨਹੀਂ ਲੈਣਾ, ਧਨ ਸਾਰਾ ਮੇਰਾ ਹੈ ਹੀ। ਇਹ ਸੰਕਲਪ ਕਰਨ ਪਿਛੋਂ ਰਾਜਾ ਜਨਕ ਘੋੜੇ ਉਪਰ ਚੜ੍ਹਣ ਲੱਗਿਆ। ਅਸ਼ਟਾਵਕਰ ਨੇ ਕਿਹਾ ਕਿ ਰਾਜਨ! ਤੈਨੂੰ ਸੰਕਲਪ ਕਿਥੋਂ ਪੈਦਾ ਹੋਇਆ ਮਨ ਤਾਂ ਤੂੰ ਮੈਨੂੰ ਦੇ ਚੁਕਿਆ ਹੈਂ? ਮਨ ਦੇ ਨਾਲ ਹੀ ਨਿਰਨ ਸ਼ਕਤੀ ਜਿਸ ਨੂੰ ਬੁੱਧੀ ਆਖਦੇ ਹਨ ਅਤੇ ਚਿੱਤ ਜੋ ਚਿਤਵਨਾ ਕਰਦਾ ਹੈ ਉਹ ਤੂੰ ਮੈਨੂੰ ਦੇ ਚੁਕਿਆ ਹੈਂ, ਤੂੰ ਘੋੜੇ ਉਪਰ ਕਿਵੇਂ ਚੜ੍ਹਣ ਲੱਗਿਆ ਸੀ? ਉਸ ਵੇਲੇ ਰਾਜੇ ਨੂੰ ਸਮਝ ਆ ਗਈ, ਖਿਮਾ ਮੰਗੀ। ਰਾਜਾ ਜਨਕ ਖੜ੍ਹਾ ਹੋ ਗਿਆ। ਰਾਜਾ ਨਾ ਹਿਲਦਾ ਹੈ, ਨਾ ਕਿਧਰੇ ਦੇਖਦਾ ਹੈ, ਨਾ ਕੋਈ ਫੁਰਨਾ ਕਰਦਾ ਹੈ।

ਬੋੜੇ ਸਮੇਂ ਤੋਂ ਪਿਛੋਂ ਇਕ ਬ੍ਰਾਹਮਣ ਨੇ ਆ ਕੇ ਪੁਕਾਰ ਕੀਤੀ ਅਤੇ ਬੇਨਤੀ ਕੀਤੀ ਕਿ ਹੇ ਰਾਜਨ! ਮੇਰੀ ਗੱਖਿਆ ਕਰ ਮੈਂ ਬਹੁਤ ਦੁਖੀ ਹਾਂ। ਪਹਿਲਾਂ ਸੁਣ ਕੇ ਰਾਜੇ ਦੇ ਮਨ ਵਿਚ ਦਇਆ ਆਈ, ਖਿਆਲ ਆਇਆ ਕਿ ਮੈਂ ਇਸ ਨੂੰ ਪੁਛਾ ਕਿ ਇਸ ਨੂੰ ਕੀ ਦੁੱਖ ਹੈ ਅਤੇ ਇਸਦੀ ਮਦਦ ਕਰਕੇ ਇਸ ਦਾ ਦੁੱਖ ਨਵਿਰਤ ਕਰਾਂ। ਫੇਰ ਖਿਆਲ ਆਇਆ ਇਹ ਤਨ, ਮਨ ਤਾਂ ਗੁਰੂ ਨੂੰ ਦੇ ਦਿਤਾ ਹੈ, ਧਨ ਭੀ ਗੁਰੂ ਨੂੰ ਦੇ ਦਿਤਾ ਹੈ ਗੁਰੂ ਦੀ ਆਗਿਆ ਹੈ ਕਿ ਮੇਰੀ ਕੋਈ ਚੀਜ਼ ਤੋਂ ਤੂੰ ਕੰਮ ਨਹੀਂ ਲੈਣਾ, ਬੁੱਤ ਬਣ ਕੇ ਖੜ੍ਹਾ ਰਹਿ। ਇਸ ਵਾਸਤੇ ਮੈਨੂੰ ਗੁਰੂ ਦੀ ਆਗਿਆ ਪਾਲਣ ਕਰਨੀ ਚਾਹੀਦੀ ਹੈ ਅਤੇ ਚੁਪ ਕਰਕੇ ਖੜ੍ਹਾ ਰਿਹਾ। ਬ੍ਰਾਹਮਣ ਵਿਰਲਾਪ ਕਰਦਾ ਰਿਹਾ ਅਤੇ ਆਪਣੀ ਦਰਦਨਾਕ ਕਹਾਣੀ ਰਾਜੇ ਜਨਕ ਨੂੰ ਬੜੀ ਦੁਖੀ ਹਾਲਤ ਵਿਚ ਦੱਸੀ। ਫੇਰ ਕਹਿਣ ਲੱਗਿਆ ਕਿ ਹੋ ਰਾਜਨ! ਤੈਨੂੰ ਮੇਰੀ ਐਨੀ ਦਰਦ ਭਰੀ ਹਾਲਤ ਦੇਖ ਕੇ ਵੀ ਤਰਸ ਨਹੀਂ ਆਉਂਦਾ, ਤੂੰ ਬੁੱਤ ਬਣ ਕੇ ਕਿਉਂ ਖੜ੍ਹਾ ਹੈਂ? ਮੇਰੇ ਬੱਚੇ ਤੜ੍ਹਡ ਰਹੇ ਹਨ - ਭੁਖ ਨਾਲ, ਤੂੰ ਮੇਰੀ ਇਕ ਵੀ ਗੱਲ ਨਹੀਂ ਸੁਣ ਰਿਹਾ। ਰਾਜੇ ਦਾ ਫਿਰ ਚਿਤ ਕਰਿਆ ਕਿ ਮੈਂ ਖਜਾਨਚੀ ਨੂੰ ਕਹਿ ਕੇ ਇਸਦੀ ਕੁਝ ਮਦਦ ਕਰਾਂ। ਫੇਰ ਖਿਆਲ ਆਇਆ ਕਿ ਧਨ ਤਾਂ ਮੈਂ ਗੁਰੂ ਨੂੰ ਦੇ ਦਿਤਾ ਹੈ, ਤਨ ਕਰਕੇ ਵੀ ਮੈਂ ਇਸ ਬ੍ਰਾਹਮਣ ਦੀ ਮਦਦ ਨਹੀਂ ਕਰ ਸਕਦਾ। ਮੈਂ ਤਾਂ ਸਰਬੰਸ ਗੁਰੂ ਨੂੰ ਅਰਪਣ ਕਰ ਚਕਿਆ ਹਾਂ। ਹੁਣ ਮੇਰੀ ਹਾਲਤ ਤਾਂ ਪੂਰੀ ਤਰ੍ਹਾਂ ਕੰਗਾਲ ਵਰਗੀ ਹੈ। ਅੰਦਰੋਂ ਸੋਚਣ ਲੱਗਿਆ ਕਿ ਮੈਂ ਗੁਰੂ ਦੇ ਨਾਲ ਮਨ ਦਾ ਸੰਕਲਪ ਧਾਰ ਕੇ ਬਹੁਤ ਬੁਰੀ ਗੱਲ ਕੀਤੀ ਹੈ। ਪ੍ਰਕਾਰ

ਹੈ ਮੈਨੂੰ ਕਿ ਮੈਂ ਇਸ ਦੁਖੀ ਦੀ ਮਦਦ ਨਹੀਂ ਕਰ ਸਕਦਾ। ਜਦੋਂ ਬ੍ਰਾਹਮਣ ਨੂੰ ਕੋਈ ਜਵਾਬ ਨਾ ਮਿਲਿਆ ਤਾਂ ਕ੍ਰੋਧ ਵਿਚ ਆ ਕੇ ਉਸਨੇ ਬਹੁਤ ਕਠੋਰ ਬਚਨ ਗਜੇ ਨੂੰ ਕਹਿਣੇ ਸ਼ੁਰੂ ਕਰ ਦਿਤੇ। ਇਹ ਸੁਣ ਕੇ ਵੀ ਰਾਜਾ ਉਸੇ ਤਰ੍ਹਾਂ ਸਿੱਟੀ ਦਾ ਬੁੱਤ ਬਣ ਕੇ ਖੜ੍ਹਾ ਰਿਹਾ। ਬ੍ਰਾਹਮਣ ਨੇ ਇਹੋ ਜਿਹਾ ਕ੍ਰੋਧ ਕੀਤਾ ਜਿਸ ਨੂੰ ਅਨੁਭਵ ਕਰਕੇ ਸਾਰੀ ਸਭ ਕੰਬ ਗਈ ਅਤੇ ਡਰ ਗਈ ਕਿ ਇਹ ਕੋਈ ਸਰਾਧ ਨਾ ਦੇ ਦੇਵੇ ਜਿਸ ਤੋਂ ਰਾਜਾ ਫੇਰ ਦੁੱਖ ਭਰਿਆ ਜੀਵਨ ਬਤੀਤ ਕਰੇ। ਪਰ ਰਾਜੇ ਨੂੰ ਕੀ ਫਿਕਰ ਸੀ, ਜੋ ਕੁਝ ਵੀ ਸੀ ਆਪਣਾ ਉਹ ਗੁਰੂ ਅਸ਼ਟਾਵਕਰ ਦੇ ਚਰਨਾਂ ਵਿਚ ਭੇਟ ਕਰ ਦਿਤਾ ਸੀ। ਰਾਜਾ ਨਿਰਸੰਕਲਪ ਹੋ ਕੇ ਖੜ੍ਹਾ ਰਿਹਾ। ਇਹ ਦੇਖ ਕੇ ਅਸ਼ਟਾਵਕਰ ਬਹੁਤ ਖੁਸ਼ ਹੋਇਆ ਅਤੇ ਰਾਜੇ ਨੂੰ ਅਧਿਕਾਰੀ ਜਾਣ ਕੇ ਕਹਿਣ ਲੱਗਿਆ ਕਿ ਮੇਰੇ ਧਨ ਵਿਚੋਂ ਇਸ ਬ੍ਰਾਹਮਣ ਨੂੰ ਦੇ ਕੇ ਸੁਖੀ ਕਰ। ਰਾਜੇ ਨੇ ਕਿਹਾ ਕਿ ਸਭ ਚੀਜ਼ਾਂ ਤਾਂ ਮੈਂ ਤੁਹਾਨੂੰ ਦੇ ਚੁਕਿਆ ਹਾਂ। ਮੇਰਾ ਤਾਂ ਕੋਈ ਅਧਿਕਾਰ ਨਹੀਂ ਰਿਹਾ, ਨਾ ਹੀ ਮੈਨੂੰ ਕਿਸੇ ਚੀਜ਼ ਦੀ ਮਹਤਾ ਰਹੀ ਹੈ। ਅਸ਼ਟਾਵਕਰ ਨੇ ਉਸ ਬ੍ਰਾਹਮਣ ਨੂੰ ਧਨ ਦੇ ਕੇ ਸੁਖੀ ਕਰ ਦਿਤਾ। ਰਾਜੇ ਜਨਕ ਨੂੰ ਸੰਬੰਧਨ ਕਰਕੇ ਅਸ਼ਟਾਵਕਰ ਕਹਿਣ ਲੱਗਿਆ ਕਿ ਰਾਜਨ ਤੂੰ ਕੌਣ ਹੈਂ? ਮੁਨੀ ਕਹਿਣ ਲੱਗੇ ਕਿ ਜਨਕ ਉਪਰ ਹੱਥ ਰੱਖ ਕੇ ਦਸ ਕਿ ਜਨਕ ਕੌਣ ਹੈ? ਰਾਜਾ ਕੁਝ ਵੀ ਨਾ ਦੱਸ ਸਕਿਆ ਕਿਉਂਕਿ ਜੇ ਬਾਂਹ ਉਤੇ ਹੱਥ ਰੱਖਦਾ ਹੈ ਤਾਂ ਉਹ ਬਾਂਹ ਹੈ, ਛਾਤੀ ਉਤੇ ਹੱਥ ਰੱਖਦਾ ਹੈ ਤਾਂ ਉਹ ਸਿਰ ਹੈ, ਜੇ ਪੇਟ ਉਤੇ ਹੱਥ ਰੱਖ ਕੇ ਕਹਿੰਦਾ ਹੈ ਕਿ ਆਹ ਰਾਜਾ ਜਨਕ ਹੈ, ਤਾਂ ਉਹ ਪੇਟ ਹੈ। ਰਾਜਾ ਕੁਝ ਨਾ ਵਿਖਾ ਸਕਿਆ ਕਿ ਜਨਕ ਕੀ ਹੈ? ਉਸ ਵੇਲੇ ਮੁਨੀ ਨੇ ਕਿਹਾ ਜਿਵੇਂ ਤੂੰ ਕਹਿੰਦਾ ਹੈਂ ਕਿ ਮੈਂ ਜਨਕ ਹਾਂ ਪਰ ਦਿਖਾ ਨਹੀਂ ਸਕਦਾ, ਇਸ ਤਰ੍ਹਾਂ ਜਨਕ ਕੋਈ ਚੀਜ਼ ਨਹੀਂ, ਹੈ ਤਾਂ ਦਿਖਾ? ਇਸ ਤਰ੍ਹਾਂ ਨਾਲ ਸਾਰੇ ਲੋਕ, ਜਗਤ, ਸੰਸਾਰ, ਦੁਨੀਆਂ, world ਕਹਿੰਦੇ ਹਨ ਉਹ ਦਿਖਾ ਨਹੀਂ ਸਕਦੇ। ਇਸ ਕਰਕੇ ਜਗਤ ਹੈ ਹੀ ਨਹੀਂ, ਕਹਿਣ ਲੱਗੇ ਰਾਜਾ ਜਨਕ! ਜਿਵੇਂ ਅਕਾਸ਼ ਇਕੋ ਹੀ ਹੈ ਪਰ ਉਪਾਧੀ ਕਰਕੇ ਕਿਸੇ ਬਰਤਨ ਵਿਚ ਜੋ ਖਾਲੀ ਜਗ੍ਹਾ (space) ਹੈ ਉਸ ਨੂੰ ਘਟਾ ਅਕਾਸ਼ ਕਹਿੰਦੇ ਹਨ; ਜੋ ਮਕਾਨ ਦੇ ਅੰਦਰ ਖਾਲੀ ਜਗ੍ਹਾ ਹੈ ਉਸ ਨੂੰ ਮਟਾ ਅਕਾਸ਼ ਕਹਿੰਦੇ ਹਨ, ਜੋ ਅਸਮਾਨ ਅਤੇ ਬੱਦਲਾਂ ਦੇ ਵਿਚਕਾਰ ਖਾਲੀ ਜਗ੍ਹਾ ਹੈ ਉਸ ਨੂੰ ਮੇਘ ਅਕਾਸ਼ ਕਹਿੰਦੇ ਹਨ ਪਰ ਜਦੋਂ ਬੱਦਲ ਦੂਰ ਹੋ ਜਾਣ ਅਤੇ ਅਸਮਾਨ ਸਾਫ਼ ਹੋ ਜਾਂਦਾ ਹੈ ਇਕੋ ਅਕਾਸ਼ ਰਹਿ ਜਾਂਦਾ ਹੈ। ਜਿਸ ਨੂੰ ਮਹਾਂ ਅਕਾਸ਼ ਕਿਹਾ ਜਾਂਦਾ ਹੈ।

**ਸਹਸ ਘਟਾ ਮਹਿ ਏਕੁ ਆਕਾਸੁ॥**

**ਘਟਿ ਹੁਟੇ ਤੇ ਓਹੀ ਪ੍ਰਗਾਸੁ॥**

**ਪੰਨਾ - 736**

ਇਹ ਅਕਾਸ਼ ਦੀ ਵੰਡ ਕੇਵਲ ਕਲਪਨਾ ਮਾਤਰ ਹੈ ਸਤਿ ਰੂਪ ਵਿਚ ਕੇਵਲ ਇਕੋ ਅਕਾਸ਼ ਅਖੰਡ ਰੂਪ ਵਿਚ ਪਰੀਪੂਰਨ ਹੈ। ਇਸੇ ਤਰ੍ਹਾਂ ਨਾਲ ਮਾਇਆ ਅਤੇ ਅਵਿਦਿਆ ਦੀ ਉਪਾਧੀ ਦੇ ਸਬੰਧ ਕਰਕੇ ਤੁੰ ਸਤਿ ਚਿਤ ਅਨੰਦ ਪਰੀਪੂਰਨ ਬ੍ਰਾਹਮ ਨੂੰ ਕਿਤੇ ਜਨਕ ਕਹਿੰਦਾ ਹੈਂ, ਕਿਤੇ ਅਸ਼ਟਾਵਕਰ ਕਹਿੰਦਾ ਹੈਂ, ਕਿਤੇ ਅਨੇਕ ਨਾਮਾਂ ਦੇ ਨਾਲ ਸਬੰਧਨ ਕਰਦਾ ਹੈਂ, ਇਹ ਸਾਰੇ ਕਲਪਤ ਹਨ, ਝੂਠੇ ਹਨ, ਤੱਤ ਵਸਤੂ ਕੇਵਲ ਸਤਿ, ਚਿਤ, ਅਨੰਦ ਹਨ। ਜੇ ਅਖੰਡ ਰੂਪ ਵਿਚ ਸਾਰੇ ਪਰੀਪੂਰਨ ਹਨ, ਉਸ ਵਿਚ ਕੋਈ ਵੀ ਵਿਕਾਰ ਨਹੀਂ ਹੈ, ਉਹ ਜੰਮਣ ਮਰਨ ਤੋਂ ਰਹਿਤ ਹੈ, ਕੋਈ ਚੀਜ਼ ਉਸ ਨੂੰ ਫੜ ਨਹੀਂ ਸਕਦੀ, ਉਹ ਸਭ

ਵਿਚ ਹੁੰਦਾ ਹੋਇਆ ਵੀ ਅਸੰਗ ਹੈ। ਐਸੇ ਤਰ੍ਹਾਂ ਤੂੰ ਆਤਮ ਸਰੂਪ ਹੈਂ, ਜਨਕ ਆਦਿ ਤੇਰੇ ਅਨੇਕਾਂ ਨਾਮ ਹਨ ਤੂੰ ਆਪਣੇ ਅਖੰਡ ਰੂਪ ਵਿਚ ਸਥਿਤ ਹੈਂ। ਤਾਂ ਰਾਜਾ ਜਨਕ ਪ੍ਰਾਣ, ਇੰਦ੍ਰੀਆਂ, ਮਨ, ਚਿਤ, ਬੁੱਧੀ ਗੁਰੂ ਦਾ ਜਾਣ ਕੇ ਇਨ੍ਹਾਂ ਤੋਂ ਅਸੰਗ ਹੋ ਕੇ ਜਦੋਂ ਅਫੁਰ ਅਵਸਥਾ ਵਿਚ ਲੀਨ ਹੋ ਗਿਆ, ਉਸ ਅਫੁਰ ਅਵਸਥਾ ਵਿਚੋਂ ਸਹਿਜ ਅਵਸਥਾ ਦੀ ਸਮਾਧ ਲੱਗ ਗਈ ਅਤੇ ਪ੍ਰਮ ਅਨੰਦ ਨੂੰ ਪ੍ਰਾਪਤ ਹੋ ਗਿਆ। ਗੁਰੂ ਮਹਾਰਾਜ ਜੀ ਫੁਰਮਾਨ ਕਰਦੇ ਹਨ -

**ਸੁਰਜ ਸਮਾਧਿ ਲਗੀ ਲਿਵ ਅੰਤਰਿ**

**ਸੋ ਰਸੁ ਸੋਈ ਜਾਣੈ ਜੀਓ॥**

ਪੰਨਾ - 106

ਸੋ ਰਾਜਾ ਜਨਕ ਸਭ ਦਿੱਸ਼ਟਮਾਨ ਤੋਂ ਵਿਰਕਤ ਹੋ ਕੇ ਆਪਣੇ ਆਤਮ ਸਰੂਪ ਵਿਚ ਸਮਾਧੀ ਸਥਿਤ ਹੋ ਗਿਆ। ਕਾਫੀ ਸਮਾਂ ਲੰਘਣ ਉਪਰੰਤ ਅਸ਼ਟਾਵਕਰ ਜੀ ਨੇ ਉਸ ਨੂੰ ਕਿਹਾ ਕਿ ਜੋ ਸਤਿ ਅਵਸਥਾ ਤੂੰ ਮਾਣੀ ਹੈ ਤੇ ਚੇਤਨ ਰੂਪ ਵਿਚ ਪ੍ਰਮ ਅਨੰਦ ਅਨੁਭਵ ਕੀਤਾ ਹੈ ਇਹ ਸਤਿ ਚਿਤ ਅਨੰਦ ਹੀ ਤੇਰਾ ਆਪਣਾ ਰੂਪ ਹੈ। ਇਸ ਆਪਣੇ ਰੂਪ ਨੂੰ ਪਛਾਣ ਅਤੇ ਜਿਸ ਬਾਰੇ ਫੁਰਮਾਨ ਹੈ -

**ਮਨ ਤੂੰ ਜੋਤਿ ਸਰੂਪ ਹੈ ਆਪਣਾ ਮੂਲ ਪਛਾਣ॥**

ਪੰਨਾ - 441

ਹੋ ਰਾਜਨ! ਜੋ ਤੈਨੂੰ ਅਸੀਂ ਅਨੁਭਵ ਕਰਾਇਆ ਹੈ ਇਹ ਪ੍ਰਮ ਤਤ੍ਤ੍ਵ ਹੈ। ਇਹੀ ਆਤਮਾ ਬ੍ਰਹਮ ਹੈ, ਇਹਦੇ ਵਿਚ ਆਪਣੇ ਚਿਤ ਦੀਆਂ ਬਿਰਤੀਆਂ ਲੀਨ ਕਰ ਅਤੇ ਰਾਜ, ਧਰਮ ਦੇ ਮੁਤਾਬਿਕ, ਜਦੋਂ ਤਕ ਸਰੀਰ ਵਿਚ ਪ੍ਰਾਣ ਚਲਦੇ ਹਨ, ਉਸ ਨੂੰ ਨਿਭਾ। ਉਸ ਸਮੇਂ ਅਸ਼ਟਾਵਕਰ ਨੇ ਪੰਜ ਸਲੋਕਾਂ ਦੇ ਰਾਹੀਂ ਗਿਆਨ ਦਿਤਾ, ਇਹ ਸਾਰਾ ਉਪਦੇਸ਼ ਅਸ਼ਟਾਵਕਰ ਗੀਤਾ ਵਿਚ ਅਧਿਆਏ 2, ਪੰਜਵੇਂ ਸਲੋਕ ਵਿਚ ਅਤੇ 10ਵੇਂ ਅਤੇ 15ਵੇਂ ਸਲੋਕ ਵਿਚ ਵਿਸਥਾਰ ਪੂਰਵਕ ਵਰਣਨ ਕੀਤਾ ਗਿਆ ਹੈ। ਜਿਸ ਦਾ ਸਾਰ ਇਸ ਤਰ੍ਹਾਂ ਹੈ -

ਹੋ ਰਾਜਨ! ਇਹ ਸਰੀਰ, ਇੰਦ੍ਰੀਆਂ, ਪ੍ਰਾਣ, ਦੇਹ, ਮਨ, ਬੁੱਧੀ ਇਹ ਇਕ vehicle (ਵਾਹਨ) ਹਨ। ਇਹ ਸਰੀਰ ਦੇ ਆਪਣੇ ਧਰਮ ਹਨ - ਇਹ ਕਾਲਾ ਹੈ, ਗੋਰਾ ਹੈ, ਦੁਖੀ ਹੈ, ਸੁਖੀ ਹੈ, ਤੂੰ ਇਨ੍ਹਾਂ ਧਰਮਾਂ ਨੂੰ ਆਪਣੇ ਆਪ ਤੋਂ ਨਿਆਰਾ ਜਾਣ। ਤੇਰਾ ਸਰੂਪ ਪਰੀਪੂਰਨ ਹੈ ਅਤੇ ਤੇਰਾ ਆਪਣਾ ਜੋਤਿ ਸਰੂਪ ਸਭ ਦਾ ਪ੍ਰਕਾਸ਼ਕ ਹੈ। ਹਰ ਥਾਂ ਪਰੀਪੂਰਨ ਹੈ ਜਿਵੇਂ ਕਿ -

**ਜਿਮੀ ਜਮਾਨ ਕੇ ਬਿਖੈ ਸਮੱਤ ਏਕ ਜੋਤ ਹੈ॥**

**ਨ ਘਾਟ ਹੈ ਨ ਬਾਢ ਹੈ ਨ ਘਾਟ ਬਾਢ ਹੋਤ ਹੈ॥**

**ਅਕਾਲ ਉਸਤਤਿ**

**ਜਹ ਜਹ ਪੇਖਥਿ ਤਰ ਹਜ਼ੁਰਿ ਦੂਰਿ ਕਤਰੁ ਨ ਜਾਈ॥**

**ਗਵਿ ਰਹਿਆ ਸਰਬਤ੍ਰ ਮੈਂ ਮਨ ਸਦਾ ਧਿਆਈ॥**

**ਈਤ ਉਤ ਨਹੀਂ ਬੀਛੁੜੈ ਸੋ ਸੰਗੀ ਗਨੀਐ॥**

**ਬਿਨਸਿ ਜਾਇ ਜੋ ਨਿਮਖ ਮਹਿ ਸੋ ਅਲਪ ਸੁਖ ਭਨੀਐ॥**

**ਪ੍ਰਤਿਪਾਲੈ ਅਪਿਆਉ ਦੇਇ ਕਛ ਉਨ ਨ ਹੋਈ॥**

**ਸਾਸਿ ਸਾਸਿ ਸੰਮਾਲਤਾ ਮੇਰਾ ਪ੍ਰਭੁ ਸੋਈ॥**

ਪੰਨਾ - 677

ਹੋ ਰਾਜਨ! ਤੂੰ ਸਭ ਦਾ ਪ੍ਰਕਾਸ਼ਕ ਹੋਣ ਕਰਕੇ ਸਵੈ

ਪ੍ਰਕਾਸ਼ ਹੈ, ਸੈਭੰ ਹੈ, ਮਾਇਆ ਰਹਿਤ ਹੈ, ਸ਼ੁਧ ਹੈ, ਇਹ ਹੀ ਤੇਰੇ ਬੰਧਨ ਹਨ ਜੋ ਤੂੰ ਆਪਣੇ ਆਪ ਨੂੰ ਕਰਤਾ ਮੰਨ ਕੇ ਕਰਮ ਕਰਦਾ ਹੈਂ। ਤੂੰ ਆਪਣੇ ਸਰੂਪ ਵਿਚ ਸਦਾ ਹੀ ਸਮਾਧਿਤ ਹੈ, ਸਦਾ ਹੀ ਤੇਰੀ ਸਹਿਜ ਅਵਸਥਾ ਇਹ ਤੇਰੀ ਪ੍ਰਮ ਸਮਾਧ ਹੈ ਜਿਥੇ ਕੋਈ ਦੁੱਖ ਸੁਖ ਪਹੁੰਚ ਨਹੀਂ ਸਕਦਾ। ਹੋ ਰਾਜਨ! ਤੇਰਾ ਕੋਈ ਵਰਣ ਨਹੀਂ, ਨਾ ਹੀ ਤੂੰ ਖੜੀ ਹੈ, ਸ਼ੂਦਰ ਹੈ, ਨਾ ਹੀ ਤੇਰਾ ਕੋਈ ਦੇਸ਼ ਹੈ; ਤੂੰ ਸਰਬ ਪਰੀਪੂਰਨ ਜੋਤੀ ਹੈ, ਨਾ ਹੀ ਤੂੰ ਬ੍ਰਹਮਚਾਰੀ ਹੈ, ਨਾ ਤਿਆਰੀ ਹੈ, ਨਾ ਗ੍ਰਹਿਸਤੀ ਹੈ, ਨਾ ਸੰਨਿਆਸੀ ਹੈ, ਨਾ ਹੀ ਤੂੰ ਕਿਸੇ ਇੰਦ੍ਰੇ ਦਾ ਵਿਸ਼ਾ ਹੈ, ਤੂੰ ਅਗੰਮ ਹੈ, ਅਗੰਚਰ ਹੈ, ਅਥਾਹ ਹੈ, ਇਨ੍ਹਾਂ ਇੰਦ੍ਰਿਆਂ ਵਿਚੋਂ ਕੋਈ ਇੰਦ੍ਰਾ ਤੈਨੂੰ ਅਨੁਭਵ ਨਹੀਂ ਕਰ ਸਕਦਾ। ਤੂੰ ਇਨ੍ਹਾਂ ਤੋਂ ਨਿਆਰਾ ਹੈ, ਤੂੰ ਦੇਖਣ ਵਾਲਾ ਨਹੀਂ ਹੈ। ਤੂੰ ਦੇਖਣ ਵਾਲਾ ਹੈ। ਧਰਮ-ਅਧਰਮ, ਪੁੰਨ-ਪਾਪ, ਸੁੱਖ-ਦੁੱਖ, ਕਰਤਾ-ਭੋਗਤਾ ਇਹ ਮਨ, ਬੁੱਧੀ ਦੇ ਵਿਸ਼ੇ ਹਨ। ਤੂੰ ਇਨ੍ਹਾਂ ਤੋਂ ਅਸੰਗ, ਨਿਰਵਿਕਾਰ ਹੈ। ਤੂੰ ਵਿਆਪਕ ਪਰੀਪੂਰਨ ਹੈ, ਇਨ੍ਹਾਂ ਵਿਚੋਂ ਕੋਈ ਵੀ ਧਰਮ ਤੱਤ ਨਹੀਂ ਹੈ, ਤੂੰ ਕੇਵਲ ਦ੍ਰਿਸ਼ਟਾ ਹੋ ਕੇ ਦੇਖਣ ਵਾਲਾ ਹੈ। ਨਾ ਤੂੰ ਕਰਤਾ ਹੈ, ਨਾ ਤੂੰ ਭੋਗਤਾ ਹੈ, ਨਾ ਤੂੰ ਕਿਸੇ ਜੋਨੀ ਵਿਚ ਆਉਂਦਾ ਹੈ, ਤੇਰੇ ਅਨੇਕ ਨਾਮ ਹਨ, ਤੇਰੇ ਰੂਪ ਨੂੰ ਕੋਈ ਨਹੀਂ ਜਾਣਦਾ।

**ਚੱਕੜ ਚਿਹਨ ਅਰੁ ਬਰਨ ਜਾਤਿ ਅਰੁ ਪਾਤਿ ਨਹਿਤ ਜਿਹ॥**

**ਰੂਪ ਰੰਗ ਅਰੁ ਰੇਖ ਕੋਊ ਕਹਿ ਨ ਸਕਤਿ ਕਿਹ॥**

**ਅਚਲ ਮੁਰਤਿ ਅਨਭਉ ਪ੍ਰਕਾਸ ਅਮਿਤੋਜ ਕਹਿਜੈ॥**

**ਕੋਟਿ ਇੰਦ੍ਰ ਇੰਦ੍ਰਾਣਿ ਸਾਹਿ ਸਾਹਾਣਿ ਗਲਿਜੈ॥**

**ਤ੍ਰਿਭਵਣ ਮਹੀਪ ਸੁਰ ਨਰ ਅਸੂਰ ਨੇਤ ਨੇਤ ਬਨ ਤ੍ਰਿਣ ਕਰਤ॥**

**ਤੂ ਸਰਬ ਨਾਮ ਕਬੈ ਕਵਨ ਕਰਮ ਨਾਮ ਬਰਣਤ ਸੁਮਤਿ॥**

**ਜਾਪੁ ਸਾਹਿਬ**

ਤੇਰੇ ਅਨੇਕ ਨਾਮ ਲੈ ਕੇ ਸੰਸਾਰ ਤੈਨੂੰ ਨਮਸਕਾਰਾਂ ਕਰ ਰਿਹਾ ਹੈ ਜਿਵੇਂ ਕਿ-

**ਨਮਸਤੂੰ ਅਕਾਲੇ ॥ ਨਮਸਤੂੰ ਕਿਧਾਲੇ॥**

**ਨਮਸਤੰ ਅਰੂਪੇ॥ ਨਮਸਤੰ ਅਨੂਪੇ॥**

.....

.....

ਤੂੰ ਸਦਾ ਮੁਕਤ ਸਰੂਪ ਹੈਂ ਆਪਣੇ ਇਸ ਸਰੂਪ ਨੂੰ ਜਾਣ ਕੇ ਇਸ ਵਿਚ ਸਥਿਤ ਰਹਿ। ਹੋ ਰਾਜਨ! -

**ਜਲ ਤਰੰਗ ਅਰੁ ਫੇਨ ਬੁਦਬੁਦਾ ਜਲ ਤੇ ਭਿਨ ਨ ਹੋਈ॥**

ਪੰਨਾ - 485

ਪਾਣੀ ਦੀਆਂ ਲਹਿਰਾਂ ਝੱਗ ਬੁਲਬੁਲੇ, ਪਾਣੀ ਤੋਂ ਅੱਡ ਨਹੀਂ ਹੁੰਦੇ ਉਹ ਪਾਣੀ ਦਾ ਹੀ ਰੂਪ ਹੋਇਆ ਕਰਦੇ ਹਨ। ਇਸੇ ਤਰ੍ਹਾਂ ਨਾਲ ਇਹ ਵਿਸ਼ਵ ਸੰਸਾਰ ਤੇਰੇ ਸਰੂਪ ਤੋਂ ਅੱਡ ਨਹੀਂ ਹੈ ਕਿਉਂਕਿ ਇਸ ਸੰਸਾਰ ਨੂੰ ਪ੍ਰਗਟ ਰੂਪ ਦੈਣੇ ਵਾਲਾ ਤੂੰ ਆਪ ਹੀ ਹੈਂ, ਦੇਖਣ ਵਾਲਾ ਭੀ ਤੂੰ ਹੀ ਹੈਂ। ਦੇਖਣ ਵਾਲਾ ਭੀ ਤੂੰ ਹੀ ਹੈਂ। ਤੇਰਾ ਸਰੂਪ -

**ਆਦਿ ਸਚੁ ਜੁਗਾਦਿ ਸਚੁ॥**

**ਹੈ ਭੀ ਸਚੁ ਨਾਨਕ ਹੋਸੀ ਭੀ ਸਚੁ॥**

ਪੰਨਾ - 1

ਹੈ।

**ਏ ਨੇਤ੍ਰਹੁ ਮੇਰਿਹੋ ਹਰਿ ਤੁਮ ਮਹਿ ਜੋਤ ਧਰੀ**

ਗਰਿ ਬਿਨੁ ਅਵਰੁ ਨ ਦੇਖਹੁ ਕੋਈ॥  
 ਗਰਿ ਬਿਨੁ ਅਵਰੁ ਨ ਦੇਖਹੁ ਕੋਈ  
 ਨਦਰੀ ਹਰਿ ਨਿਹਾਲਿਆ॥  
 ਏਹੁ ਵਿਸੁ ਸੰਸਾਰੁ ਤੁਮ ਦੇਖਦੇ  
 ਏਹੁ ਹਰਿ ਕਾ ਰੂਪੁ ਹੈ ਹਰਿ ਰੂਪੁ ਨਦਰੀ ਆਇਆ॥  
 ਗਰ ਪਰਸਾਦੀ ਬੁਝਿਆ ਜਾ ਵੇਖਾ ਹਰਿ ਇਕੁ ਹੈ  
 ਗਰਿ ਬਿਨੁ ਅਵਰੁ ਨ ਕੋਈ॥  
 ਕਰੈ ਨਾਨਕੁ ਏਹਿ ਨੇਤ੍ਰ ਅੰਧ ਸੇ  
 ਸਤਿਗੁਰਿ ਮਿਲਿਐ ਦਿਥ ਦਿਸਟਿ ਹੋਈ॥ ਪੰਨਾ - 922

ਸੋ ਨਿਸ਼ਚੇ ਪੂਰਵਕ ਸਾਰੇ ਸੰਸਾਰ ਨੂੰ ਆਪਣਾ ਆਪ  
 ਜਾਣ। ਜਦੋਂ ਅਸੀਂ ਵਿਚਾਰ ਕਰਦੇ ਹਾਂ ਕਿ ਵਸਤਰ ਕੀ ਹੈ?  
 ਇਹ ਇਕੋ ਹੀ ਰੂੰ ਦੇ ਧਾਰੇ ਵਿਧੀ ਪੂਰਵਕ ਬੁਣੇ ਜਾ ਕੇ  
 ਕਪੜਾ ਕਹਾਉਂਦੇ ਹਨ ਪਰ ਇਹ ਸੂਤ ਹੈ ਇਵੇਂ ਜਿਵੇਂ ਵਿਚਾਰ  
 ਕਰਨ ਨਾਲ ਇਹ ਸਾਰਾ ਸੰਸਾਰ ਆਤਮਾ ਸਰੂਪ ਹੀ ਹੈ। ਐਸਾ  
 ਨਿਸ਼ਚਾ ਕਰ -

ਬ੍ਰਹਮ ਦੌਸੈ ਬ੍ਰਹਮੁ ਸੁਣੈਮੈ ਏਕੁ ਏਕੁ ਵਖਾਣੀਐ॥  
 ਆਤਮ ਪਸਾਰਾ ਕਰਣਹਾਰਾ ਪ੍ਰਭ ਬਿਨਾ ਨਹੀਂ ਜਾਣੀਐ॥  
 ਪੰਨਾ - 846

ਅਜਿਹਾ ਵਿਚਾਰ ਸੁਣ ਕੇ ਰਾਜਾ ਜਨਕ ਸਹਿਜ  
 ਅਵਸਥਾ ਵਿਚ ਟਿਕ ਗਿਆ ਅਤੇ ਆਪਣਾ ਅਨੁਭਵ ਦਸਦੇ  
 ਹੋਏ ਫੁਰਮਾਨ ਕਰਨ ਲੱਗਿਆ, ਬੜੀ ਅਸਚਰਜ ਗੱਲ ਹੈ, ਇਹ  
 ਜਗਤ ਮਿਥਿਆ ਹੈ, ਮੇਰੇ ਵਾਸਤਵਿਕ ਰੂਪ ਦਾ ਅਗਿਆਨ  
 ਹੋਣ ਕਰਕੇ ਮੇਰੇ ਵਿਚ ਹੀ ਵੱਖਰਾ ਪ੍ਰਤੀਤ ਦੇ ਰਿਹਾ ਹੈ ਜਿਸ  
 ਤਰ੍ਹਾਂ ਸਿੱਪੀ ਬਾਰੇ ਅਗਿਆਨ ਹੋਣ ਕਰਕੇ ਸਿੱਪੀ ਵਿਚ ਚਾਂਦੀ  
 ਪ੍ਰਤੀਤ ਦਿੰਦੀ ਹੈ ਅਤੇ ਰੱਸੀ ਦਾ ਗਿਆਨ ਨਾ ਹੋਣ ਕਰਕੇ  
 ਹਨ੍ਹੇਰੇ ਵਿਚ ਰੱਸੀ ਸੱਪ ਪ੍ਰਤੀਤ ਦੇ ਰਹੀ ਹੈ। ਸੁੱਜ ਦੀਆਂ  
 ਕਿਰਨਾਂ ਕਰਕੇ ਰੜੇ ਮੈਦਾਨ ਵਿਚ ਜਲ ਦਾ ਦਰਿਆ ਪ੍ਰਤੀਤ  
 ਦੇ ਰਿਹਾ ਹੈ। ਇਹ ਕੀ ਹੋਇਆ! ਸਾਰਾ ਸੰਸਾਰ ਮੇਰੇ ਵਿਚੋਂ ਹੀ  
 ਪੈਦਾ ਹੁੰਦਾ ਹੈ ਅਤੇ ਮੇਰੇ ਵਿਚ ਹੀ ਲੀਨ ਹੋ ਜਾਂਦਾ ਹੈ। ਮੈਂ  
 ਹੀ ਸੰਸਾਰ ਵਿਚ ਪ੍ਰਗਟ ਹੋ ਕੇ ਦਿਸਣਹਾਰ ਬਣ ਜਾਂਦਾ ਹਾਂ।  
 ਮੈਂ ਹੀ ਆਪਣੇ ਸਰੂਪ ਵਿਚ ਇਸ ਨੂੰ ਦਿਸ਼ਟਾ ਹੋ ਕੇ ਵੱਖਰਾ  
 ਦੇਖਦਾ ਹਾਂ ਪਰ ਦੂੰਵੇਂ ਪਾਸੇ ਮੈਂ ਹੀ ਹਾਂ ਜਿਵੇਂ ਜਲ ਵਿਚੋਂ  
 ਲਹਿਰਾਂ ਉਠ ਕੇ ਜਲ ਵਿਚ ਲੀਨ ਹੋ ਜਾਂਦੀਆਂ ਹਨ। ਹੈਰਾਨੀ  
 ਦੀ ਗੱਲ ਹੈ ਕਿ ਸੋਨਾ ਕੁਠਾਲੀ ਵਿਚ ਗਰਮ ਕਰਕੇ ਜਦੋਂ  
 ਅਨੇਕਾਂ ਰੂਪਾਂ ਵਿਚ ਘੜਿਆ ਜਾਂਦਾ ਹੈ ਤਾਂ ਓਹੀ ਸੋਨਾ ਹਾਰ  
 ਕਹਾਉਂਦਾ ਹੈ, ਕੜੇ ਕਹਾਉਂਦਾ ਹੈ, ਨੱਥ ਮਛਲੀਆਂ  
 ਕਹਾਉਂਦਾ ਹੈ ਅਤੇ ਹੋਰ ਅਨੇਕ ਤਰ੍ਹਾਂ ਦੇ ਗਹਿਣੇ ਬਣ ਕੇ  
 ਉਪਾਧੀ ਧਾਰਨ ਕਰਦਾ ਹੈ। ਇਹ ਸਭ ਮਿਥਿਆ ਦਿਸ਼ਟੀ ਕਰਕੇ  
 ਹੁੰਦਾ ਹੈ ਦਰਅਸਲ ਸੋਨੇ ਨੇ ਆਪ ਹੀ ਅਨੇਕ ਰੂਪ ਧਾਰਨ  
 ਕੀਤੇ ਹਨ। ਗਿਆਤਾ, ਗਿਆਨ, ਗੋਯ; ਧਿਆਤਾ, ਧਿਆਨ,  
 ਧੇਅ; ਪ੍ਰਮਾਣ, ਪ੍ਰੇਮਯ, ਪ੍ਰਿਮਾਤਾ ਅਨੇਕ ਤ੍ਰਿਕੁਟੀਆਂ ਦੇ ਦੂੰਤ  
 ਰੂਪ, ਵਾਸਤਵ ਵਿਚ ਭਾਸ ਰਹੇ ਹਨ ਪਰ ਤਤ੍ਤ ਦੀ ਕਸਵੱਟੀ  
 ਉਪਰ ਇਹ ਅਗਿਆਨ ਛਿਨ ਭੰਗਰ ਹੋ ਜਾਂਦਾ ਹੈ। ਗੁਰੂ  
 ਮਹਾਰਾਜ ਜੀ ਇਸ ਅਵਸਥਾ ਬਾਰੇ ਫੁਰਮਾਨ ਕਰਦੇ ਹਨ -

ਮਿਲੇ ਨਰਾਇਣ ਆਪਣੇ ਮਾਨੋਰਥੋ ਪੂਰਾ ਰਾਮ ਰਾਜੇ॥  
 ਢਾਠੀ ਭੀਤਿ ਭਰਮ ਕੀ ਭੇਟ ਗੁਰੂ ਸੂਰਾ ਰਾਮ ਰਾਜੇ॥

ਪੂਰਨ ਗੁਰ ਪਾਏ ਪੁਰਬਿ ਲਿਖਾਏ ਸਭ ਨਿਧਿ ਦੀਨ ਦਇਆਲਾ॥  
 ਆਦਿ ਮਹਿ ਅੰਤਿ ਪ੍ਰਭ ਸੋਈ ਸੁੰਦਰ ਗੁਰ ਗੋਪਾਲਾ॥  
 ਸੂਖ ਸਹਜ ਆਨੰਦ ਘਨੇਰੇ ਪਤਿਤ ਪਾਵਨ ਸਾਧੂ ਪੂਰਾ॥  
 ਹਰਿ ਮਿਲੇ ਨਰਾਇਣ ਨਾਨਕਾ ਮਾਨੋਰਥੋ ਪੂਰਾ॥

ਪੰਨਾ - 454

ਤੁੰ ਪੇਡੁ ਸਾਖ ਤੇਰੀ ਹੁਲੀ॥  
 ਤੁੰ ਸੁਖਮੁ ਹੋਆ ਅਸੁਖਲੀ॥  
 ਤੁੰ ਜਲਨਿਧਿ ਤੁੰ ਫੇਨ ਬੁਦਬੁਦਾ  
 ਤੁਧੁ ਬਿਨੁ ਅਵਰੁ ਨ ਭਾਲੀਐ ਜੀਉ॥  
 ਤੁੰ ਸੂਤ ਮਣੀਏ ਭੀ ਤੁੰ ਹੈ॥  
 ਤੁੰ ਗੰਠੀ ਮੇਰੁ ਸਿਰਿ ਤੁੰਹੈ॥  
 ਆਦਿ ਮਹਿ ਅੰਤਿ ਪ੍ਰਭ ਸੋਈ  
 ਅਵਰੁ ਨ ਕੋਈ ਦਿਖਾਲੀਐ ਜੀਉ॥  
 ਤੁੰ ਨਿਰਗੁਣ ਸਰਗੁਣ ਸੁਖਦਾਤਾ॥  
 ਤੁੰ ਨਿਰਬਾਣ ਰਸੀਆ ਰੰਗਿ ਰਾਤਾ॥  
 ਅਪਣੇ ਕਰਤਬ ਆਪੇ ਜਾਣਹਿ  
 ਆਪੇ ਤੁਧੁ ਸਮਾਲੀਐ ਜੀਉ॥  
 ਤੁੰ ਠਾਭਰੁ ਸੇਵਕੁ ਫੁਨਿ ਆਪੇ॥  
 ਤੁੰ ਗੁਪਤ ਪਰਗਟ ਪ੍ਰਭ ਆਪੇ॥  
 ਨਾਨਕ ਦਾਸੁ ਸਦਾ ਗੁਣ ਗਾਵੈ  
 ਇਕ ਭੋਰੀ ਨਦਰਿ ਨਿਹਾਲੀਐ ਜੀਉ॥ ਪੰਨਾ - 102

ਸੋ ਸੰਤ ਮਹਾਰਾਜ ਜੀ ਨੇ ਫੁਰਮਾਨ ਕੀਤਾ ਹੈ ਕਿ  
 ਮਾਇਆ ਦਾ ਅਸਰ ਬਹੁਤ ਹੀ ਪ੍ਰਬਲ ਹੈ ਜਿਵੇਂ ਕਿ ਗੁਰੂ ਗੰਥ  
 ਸਾਹਿਬ ਜੀ ਵਿਚ ਅੰਕਿਤ ਹੈ -

ਸਰਪਨੀ ਤੇ ਉਪਰਿ ਨਹੀਂ ਬਲੀਆ॥  
 ਜਿਨਿ ਬ੍ਰਹਮ ਬਿਸਨੁ ਮਹਾਦੇਉ ਛਲੀਆ॥  
 ਮਾਰੁ ਮਾਰੁ ਸ੍ਰੂਪਨੀ ਨਿਰਮਲ ਜਲਿ ਪੈਠੀ॥  
 ਜਿਨਿ ਤ੍ਰਿਭਵਣੁ ਭਸੀਅਲੇ ਗੁਰ ਪਸਾਦਿ ਭੀਠੀ॥  
 ਸ੍ਰੂਪਨੀ ਸ੍ਰੂਪਨੀ ਕਿਆ ਕਹਉ ਭਾਈ॥  
 ਜਿਨਿ ਸਾਚੁ ਪਛਾਨਿਆ ਤਿਨਿ ਸ੍ਰੂਪਨੀ ਖਾਈ॥  
 ਸ੍ਰੂਪਨੀ ਤੇ ਆਨ ਛੁਛ ਨਹੀਂ ਅਵਰਾ॥  
 ਸ੍ਰੂਪਨੀ ਜੀਤੀ ਕਹਾ ਕਰੈ ਜਮਰਾ॥  
 ਇਹ ਸ੍ਰੂਪਨੀ ਤਾ ਕੀ ਕੀਤੀ ਹੋਈ॥  
 ਬਲੁ ਅਬਲੁ ਕਿਆ ਇਸ ਤੇ ਹੋਈ॥ ਪੰਨਾ - 480

ਗੁਰੂ ਮਹਾਰਾਜ ਜੀ ਇਸ ਦੇ ਬਲ ਨੂੰ ਸਵੀਕਾਰ ਕਰਦੇ  
 ਹੋਏ, ਨਾਲ ਹੀ ਇਲਾਜ ਦਸਦੇ ਹਨ -

ਮਾਇਆ ਭੁਇਅੰਗਮੁ ਸਰਪੁ ਹੈ  
 ਜਗੁ ਘੇਰਿਆ ਬਿਖੁ ਮਾਈ॥  
 ਬਿਖੁ ਕਾ ਮਾਰਣੁ ਹਰਿ ਨਾਮੁ ਹੈ  
 ਗੁਰ ਗਰੁੜ ਸਬਦੁ ਮੁਖਿ ਪਾਈ॥ ਪੰਨਾ - 1415

ਗੁਰੂ ਦਾ ਸ਼ਬਦ ਪੂਰੇ ਸਤਿਗੁਰੂ ਤੋਂ ਪ੍ਰਾਪਤ ਹੁੰਦਾ ਹੈ। ਪੂਰਾ  
 ਸਤਿਗੁਰੂ ਪੂਰਬ ਲਿਖੇ ਲੇਖਾਂ ਕਰਕੇ ਹੀ ਮਿਲਦਾ ਹੈ। ਗੁਰੂ  
 ਮਹਾਰਾਜ ਜੀ ਫੁਰਮਾਨ ਕਰਦੇ ਹਨ -

ਜਿਨ ਕਉ ਪੁਰਬਿ ਲਿਖਿਆ  
 ਤਿਨ ਸਤਿਗੁਰੁ ਮਿਲਿਆ ਆਇ॥

ਮਿਲਿ ਸਤਿਗੁਰ ਨਿਰਮਲ ਹੋਇਆ  
ਬਿਖੁ ਹਉਮੈ ਗਇਆ ਬਿਲਾਇ॥  
ਗੁਰਮੁਖਾ ਕੇ ਮੁਖ ਉਜਲੇ  
ਗਰਿ ਦਰਗਹ ਸੋਭਾ ਪਾਇ॥  
ਜਨ ਨਾਨਕ ਸਦਾ ਕੁਰਬਾਣੁ  
ਤਿਨ ਜੋ ਚਾਲਹਿ ਸਤਿਗੁਰ ਭਾਇ॥

ਪੰਨਾ - 1415

ਸਾਧਸੰਗਤ ਉਪਰ ਮਾਇਆ ਦਾ ਬਲ ਨਹੀਂ ਪੈਂਦਾ  
ਕਿਉਂਕਿ ਉਥੇ ਨਾਮ ਦਾ ਮੰਡਲ ਹੋਇਆ ਕਰਦਾ ਹੈ -

ਸਤਸੰਗਤਿ ਕੈਸੀ ਜਾਣੈ॥  
ਜਿਥੈ ਏਕੋ ਨਾਮੁ ਵਖਾਣੀਐ॥  
ਏਕੋ ਨਾਮੁ ਕੁਰਮੁ ਹੈ  
ਨਾਨਕ ਸਤਿਗੁਰਿ ਦੀਆ ਬੁਝਾਇ ਜੀਉ॥

ਪੰਨਾ - 72

ਗੁਰੂ ਮਹਾਰਾਜ ਜੀ ਫੁਰਮਾਨ ਕਰਦੇ ਹਨ ਕਿ -

ਬਹੁਮ ਲੋਕ ਅਰੁ ਕੁਦੂ ਲੋਕ ਆਈ  
ਇੰਦ੍ਰ ਲੋਕ ਤੇ ਧਾਇ॥  
ਸਾਧਸੰਗਤਿ ਕਉ ਜੋਹਿ ਨ ਸਾਕੈ  
ਮਲਿ ਮਲਿ ਧੋਵੈ ਧਾਇ॥  
ਅਥ ਮੋਹਿ ਆਇ ਪਰਿਓ ਸਰਨਾਇ॥  
ਗੁਰਜ ਪਾਵਕੋ ਬਹੁਤੁ ਪੁਜਾਰੈ  
ਮੋ ਕਉ ਸਤਿਗੁਰਿ ਦੀਓ ਹੈ ਬਤਾਇ॥  
ਜਿਥ ਸਾਧਿਕ ਅਰ ਜਥ ਕਿੰਨਰ  
ਨਰ ਰਹੀ ਕੰਠਿ ਉਰਝਾਇ॥  
ਜਨ ਨਾਨਕ ਅੰਗੁ ਕੀਆ ਪ੍ਰਤਿ ਕਰਤੈ  
ਜਾ ਕੈ ਕੋਟਿ ਐਸੀ ਦਾਸਾਇ॥

ਪੰਨਾ - 500

ਜਿਥੇ ਨਾਮ ਦਾ ਪ੍ਰਕਾਸ਼ ਹੈ ਉਥੇ ਮਾਇਆ ਦਾ ਕੋਈ  
ਬਲ ਨਹੀਂ ਚਲਿਆ ਕਰਦਾ ਕਿਉਂਕਿ ਮਾਇਆ ਦੀ ਉਪਜ  
ਹਉਮੈ ਵਿਚੋਂ ਹੋਈ ਹੈ ਜਿਸ ਤਰ੍ਹਾਂ ਕਿ ਫੁਰਮਾਨ ਹੈ -

ਜਿਨਿ ਰਚਿ ਰਚਿਆ ਪੁਰਖਿ ਬਿਧਾਤੈ ਨਾਲੇ ਹਉਮੈ ਪਾਈ॥  
ਜਨਮ ਮਰਣੁ ਉਸ ਹੀ ਕਉ ਹੈ ਰੇ ਓਹਾ ਆਵੈ ਜਾਈ॥

ਪੰਨਾ - 999

ਹਉਮੈ ਅਤੇ ਨਾਮ ਦਾ ਸਦਾ ਹੀ ਵਿਰੋਧ ਰਹਿੰਦਾ ਹੈ।  
ਹਉਮੈ ਸੰਸਾਰ ਦੀ ਉਹ ਅਵਸਥਾ ਹੈ ਜਿਥੇ ਜੀਵ ਪੂਰੀ ਤਰ੍ਹਾਂ  
ਨਾਲ ਪਹਿਲਾਂ ਆਪਣੇ ਆਪ ਨੂੰ ਭੁੱਲਦਾ ਹੈ, ਫੇਰ ਪ੍ਰਮੇਸ਼ਰ ਦੀ  
ਵੀ ਕੋਈ ਪਛਾਣ ਨਹੀਂ ਰਖਦਾ। ਵਾਹਿਗੁਰੂ ਜੀ ਨੂੰ ਆਪਣੇ  
ਆਪ ਤੋਂ ਵਖਰਾ ਹੀ ਜਾਣਦਾ ਹੈ। ਇਹ ਉਸ ਦਾ ਭਰਮ ਕਿਸੇ  
ਤਰ੍ਹਾਂ ਵੀ ਦੂਰ ਨਹੀਂ ਹੁੰਦਾ, ਭਾਵੇਂ ਕਿਤਾਬਾਂ ਨਾਲ ਭਰੀਆਂ  
ਹੋਈਆਂ ਸਾਰੀ ਦੁਨੀਆਂ ਦੀਆਂ ਲਾਇਬ੍ਰੇਰੀਆਂ ਪੜ੍ਹ ਜਾਵੇ ਤਾਂ  
ਵੀ ਭਰਮ ਨਹੀਂ ਦੂਰ ਹੁੰਦਾ ਕਿਉਂਕਿ ਹਉਮੈ ਵਿਚ ਹੀ ਪੜ੍ਹਾਈ  
ਲਿਖਾਈ ਸਬੰਧ ਰਖਦੀ ਹੈ, ਤੱਤ ਦੀ ਗੱਲ ਪੁਸਤਕਾਂ ਤੋਂ ਬਾਹਰ  
ਹੁੰਦੀ ਹੈ ਜਿਵੇਂ ਕਿ ਫੁਰਮਾਨ ਹੈ -

ਪੜਿ ਪੜਿ ਗਡੀ ਲਦੀਅਹਿ ਪੜਿ ਪੜਿ ਭਰੀਅਹਿ ਸਾਥ॥  
ਪੜਿ ਪੜਿ ਬੇੜੀ ਪਾਈਐ ਪੜਿ ਪੜਿ ਗਡੀਅਹਿ ਖਾਤ॥  
ਪੜੀਅਹਿ ਜੇਤੇ ਬਰਸ ਬਰਸ ਪੜੀਅਹਿ ਜੇਤੇ ਮਾਸ॥  
ਪੜੀਐ ਜੇਤੀ ਆਰਜਾ ਪੜੀਅਹਿ ਜੇਤੇ ਸਾਸ॥  
ਨਾਨਕ ਲੇਖੈ ਇਕ ਗਲ ਹੋਰੁ ਹਉਮੈ ਝਖਣਾ ਝਾਥ॥

ਪੰਨਾ - 467

ਸੋ ਲੇਖੇ ਵਿਚ ਆਉਣ ਵਾਲੀ ਗੱਲ ਨਾਮ ਦੇ ਮੰਡਲ  
ਵਿਚ ਜਾਗ੍ਰਤ ਰੂਪ ਵਿਚ ਨਿਵਾਸ ਕਰਨਾ ਹੈ। ਜਿਥੇ ਨਾਮ  
ਦਾ ਪ੍ਰਕਾਸ਼ ਹੈ ਗਿਆ, ਉਥੇ ਹਉਮੈ ਦੀ ਕੋਈ ਅੰਸ ਵੀ ਬਾਕੀ  
ਨਹੀਂ ਬਚਦੀ, ਇਹੋ ਜੀਵ ਪ੍ਰਭੂ ਰੂਪ ਹੋ ਕੇ ਆਪੇ ਹੀ ਵਿਚਰਦਾ  
ਹੈ, ਇਸ ਦਾ ਜੀਵ ਭਾਵ ਪੂਰਨ ਤੌਰ ਤੇ ਨਾਸ਼ ਹੋ ਕੇ ਇਹ  
ਬ੍ਰਹਮ ਨੂੰ ਪਛਾਣ ਕੇ ਬ੍ਰਹਮ ਰੂਪ ਹੀ ਹੋ ਜਾਇਆ ਕਰਦਾ ਹੈ।  
ਜਿਸ ਤਰ੍ਹਾਂ ਕਿ -

ਕਬੀਰ ਜਾ ਕਉ ਖੋਜਤੇ ਪਾਇਓ ਸੋਈ ਠਉਰੁ॥  
ਸੋਈ ਵਿਰਿ ਕੈ ਤੂ ਭਇਆ ਜਾ ਕਉ ਕਰਤਾ ਅਉਰੁ॥

ਪੰਨਾ - 1369

ਕਬੀਰ ਤੂੰ ਤੂੰ ਕਰਤਾ ਤੂੰ ਹੂਆ ਮੁਝ ਮਹਿ ਰਹਾ ਨ ਹੂੰ॥  
ਜਬ ਆਪਾ ਪਰ ਕਾ ਮਿਟਿ ਗਇਆ ਜਤ ਦੇਖਉ ਤਤ ਤੂੰ॥

ਪੰਨਾ - 1375

॥ ॥ ॥ ॥ ॥ ॥

(ਪੰਨਾ 43 ਦੀ ਬਾਕੀ)

ਮਨਮੁਖ ਤ੍ਰਿਸਨਾ ਭਰਿ ਰਹੇ ਮਨਿ ਆਸਾ ਦਹ ਦਿਸ ਬਹੁ ਲਾਖੁ॥  
ਬਿਨੁ ਨਾਵੈ ਪਿਗੁ ਜੀਵਦੇ ਵਿਚਿ ਬਿਸਟਾ ਮਨਮੁਖ ਰਾਖੁ॥

ਪੰਨਾ - 997

ਬਾਕੀ ਜਿੰਦਗੀ ਜਿੰਨੀ ਮਨ ਦੇ ਪਿਛੇ ਲੱਗਣ ਵਾਲੀ ਹੈ  
ਸਭ ਵਿਸ਼ਟਾ ਦੀ ਜਿੰਦਗੀ ਹੈ -

ਓਇ ਆਵਹਿ ਜਾਹਿ ਭਵਾਈਅਹਿ ਬਹੁ ਜੋਨੀ ਦੁਰਗੰਧ ਭਾਖੁ॥

ਪੰਨਾ - 997

ਆਉਂਦੇ ਨੇ, ਜਾਂਦੇ ਨੇ, ਮਰਦੇ ਨੇ, ਜੰਮਦੇ ਨੇ, ਦੁਰਗੰਧ  
ਦੇ ਵਿਚ ਰਹਿੰਦੇ ਨੇ। ਸੋ ਇਸ ਤਰ੍ਹਾਂ ਦੇ ਨਾਲ ਜਦ ਤਕ ਅਸੀਂ  
ਮਨ ਨੂੰ ਵਣਜਾਰਾ ਨਹੀਂ ਬਣਾਉਂਦੇ ਓਨੀਂ ਦੇਰ ਤਕ ਗੱਲ  
ਬਣਿਆ ਨਹੀਂ ਕਰਦੀ। ਸੋ ਜਿਹੜੀ ਗੁਰੂ ਗੰਥ ਸਾਹਿਬ ਜੀ  
ਮਹਾਰਾਜ ਦੀ ਸੱਚੀ ਟਕਸਾਲ ਹੈ ਇਸ ਵਿਚ ਘੜਨਾ ਕੀ ਹੈ?  
ਸ਼ਬਦ ਘੜਨਾ ਹੈ। ਉਹਦੇ ਬਾਰੇ ਐਸ ਤਰ੍ਹਾਂ ਫੁਰਮਾਨ ਕੀਤਾ  
ਹੈ ਮਹਾਰਾਜ ਜੀ ਨੇ, ਧਿਆਨ ਨਾਲ ਪੜ੍ਹੋ -

ਧਰਨਾ - ਘੜ ਲੈ ਧਿਆਰਿਆ,

ਸ਼ਬਦ ਸੱਚੀ ਟਕਸਾਲ ਦਾ - 2, 2.

ਸੱਚੀ ਟਕਸਾਲ ਦਾ, ਸੱਚੀ ਟਕਸਾਲ ਦਾ।

ਘੜ ਲੈ ਧਿਆਰਿਆ, .....

ਇਸ ਟਕਸਾਲ ਵਿਚ ਸੱਚੀ ਟਕਸਾਲ ਦਾ ਸ਼ਬਦ ਘੜੋ।  
ਉਹ ਦੇ ਵਾਸਤੇ ਪਹਿਲਾਂ ਸਮੱਗਰੀ ਦੀ ਲੋੜ ਹੁੰਦੀ ਹੈ। ਸ਼ਬਦ  
ਘੜਨਾ ਹੋਵੇ, ਕੋਈ ਸਿੱਕਾ ਘੜਨਾ ਹੋਵੇ ਉਹਦੇ ਵਾਸਤੇ  
ਸਮੱਗਰੀ ਦੀ ਲੋੜ ਹੈ। ਸੋ ਜੋ ਅਨੁਭਵੀ ਮਹਾਂਪੁਰਸ਼ੀਂ ਨੇ, ਉਨ੍ਹਾਂ  
ਦਾ ਫੁਰਮਾਨ ਹੈ ਕਿ ਸਮੱਗਰੀ ਜੇ ਪੂਰੀ ਮਿਲ ਜਾਵੇ ਫੇਰ ਤਾਂ  
ਆਦਮੀ ਵਿਚ ਕਾਮਯਾਬੀ ਹੀ ਕਾਮਯਾਬੀ ਹੋ ਜਾਂਦੀ ਹੈ।

ਪਹਿਲੀ ਚੀਜ਼ ਦੀ ਲੋੜ ਹੈ ਆਪਣੇ ਗੁਰੂ ਉਪਰ ਭਰੋਸਾ।  
ਭੁੱਲ ਕੇ ਭੀ ਆਪਣੇ ਗੁਰੂ ਦੀ ਕ੍ਰਿਆ ਤੇ ਤਰਕ ਨਾ  
ਲਿਆਉਣੀ। ਗੁਰੂ ਨੂੰ ਪ੍ਰਮੇਸ਼ਰ ਤੋਂ ਘੱਟ ਨਾ ਸਮਝਣਾ, ਉਨ੍ਹਾਂ  
ਦੀ ਸਿਫਤ ਕਰਦੇ ਰਹਿਣਾ।

॥ ॥ ॥ ॥ ॥ ॥

'ਆਤਮ ਮਾਰਗ', ਜਨਵਰੀ, 1998

## ਲਿਵ ਲਾਉਣ ਸਬੰਧੀ ਤੱਤ ਗਿਆਨ (ਸੁਚੇਤ ਮਨ ਦੀ ਪ੍ਰਕਿਰਿਆ)

ਡਾ. ਵੇਦ ਭਾਰਤੀ ਜੀ, ਡੀ. ਲਿਟ  
ਰਿਸ਼ੀਕੋਸ਼

ਡਾ. ਵੇਦ ਭਾਰਤੀ ਜੀ ਨੇ, ਬਹੁਤ ਵਿਸਤਾਰ ਨਾਲ ਲਿਵ ਲਾਉਣ ਬਾਰੇ ਲਿਖਿਆ ਹੈ ਅਸੀਂ ਇਹ ਨਵੀਂ ਲੜੀ 'ਆਤਮ ਮਾਰਗ' ਦੇ ਪਾਠਕਾਂ ਲਈ ਸ਼ੁਰੂ ਕਰ ਰਹੇ ਹਾਂ।

ਸਭ ਤੋਂ ਉਤਮ ਫਿਲੋਸਫੀ ਜਿਹੜੀ ਭਾਰਤ ਵਿਚ ਦੱਸੀ ਜਾਂਦੀ ਹੈ ਉਹ ਹੈ ਯੋਗ ਦੀ ਤੇ ਵੇਦਾਂਤ ਦੀ। ਵੇਦਾਂਤ ਬਾਰੇ ਬਹੁਤ ਬਾਵਾਂ ਤੇ ਛੋਟੇ-ਛੋਟੇ ਕੌਰਸ ਕਰਾਏ ਜਾਂਦੇ ਹਨ, ਲੈਕਚਰ ਦਿੱਤੇ ਜਾਂਦੇ ਹਨ।

ਫਿਲੋਸਫੀ ਅਨੁਭਵ ਅਤੇ ਗਿਆਨ ਵਿਚ ਬਹੁਤ ਅੰਤਰ ਹੈ। ਵੇਦਾਂਤ ਦਾ ਅਰਥ ਹੈ ਗਿਆਨ ਦਾ ਅੰਤ ਜਾਂ ਕਹਿ ਲਓ ਉਹ ਬਿੰਦੂ ਜਿਥੇ ਸਾਰੇ ਗ੍ਰੰਥ ਖਤਮ ਹੋ ਜਾਂਦੇ ਹਨ। ਗਿਆਨ ਦੇ ਅੰਤ ਤੋਂ ਭਾਵ ਹੈ ਜੋ ਵੀ ਤੁਸੀਂ ਹੁਣ ਤਕ ਸਿਖਿਆ ਹੈ ਉਹ ਬੇਅਰਥ ਹੈ। ਮੈਂ ਇਕ ਕਿਤਾਬ ਪੜ੍ਹ ਰਿਹਾ ਸੀ ਉਸ ਵਿਚ ਲਿਖਿਆ ਸੀ, ਜੇ ਤੁਸੀਂ ਗੰਨਾ ਲਓ ਤੇ ਗੰਨੇ ਦੇ ਦੋ ਭਾਗ ਹੁੰਦੇ ਹਨ, ਇਕ ਛਿਲਕਾ, ਦੂਸਰਾ ਅੰਦਰ ਦਾ ਰਸਦਾਰ ਹਿੱਸਾ, ਛਿਲਕੇ ਵਿਚ ਕੋਈ ਮਿਠਾਸ ਨਹੀਂ ਹੁੰਦੀ, ਮਿਠਾਸ ਕੇਵਲ ਅੰਦਰ ਦੇ ਹਿੱਸੇ ਵਿਚ ਹੀ ਹੁੰਦੀ ਹੈ, ਛਿਲਕੇ ਵਿਚ ਨਹੀਂ। ਬਿਲਕੁਲ ਇਸ ਪ੍ਰਕਾਰ ਹੀ ਸ਼ਬਦ ਕੇਵਲ ਛਿਲਕੇ ਦੇ ਬਰਾਬਰ ਹੀ ਹੁੰਦੇ ਹਨ, ਅਨੁਭਵ ਗੰਨੇ ਦੇ ਅੰਦਰ ਦੇ ਭਾਗ ਦੀ ਮਿਠਾਸ ਦਾ ਭਰਿਆ ਹੁੰਦਾ ਹੈ, ਅਨੁਭਵ ਉਸ ਮਿਠਾਸ ਦੀ ਤਰ੍ਹਾਂ ਹੈ, ਮਿਠਾਸ ਦਾ ਭਰਿਆ ਹੋਇਆ ਹੈ, ਗਿਆਨ ਨਾਲ ਭਰਪੂਰ ਹੈ। ਗਿਆਨ ਦੀ ਚਰਮ ਸੀਮਾ ਹੈ, ਜਿਥੇ ਸ਼ਬਦਾਂ ਦਾ ਕੋਈ ਮਹੱਤਵ ਨਹੀਂ ਰਹਿੰਦਾ।

ਵੇਦਾਂਤ ਵਿਚ ਜਾਨਣ ਯੋਗ ਦੋ ਗੱਲਾਂ ਹਨ, ਤੁਸੀਂ ਵੇਦਾਂਤ ਬਾਰੇ ਬਹੁਤ ਕੁਝ ਸੁਣ ਚੁਕੇ ਹੋ, ਜੋ ਤੁਸੀਂ ਹੁਣ ਪੜ੍ਹੋਗੇ ਉਹ ਕਾਫੀ ਫਰਕ ਹੈ। ਵੇਦਾਂਤ ਵਿਚ ਜਾਨਣ ਵਾਲੇ, ਪੜ੍ਹਨ ਵਾਲੇ ਦੋ ਭਾਗ ਹਨ - ਇਕ ਭਾਗ ਹੈ ਫਿਲੋਸਫੀ ਜਾਂ ਗਿਆਨ ਕਹਿ ਲਓ ਜਾਂ ਪੁਛ ਗਿੱਛ ਕਹਿ ਲਓ। ਦੂਸਰਾ ਭਾਗ ਹੈ ਉਸ ਗਿਆਨ ਰਾਹੀਂ ਅਨੁਭਵ। ਪੁਛ ਗਿੱਛ ਤੋਂ, ਅਨੁਭਵ ਪ੍ਰਾਪਤੀ ਤੋਂ ਤੁਹਾਡਾ ਕੀ ਭਾਵ ਹੈ। ਆਮ ਤੌਰ ਤੇ ਤੁਸੀਂ ਪੁਛ ਗਿੱਛ ਕਰਕੇ ਨਿਰਣੇ ਤੇ ਪਹੁੰਚਦੇ ਹੋ ਪਰ ਅਸੀਂ ਗੱਲ ਕਰ ਰਹੇ ਹਾਂ ਅਨੁਭਵ ਦੀ, ਉਸ ਅਨੁਭਵ ਦੀ ਜੋ ਪੁੱਛ ਗਿੱਛ ਨਾਲ, ਗੱਲਬਾਤ ਨਾਲ ਪ੍ਰਾਪਤ ਨਹੀਂ ਕੀਤਾ ਜਾ ਸਕਦਾ ਹੈ। ਸਾਧਨਾ ਦੇ ਇਸ ਤਰੀਕੇ ਨੂੰ ਲਿਵ ਲਗਾਉਣੀ ਕਹਿੰਦੇ ਹਨ, ਮੈਂ ਤੁਹਾਨੂੰ ਇਸ ਲਿਵ ਲਗਾਉਣ ਬਾਰੇ ਹੀ ਦਸਣਾ ਚਾਹੁੰਦਾ ਹਾਂ, ਉਸ ਤਰ੍ਹਾਂ ਲਿਵ ਲਗਾਉਣੀ ਜਿਸ ਤਰ੍ਹਾਂ ਵੇਦਾਂਤ ਵਿਚ ਲਿਵ ਲਗਾਈ ਜਾਂਦੀ ਹੈ।

ਵੇਦਾਂਤ ਉਨ੍ਹਾਂ ਹੀ ਪੁਰਾਤਨ ਹੈ ਜਿਨ੍ਹਾਂ ਯੋਗ ਤੁਸੀਂ ਇਸ ਤਰ੍ਹਾਂ ਕਹਿ ਸਕਦੇ ਹੋ, ਜਦੋਂ ਯੋਗੀ ਦਰਖਤਾਂ ਬੱਲੇ ਬੈਠਦੇ ਸਨ, ਜਦੋਂ ਉਨ੍ਹਾਂ ਨੇ ਪਰਮ ਅਨੰਦ ਦੀ ਅਵਸਥਾ ਪ੍ਰਾਪਤ ਕਰ ਲਈ ਤਾਂ ਉਨ੍ਹਾਂ ਨੂੰ ਸ਼ਬਦਾਂ ਦੀ ਲੋੜ ਮਹਿਸੂਸ ਹੋਈ, ਉਨ੍ਹਾਂ ਸ਼ਬਦਾਂ ਦੀ ਜਿਨ੍ਹਾਂ ਰਾਹੀਂ ਉਨ੍ਹਾਂ ਨੂੰ ਵਰਨਣ ਕੀਤਾ ਜਾ ਸਕੇ। ਉਨ੍ਹਾਂ

ਸ਼ਬਦਾਂ ਨੂੰ ਹੀ ਅਸੀਂ ਫਿਲੋਸਫੀ ਦਾ ਨਾਂ ਦਿਤਾ ਹੈ। ਜਦੋਂ ਤੁਸੀਂ ਅੰਤਰਮੁਖੀ ਹੁੰਦੇ ਹੋ ਤਾਂ ਸਾਰੇ ਸ਼ਬਦਾਂ ਦੀ ਮਹੱਤਤਾ ਜਾਂਦੀ ਰਹਿੰਦੀ ਹੈ, ਇਸ ਤਰ੍ਹਾਂ ਅਨੁਭਵ ਹੋਣ ਲਗ ਪੈਂਦਾ ਹੈ ਜਿਵੇਂ ਸ਼ਬਦ ਇਕ ਕਿਸਤੀ ਦੀ ਭਾਂਤੀ ਹੋਣ, ਉਹ ਕਿਸਤੀ ਜਿਸ ਦੇ ਵੱਖ-ਵੱਖ ਕਾਰਜ ਹਨ, ਕਦੀ ਕਿਸਤੀ ਨੂੰ ਬੈਲ ਗੱਡੀ ਦੇ ਉਤੇ ਰੱਖਿਆ ਜਾਂਦਾ ਹੈ, ਕਦੀ ਬੈਲ ਗੱਡੀ ਨੂੰ ਕਿਸਤੀ ਉਤੇ ਰੱਖਿਆ ਜਾਂਦਾ ਹੈ, ਕਦੀ ਤੁਸੀਂ ਕਿਸਤੀ ਵਿਚ ਬੈਠ ਕੇ ਦੂਸਰੇ ਪਾਰ ਜਾਂਦੇ ਹੋ ਪਰ ਜੇ ਤੁਸੀਂ ਬੈਲ ਗੱਡੀ ਨੂੰ ਕਿਸਤੀ ਵਿਚ ਰੱਖ ਦਿਓ ਤੇ ਉਸ ਕਿਸਤੀ ਦੇ ਅੱਗੇ ਘਰ ਖੜ੍ਹੇ ਕਰ ਦਿਓ, ਉਹ ਬੜਾ ਹੀ ਅਸੰਭਵ ਹੋਵੇਗਾ। ਉਸ ਹਾਲਤ ਵਿਚ ਕਿਸਤੀ ਦਾ ਚਲਣਾ ਬਿਲਕੁਲ ਅਸੰਭਵ ਹੋ ਜਾਵੇਗਾ, ਸ਼ਬਦਾਂ ਦਾ ਵੀ ਕੁਝ ਇਹੋ ਜਿਹਾ ਹੀ ਮਹੱਤਵ ਹੈ। ਕਈ ਵਾਰੀ ਅਨੁਭਵ ਹੁੰਦਾ ਹੈ ਅਤੇ ਕਈ ਵਾਰੀ ਸ਼ਬਦਾਂ ਨਾਲੋਂ ਚੁਪੈ ਅਨੁਭਵ ਨੂੰ ਵਧੇਰੀ ਤਰ੍ਹਾਂ ਪ੍ਰਗਟਾਅ ਸਕਦੀ ਹੈ। ਪਰ ਸ਼ਬਦ ਬਿਲਕੁਲ ਕਿਸਤੀ ਦੀ ਤਰ੍ਹਾਂ ਹੀ ਹੁੰਦੇ ਹਨ, ਤੁਸੀਂ ਉਨ੍ਹਾਂ ਨੂੰ ਨਦੀ ਵਿਚ ਪਾਓ, ਕਿਸਤੀ ਵਿਚ ਬੈਠੋ ਤੇ ਪਾਰ ਲੰਘ ਜਾਓ। ਤੁਸੀਂ ਇਸ ਤਰ੍ਹਾਂ ਕਦੀ ਵੀ ਨਹੀਂ ਕਹਿੰਦੇ, ਮੇਰੀ ਪਿਆਰੀ ਕਿਸਤੀ ਜਿਹੜੀ ਮੈਨੂੰ ਏਥੋਂ ਤਕ ਲੈ ਕੇ ਆਈ, ਮੈਂ ਉਸ ਨੂੰ ਤਿਆਗ ਨਹੀਂ ਸਕਦਾ, ਭਾਵੇਂ ਮੈਨੂੰ ਆਪਣੇ ਸਿਰ ਤੇ ਨਾ ਚੁਕਣੀ ਪਵੇ ਮੈਂ ਚੁਕਾਂਗਾ, ਜਾਂ ਭਾਵੇਂ ਮੈਨੂੰ ਬਕਣਾ ਕਿਉਂ ਨਾ ਪਵੇ ਕਿਉਂਕਿ ਇਹ ਉਸ ਕਿਸਤੀ ਹੈ ਜਿਸ ਨੇ ਮੈਨੂੰ ਪਾਰ ਕਰਾਇਆ ਹੈ। ਇਸੇ ਪ੍ਰਕਾਰ ਬੁੱਧੀ ਜੀਵ ਸ਼ਬਦਾਂ ਦੀ ਕਿਸਤੀ ਹਰੇਕ ਜਗ੍ਹਾਂ ਚੁਕੀ ਫਿਰਦੇ ਹਨ। ਗਿਆਨੀ ਫਿਲੋਸਫਰ ਯੋਗ ਅਨੁਭਵੀ ਫਿਲੋਸਫਰ, ਸ਼ਬਦਾਂ ਦੀ ਕਿਸਤੀ ਉਥੇ ਹੀ ਛੱਡ ਦਿੰਦੇ ਹਨ ਕੇਵਲ ਆਪ ਹੀ ਅੱਗੇ ਜਾਂਦੇ ਹਨ ਅਤੇ ਉਥੇ ਜਾ ਕੇ ਹੀ 'ਓਸ' ਦੀ ਸ਼ਾਂਤੀ ਪ੍ਰਾਪਤ ਹੁੰਦੀ ਹੈ। ਵੇਦਾਂਤ ਦੀ ਫਿਲੋਸਫੀ ਅਨੁਭਵ ਦੀ ਫਿਲੋਸਫੀ ਹੈ, ਹਰੇਕ ਫਿਲੋਸਫੀ ਲਈ ਇਹ ਲੋੜੀਦਾ ਹੈ ਕਿ ਉਹ ਅਨੁਭਵ ਤਕ ਪਹੁੰਚਾਏ, ਇਹ ਵੀ ਉਨ੍ਹਾਂ ਹੀ ਲੋੜੀਦਾ ਹੈ ਕਿ ਹਰੇਕ ਫਿਲੋਸਫੀ ਦਾ ਜਨਮ ਅਨੁਭਵ ਤੋਂ ਹੋਵੇ। ਕੋਈ ਵੀ ਫਿਲੋਸਫੀ ਕਲਪਨਾਵਾਂ ਦਾ, ਦਲੀਲਾਂ ਦਾ ਮਿਲਗੇਂਤਾ ਨਹੀਂ ਹੋ ਸਕਦੀ, ਕੇਵਲ ਮਾਨਸਿਕ ਪੇਰਨਾਂ ਨਹੀਂ ਹੋ ਸਕਦੀ। ਫਿਲੋਸਫੀ ਵਾਸਤਵ ਵਿਚ ਉਸ ਨੂੰ ਹੀ ਕਿਹਾ ਜਾਂਦਾ ਹੈ ਜਿਹੜੀ ਅਨੁਭਵ ਦਾ ਮਾਰਗ ਦਰਸਾਨ ਕਰੇ, ਅਨੁਭਵ ਤਾਂ ਬੜੇ ਸਪਸ਼ਟ ਤਰੀਕੇ ਨਾਲ ਫਿਲੋਸਫੀ ਦਰਸਾਉਂਦਾ ਹੈ, ਸੋ ਇਹ ਦੋਨੋਂ ਹੀ ਵੇਦਾਂਤ ਫਿਲੋਸਫੀ ਦੇ ਦੋ ਪਹਿਲੂ ਹਨ।

ਵੇਦਾਂਤ ਜਦੋਂ ਹੁਣ ਵਿਸ਼ਵ ਵਿਦਿਆਲਿਆ ਵਿਚ ਪੜ੍ਹਾਇਆ ਜਾਂਦਾ ਹੈ ਇਸ ਵਿਚ ਸਭ ਤੋਂ ਵੱਡੀ ਕਮੀ ਇਸ ਗੱਲ ਦੀ ਆ ਗਈ ਹੈ ਕਿ ਇਸ ਦਾ ਕੇਵਲ ਪੁੱਛ ਗਿੱਛ ਦਾ ਹੀ ਹਿੱਸਾ ਵਿਸ਼ਵ ਵਿਦਿਆਲਿਆ ਵਿਚ ਪੜ੍ਹਾਇਆ ਜਾਂਦਾ ਹੈ, ਅਨੁਭਵ ਦਾ ਭਾਗ ਦਸਿਆ ਹੀ ਨਹੀਂ ਜਾਂਦਾ। ਹੁਣ ਮੈਂ

ਤੁਹਾਨੂੰ ਇਹ ਦਸ਼ਾਂਗਾ ਕਿ ਵੇਦਾਂਤ ਦਾ ਗਿਆਨੀ ਕਿਵੇਂ ਨਿਰਣ੍ਹ ਤੇ ਪਹੁੰਚਦਾ ਹੈ। ਇਹ ਤਰੀਕਾ ਬੁੱਧੀ ਤੇ ਤਰਕ ਨਾਲੋਂ ਕੁਝ ਵੱਖਰਾ ਤਰੀਕਾ ਹੈ। ਇਹ ਅਨੁਭਵ ਉਥੋਂ ਸ਼ੁਰੂ ਹੁੰਦਾ ਹੈ ਜਿਥੇ ਤਰਕ ਖਤਮ ਹੁੰਦੀ ਹੈ। ਮੈਂ ਇਸ ਗੱਲ ਨੂੰ ਦੁਬਾਰਾ ਦਸਦਾ ਹਾਂ ਤਾਂ ਜੋ ਤੁਹਾਨੂੰ ਚੰਗੀ ਤਰ੍ਹਾਂ ਸਮਝ ਆ ਜਾਵੇ, ਤੁਹਾਡੇ ਅੰਦਰ ਇਹ ਗੱਲ ਘਰ ਕਰ ਜਾਏ, ਜਗਿਆਸਾ ਸਾਨੂੰ ਅਨੁਭਵ ਤਕ ਪਹੁੰਚਾ ਦਿੰਦੀ ਹੈ। ਜਦੋਂ ਤੁਸੀਂ ਅਨੁਭਵ ਕਰ ਲੈਂਦੇ ਹੋ, ਉਸ ਨੂੰ ਆਪਣੇ ਅੰਦਰ ਸਮੇਅ ਲੈਂਦੇ ਹੋ ਉਸ ਨਾਲ ਭਰਪੂਰ ਹੋ ਜਾਂਦੇ ਹੋ, ਫੇਰ ਲੋੜ ਹੁੰਦੀ ਹੈ ਉਸ ਅਨੁਭਵ ਨੂੰ ਦੁਸਰਿਆਂ ਤਕ ਪਹੁੰਚਾਉਣ ਦੀ। ਜਦੋਂ ਤੁਸੀਂ ਉਹ ਅਨੁਭਵ ਦੁਸਰਿਆਂ ਨੂੰ ਦਸਦੇ ਹੋ, ਸਾਂਝਾ ਕਰਦੇ ਹੋ ਉਹ ਇਕ ਫਿਲੋਸਫੀ ਬਣ ਜਾਂਦੀ ਹੈ। ਤੁਸੀਂ ਧਿਆਨ ਲਗਾਉਂਦੇ ਹੋ, ਸਮਾਧੀ ਲਗਾਉਂਦੇ ਹੋ, ਉਸ ਬਾਰੇ ਕੁਝ ਦਸਣਾ ਚਾਹੁੰਦੇ ਹੋ, ਉਹ ਫਿਲੋਸਫੀ ਬਣ ਜਾਂਦੀ ਹੈ। ਜਿਸ ਪਰੰਪਰਾ ਅਨੁਸਾਰ ਤੁਸੀਂ ਹੁਣ ਤਕ ਕਰਦੇ ਰਹੇ ਹੋ, ਉਹ ਫਰਕ ਹੈ ਜਿਸ ਤਰੀਕੇ ਨਾਲ ਤੁਸੀਂ ਅੱਜ ਤਕ ਸਮਾਧੀ ਲਗਾਉਂਦੇ ਰਹੇ ਹੋ ਉਹ ਫਰਕ ਹੈ। ਮੈਂ ਤੁਹਾਨੂੰ ਸਿਮਰਨ ਅਤੇ ਧਿਆਨ ਦਾ ਅੰਤਰ ਦਸਦਾ ਹਾਂ, ਇਹ ਜਾਨਣ ਤੋਂ ਪਹਿਲਾਂ ਜੇ ਆਸੀਂ ਇਹ ਪਤਾ ਕਰ ਲਈਏ ਕਿ ਕਿਵੇਂ ਉਤਸ਼ਾਹਤ ਹੋਣਾ ਹੈ, ਕਿਵੇਂ ਅੰਤਰ ਗਿਆਨ ਪ੍ਰਾਪਤ ਕਰਨਾ ਹੈ। ਸੋ ਆਓ, ਦੇਖੀਏ ਕਿਵੇਂ ਉਤਸ਼ਾਹਤ ਹੋਣਾ ਹੈ ਤੇ ਅੰਤਰ ਗਿਆਨ ਪ੍ਰਾਪਤ ਕਰਨਾ ਹੈ।

ਇਹ ਲਿਵ ਲਾਉਣ ਦਾ ਤਰੀਕਾ, ਚਿੰਤਨ ਦਾ ਤਰੀਕਾ ਉਤਸ਼ਾਹਤ ਹੋਣ ਨਾਲ, ਜਗਿਆਸੂ ਬਣਨ ਨਾਲ ਮਿਲਦਾ ਹੈ। ਜਦੋਂ ਤੁਸੀਂ ਸਿਮਰਨ ਕਰਦੇ ਹੋ, ਸਮਾਧੀ ਸਥਿਤ ਹੁੰਦੇ ਹੋ ਤੁਹਾਡਾ ਉਦੇਸ਼ ਹੁੰਦਾ ਹੈ ਕਿ ਤੁਹਾਡਾ ਮਨ ਵਿਸ਼ੇ ਰਹਿਤ ਹੋ ਜਾਵੇ (ਅਨਾਤਮ) ਤੁਸੀਂ ਆਪਣੇ ਮਨ ਵਿਚੋਂ ਸਭ ਕ਷ ਕੱਢ ਦੇਣਾ ਚਾਹੁੰਦੇ ਹੋ, ਉਸ ਨੂੰ ਖਾਲੀ ਕਰ ਦੇਣਾ ਚਾਹੁੰਦੇ ਹੋ। ਸੋ ਹੁੰਦਾ ਕੀ ਹੈ? ਤੁਸੀਂ ਚੇਤਨ ਮਨ ਤੇ ਆ ਜਾਂਦੇ ਹੋ ਕਿਉਂਕਿ ਪਰਾ-ਚੇਤਨਾ ਨਾਲ ਤੁਹਾਡਾ ਅਜੇ ਪੂਰਾ ਸਬੰਧ ਬਣਿਆ ਨਹੀਂ, ਅਚੇਤ ਵਿਚੋਂ ਛੇਤੀ ਹੀ ਆਵਾਜ਼ ਆਉਣ ਲਗ ਪੈਂਦੀ ਹੈ, ਮੈਂ ਅਜੇ ਹਾਂ, ਮੈਂ ਜੀਉਂਦਾ ਹਾਂ ਮੈਨੂੰ ਦੇਖੋ, ਤੁਸੀਂ ਕਹਿਣ ਲਗ ਪੈਂਦੇ ਹੋ ਮੈਂ ਇਥੇ ਹਾਂ। ਜਿਵੇਂ ਹੀ ਮੈਂ 'ਮੈਂ' ਨੂੰ ਦੇਖੋਗਾ, ਉਹ 'ਮੈਂ' ਖਤਮ ਹੋ ਜਾਏਗੀ। ਇਸ ਤਰ੍ਹਾਂ ਹੀ ਜਿਹੜੇ ਵੀ ਵਿਚਾਰ ਤੁਹਾਨੂੰ ਸਿਮਰਨ ਸਮੇਂ ਆਉਣ ਉਨ੍ਹਾਂ ਤੇ ਤੁਸੀਂ ਕਾਬੂ ਪਾ ਸਕਦੇ ਹੋ। ਤੁਹਾਨੂੰ ਮੰਤਰ ਦਿਤਾ ਜਾਂਦਾ ਹੈ, ਮੰਤਰ ਬਾਰੇ ਦਸਿਆ ਜਾਂਦਾ ਹੈ, ਨਾਲ ਹੀ ਸਾਹ ਲੈਣ ਬਾਰੇ ਵੀ ਦਸਿਆ ਜਾਂਦਾ ਹੈ, ਨਾਲ ਹੀ ਇਹ ਕਿਹਾ ਜਾਂਦਾ ਹੈ ਕਿ ਸਾਰੀ ਇਕਾਗਰਤਾ ਸਾਹ ਲੈਣ ਦੇ ਤਰੀਕੇ ਤੇ ਇਕੱਤਰ ਕਰੋ ਤੇ ਫੇਰ ਕਿਹਾ ਜਾਂਦਾ ਹੈ ਕਿ ਸਾਰੀ ਇਕਾਗਰਤਾ ਮੰਤਰ ਤੇ ਇਕੱਤਰ ਕਰੋ ਤੇ ਅਨੁਭਵ ਕਰੋ ਇਹ ਤਰੀਕਾ ਹੈ ਦਰਖਤ ਨੂੰ ਪਿਛੇ ਧੱਕ ਕੇ ਬੀਜ ਤਕ ਪਹੁੰਚਾਉਣ ਦਾ। ਇਹ ਨਿਸ਼ਚਿਤ ਰੂਪ ਵਿਚ ਨਹੀਂ ਕਿਹਾ ਜਾ ਸਕਦਾ ਕਿ ਲੋਕਾਂ ਦੀ ਚੇਤਨਾ ਇਸ ਤਰ੍ਹਾਂ ਦੀ ਹੁੰਦੀ ਹੈ, ਮੈਂ ਇਹੋ ਜਿਹੀ ਚੇਤਨਤਾ ਲਿਆਉਣ ਦੀ ਕੋਸ਼ਿਸ਼ ਕਰਾਂਗਾ ਤੇ ਤੁਸੀਂ ਉਸ ਦੀ ਵਰਤੋਂ ਕਰ ਸਕੋਗੇ। ਹੋ ਸਕਦਾ ਹੈ ਤੁਸੀਂ ਵੀ ਰੁੱਖ ਨੂੰ ਧੱਕ ਕੇ ਬੀਜ ਬਣਾ ਸਕੋਗੇ, ਰੁੱਖ ਦੇ ਸਾਰੇ ਕਿਸਮ ਦੇ ਪੱਤੇ ਹੋਰੇ ਪੱਤੇ, ਪੀਲੇ ਪੱਤੇ, ਲਹਿਲਹਾ ਰੋਹੋਣਗੇ, ਹਰ ਆਕਾਰ ਦੇ ਪੱਤੇ ਹੋਵਾ ਵਿਚ ਝੂਲ ਰਹੇ ਹੋਣਗੇ ਤੇ ਤੁਸੀਂ ਕਹੋਗੇ ਇਹ ਆਪਣੀ ਸ਼ਕਤੀ ਕਿਥੋਂ ਲੈ ਰਹੇ ਹਨ।

ਕਿਤੇ ਹਵਾ ਚਲ ਰਹੀ ਹੈ, ਕੋਈ ਤਾਂ ਸ਼ਕਤੀ ਇਸਨੂੰ ਚਲਾ ਰਹੀ ਹੈ। ਤੁਸੀਂ ਹੌਲੀ-ਹੌਲੀ ਪੱਤਿਆਂ ਨੂੰ ਦੇਖਦੇ ਹੋ ਤੇ ਟਾਹਣੀਆਂ ਨੂੰ ਦੇਖਦੇ ਹੋ, ਟਾਹਣੀਆਂ ਤੋਂ ਪੂਰੇ ਦਰੱਖਤ ਤੇ ਤਣੇ ਨੂੰ ਦੇਖਦੇ ਹੋ ਤੇ ਫੇਰ ਤੁਸੀਂ ਸੋਚਦੇ ਹੋ ਦਰਖਤ ਕਿਥੋਂ ਬਣਿਆ? ਦਰਖਤ ਬੀਜ ਤੋਂ ਬਣਿਆ ਇਹ ਸਭ ਕੁਝ ਇਕ ਬੋਧਿਕ ਪੱਧਰ ਤੇ ਹੁੰਦਾ ਹੈ ਤੇ ਕੁਝ ਭਾਵਨਾ ਦੇ ਪੱਧਰ ਤੇ ਹੁੰਦਾ ਹੈ, ਕੁਝ ਚੇਤਨ ਪੱਧਰ ਤੇ ਕੁਝ ਅਚੇਤ ਦੇ ਪੱਧਰ ਤੇ।

ਦੂਸਰਾ ਪੱਧਰ ਸਿਮਰਨ ਦੀ ਭਾਵਕ ਫਿਲੋਸਫੀ ਤੇ ਸੰਵੇਗਕ ਸਮੱਸਿਆਵਾਂ ਤੇ ਹੈ। ਸਾਨੂੰ ਇਹ ਸਮਝ ਲੈਣਾ ਚਾਹੀਦਾ ਹੈ, ਸਾਰੇ ਅਨੁਭਵ ਬਿਲਕੁਲ ਉਸ ਤਰ੍ਹਾਂ ਹੀ ਹਨ ਜਿਸ ਤਰ੍ਹਾਂ ਦਰੱਖਤ ਵਿਚੋਂ ਸ਼ਾਖਾਂ ਦਾ ਨਿਕਲਣਾ ਤੇ ਫੇਰ ਪੱਤਿਆਂ ਦਾ ਨਿਕਲਣਾ। ਬਿਲਕੁਲ ਉਸ ਤਰ੍ਹਾਂ ਹੀ ਜਿਸ ਤਰ੍ਹਾਂ ਬੀਜ ਵਿਚੋਂ ਦਰੱਖਤ ਦਾ ਉਗਣਾ, ਇਹ ਸਭ ਕੁਝ ਉਸ ਤਰ੍ਹਾਂ ਹੀ ਹੁੰਦਾ ਹੈ, ਇਕ ਛੋਟੇ ਜਿਹੇ ਬੀਜ ਵਿਚੋਂ ਇਕ ਵੱਡਾ ਸਾਰਾ ਦਰੱਖਤ ਕਿਸ ਤਰ੍ਹਾਂ ਬਣ ਜਾਂਦਾ ਹੈ। ਕੀ ਮੈਂ ਵੀ ਕਦੇ ਮਾਤ ਗਰਭ ਵਿਚ ਇਕ ਬੀਜ ਤੋਂ ਛੋਟਾ ਸੀ, ਮੇਰਾ ਨੱਕ ਕਿਸ ਤਰ੍ਹਾਂ ਦਾ ਸੀ, ਮੇਰੀਆਂ ਅੱਖਾਂ ਕਿਸ ਤਰ੍ਹਾਂ ਦੀਆਂ ਸਨ, ਜੇ ਸੀ ਤੇ ਕਿਸ ਤਰ੍ਹਾਂ ਦੇ ਸੀ। ਇਸ ਤਰ੍ਹਾਂ ਹੀ ਤੁਹਾਡਾ ਮੰਤਰ ਤੁਹਾਨੂੰ ਕਿਥੇ ਲੈ ਜਾਂਦਾ ਹੈ? ਤੁਹਾਡਾ ਮੰਤਰ ਤੁਹਾਨੂੰ ਬੀਜ ਵਲ ਲੈ ਜਾਂਦਾ ਹੈ, ਮਨ ਦੇ ਉਸ ਕੌਨੇ ਵਿਚ ਲੈ ਜਾਂਦਾ ਹੈ ਜਿਥੇ ਸਾਰੇ ਵਿਚਾਰਾਂ ਦੀ ਸਾਰੇ ਸੰਵੇਗਾਂ ਦੀ ਉਤਪਤੀ ਹੁੰਦੀ ਹੈ ਤੇ ਜਿਥੋਂ ਉਹ ਦਰਖਤ ਦੇ ਰੂਪ ਵਿਚ ਛੁਟਦੇ ਹਨ। ਜੋ ਸਿਮਰਨ ਭਜਨ ਤੁਸੀਂ ਸਿਖਿਆ ਹੈ ਉਹ ਤੁਹਾਡਾ ਆਪਣਾ ਅਭਿਆਸ ਹੈ, ਤੁਸੀਂ ਵੀਹ ਮਿੰਟ ਵਿਚ, ਤੁਸੀਂ ਉਸ ਬੀਜ ਤਕ ਉਸ ਤਹਿਤ ਕਿਸ ਤਰ੍ਹਾਂ ਸਕਦੇ ਹੋ ਜਿਥੇ ਤੁਹਾਡੇ ਮੰਤਰ ਦੇ ਸਾਰੇ ਅੱਖਰ ਜੁੜ ਕੇ ਇਕ ਸ਼ਬਦ ਬਣੇ ਹਨ।

ਮੈਂ ਤੁਹਾਨੂੰ ਵੇਦਾਂਤ ਫਿਲੋਸਫੀ ਤੇ ਵੇਦਾਂਤ ਦੇ ਤਰੀਕੇ ਨਾਲ ਧਿਆਨ ਲਾਉਣ ਲਈ ਦਸ ਰਿਹਾ ਹਾਂ। ਮੈਂ ਜਿਥੇ ਵੀ ਬੈਠਦਾ ਹਾਂ, ਆਪਣਾ ਮੰਤਰ ਕਰਦਾ ਹਾਂ, ਬਾਕੀ ਦੇ ਸਮੇਂ ਕੀ ਕਰਦਾ ਹਾਂ? ਮੈਂ ਇਕ ਫਿਲੋਸਫਰ ਹਾਂ, ਇਕ ਪ੍ਰੋਫੈਸਰ ਹਾਂ, ਇਕ ਬੁੱਧੀਜੀਵ ਹਾਂ, ਪ੍ਰੋਸ਼ਰ ਨੂੰ ਪਿਆਰ ਕਰਨ ਵਾਲਾ ਹਾਂ, 'ਮੈਂ' ਭਾਵ ਰੱਖਣ ਵਾਲਾ ਹਾਂ, ਬੁੱਧੀ ਦੇ ਪੱਧਰ ਤੇ ਮੈਨੂੰ ਸੋਚਣ ਦੀ ਲੋੜ ਹੈ, ਜੀਵਨ ਦੀਆਂ ਹੋਰ ਗਤੀ ਵਿਧੀਆਂ ਵੀ ਹਨ, ਮੈਂ ਇਕ ਜੀਵ ਹਾਂ, ਮੈਂ ਕੀ ਕਰਾਂ? ਇਸ ਦਾ ਉਤਰ ਹੈ ਯੋਗ ਦੇ ਵੱਖ-ਵੱਖ ਸਾਧਨ ਕਰਨਾ, ਗਿਆਨ ਯੋਗ, ਕਰਮ ਯੋਗ, ਭਗਤੀ ਯੋਗ ਇਹ ਸਾਰੇ ਵਾਹਿਗੁਰੂ ਤਕ ਪਹੁੰਚਣ ਦੇ ਰਸਤੇ ਹਨ, ਇਸ ਨੂੰ ਸਿਮਰਨ ਦੀ ਤਰ੍ਹਾਂ 20 ਮਿੰਟਾਂ ਦਾ ਇਕ ਤਰੀਕਾ ਬਣਾਓ, ਜੀਵਨ ਵਿਚ ਇਸ ਤਰੀਕੇ ਨੂੰ ਆਪਣਾਓ ਇਸਦੀ ਵਰਤੋਂ ਕਰੋ, ਜੀਵਨ ਦੇ ਹੋਰ ਰਸਤੇ ਨੂੰ ਬੀਜ ਤਕ ਪਹੁੰਚਾਓ ਨਹੀਂ ਤਾਂ ਤੁਸੀਂ ਖਿੰਡੇ ਰਹੋਗੇ, ਬਿਲਕੁਲ ਉਸ ਤਰ੍ਹਾਂ ਹੀ ਜਿਸ ਤਰ੍ਹਾਂ ਇਕ ਦਰੱਖਤ ਨਾਲੋਂ ਟੁੱਟੇ ਪੱਤੇ, ਟੁਟੀਆਂ ਟਾਹਣੀਆਂ ਤੇ ਤਣਾ ਵੱਖ-ਵੱਖ ਪੱਤੇ ਹੋਣ ਤੇ ਇਕ ਦਾ ਦੁਸਰੇ ਨਾਲ ਕੋਈ ਸਬੰਧ ਨਾ ਹੋਵੇ। ਰੁੱਖ ਦਾ ਸਬੰਧ ਤਣੇ, ਟਾਹਣੀਆਂ, ਪੱਤਿਆਂ ਨਾਲ ਉਦੋਂ ਤਕ ਹੀ ਹੈ ਜਦੋਂ ਤਕ ਉਹ ਉਸ ਜੜ੍ਹੇ ਨਾਲ ਜੁੜਿਆ ਹੈ, ਜਦੋਂ ਜੜ੍ਹੇ ਨਾਲੋਂ ਵੱਖ ਕਰ ਦਿਤਾ ਜਾਵੇ ਉਸ ਦਾ ਕੋਈ ਸਬੰਧ ਜੜ੍ਹੇ ਨਾਲ ਨਹੀਂ ਰਹਿੰਦਾ। ਬਿਲਕੁਲ ਇਸ ਤਰ੍ਹਾਂ ਹੀ ਸਬੰਧ ਸਿਮਰਨ ਦਾ ਸਗੋਰ ਨਾਲ ਹੈ, ਸਗੋਰ ਦੇ ਕਾਰਜਾਂ ਨਾਲ ਹੈ ਜਦੋਂ ਤਕ ਬੋੜ੍ਹਾ ਜਿਹਾ ਵੀ ਤਾਲ ਮੇਲ

ਵਿਚ ਫਰਕ ਹੈ, ਤੁਹਾਡੇ ਸਿਮਰਨ ਵਿਚ ਸੰਵੇਗਕ ਜੀਵਨ ਨਾਲ ਤੁਸੀਂ ਇਹ ਜਾਣ ਲਓ ਕਿ ਤੁਸੀਂ ਹਾਲੇ ਆਪਣੀ ਮੰਜ਼ਲ ਤੇ ਨਹੀਂ ਪਹੁੰਚੇ, ਜਦੋਂ ਤਕ ਤੁਹਾਡੇ ਰੋਜ਼ ਦੇ ਜੀਵਨ ਦਾ ਸਬੰਧ ਤੁਹਾਡੀ ਭਗਤੀ ਨਾਲ ਨਹੀਂ ਸੁੜਦਾ ਤੁਹਾਨੂੰ ਗਿਆਨ ਨਹੀਂ ਹੋ ਸਕਦਾ। ਜਦੋਂ ਤਕ ਤੁਹਾਡਾ ਕਹਿਣਾ, ਕਰਨਾ ਤੁਹਾਡੇ ਸਿਮਰਨ ਅਨੁਸਾਰ ਨਹੀਂ ਢਲਦਾ ਜੋ ਕੁਝ ਵੀ ਤੁਸੀਂ ਪਤੀ ਲਈ, ਪਤਨੀ ਲਈ ਬੱਚਿਆਂ ਲਈ ਕਰਦੇ ਹੋ, ਉਹ ਆਪਣੀ ਨੌਕਰੀ ਲਈ ਕਰਦੇ ਹੋ, ਉਹ ਤੁਹਾਨੂੰ ਕਦੇ ਵੀ ਗਿਆਨ ਤਕ ਨਹੀਂ ਪਹੁੰਚਾਉਣਗੇ। ਇਸ ਤਰ੍ਹਾਂ ਹੀ ਜਦੋਂ ਤਕ ਤੁਹਾਡੀ ਬੁੱਧੀ ਬੇਧਕ ਕ੍ਰਿਆਵਾਂ, ਕਿਤਾਬਾਂ, ਪੜ੍ਹਾਉਣ ਤੁਹਾਡੀ ਜਗਿਆਸਾ, ਤੁਹਾਡੀ ਫਿਲੋਸਫੀ ਤੁਹਾਡੇ ਵਾਦ ਵਿਵਾਦ, ਤੁਹਾਡੀ ਪੁਸਤਕਾਲਿਆ, ਤੁਹਾਡੀਆਂ ਕਿਤਾਬਾਂ ਲਿਖਣ ਦੇ ਪ੍ਰਸੰਗ, ਤੁਹਾਡੀ ਸਾਰੀ ਬੋਧਿਕ ਕ੍ਰਿਆ, ਤੁਹਾਡਾ ਸਿਮਰਨ ਜਦੋਂ ਤਕ ਤੁਸੀਂ ਇਨ੍ਹਾਂ ਸਾਰੀਆਂ ਸਾਖਾਵਾਂ ਨੂੰ ਜੀਵਨ ਦੇ ਤਣੇ ਤਕ ਨਹੀਂ ਲੈ ਜਾਓਗੇ, ਮੂਲ ਬੀਜ ਤਕ ਨਹੀਂ ਲੈ ਜਾਓਗੇ, ਜਦੋਂ ਤਕ ਤੁਸੀਂ ਰੋਜ਼ ਵੀਹ ਮਿੰਟ ਬੈਠ ਕੇ ਸਿਮਰਨ ਨਹੀਂ ਕਰਦੇ, ਤੁਹਾਨੂੰ ਗਿਆਨ ਦੀ ਪ੍ਰਾਪਤੀ ਨਹੀਂ ਹੋ ਸਕਦੀ। ਜਿਸ ਤਰ੍ਹਾਂ ਭਗਤੀ ਮਾਰਗ ਰਾਹੀਂ ਤੁਸੀਂ ਆਪਣੇ ਮਨੋਭਾਵ, ਵਲਵਲੇ ਤੇ ਪ੍ਰੇਮਾ ਭਗਤੀ ਨਾਲ ਵਾਹਿਗੁਰੂ ਦੀ ਪ੍ਰਾਪਤੀ ਕਰਦੇ ਹੋ, ਬਿਲਕੁਲ ਉਸ ਤਰ੍ਹਾਂ ਹੀ ਵੇਦਾਂਤ ਮਾਰਗ ਧਿਆਨ ਲਗਾਉਣ ਦਾ ਮਾਰਗ ਹੈ, ਗਿਆਨ ਦਾ ਮਾਰਗ ਹੈ ਗਿਆਨ ਰਾਹੀਂ ਵਾਹਿਗੁਰੂ ਦੀ ਪ੍ਰਾਪਤੀ ਦਾ ਮਾਰਗ ਹੈ, ਇਹ ਗਿਆਨ ਦਾ ਸਿਰਾ ਹੈ ਇਸ ਤੋਂ ਅੱਗੇ ਕੋਈ ਗਿਆਨ ਨਹੀਂ ਹੈ, ਇਹ ਵੇਦਾਂ ਦਾ ਅੰਤ ਹੈ ਇਸ ਕਰਕੇ ਹੀ ਇਸ ਨੂੰ ਵੇਦਾਂਤ ਕਿਹਾ ਗਿਆ ਹੈ।

ਸੁਆਲ ਪੈਦਾ ਹੁੰਦਾ ਹੈ ਇਸ ਮਾਰਗ ਤੇ ਭਾਵ ਗਿਆਨ ਮਾਰਗ ਤੇ ਤੁਰਿਆ ਕਿਸ ਤਰ੍ਹਾਂ ਜਾਏ? ਇਸ ਮਾਰਗ ਨੂੰ ਵਿਚਾਰ ਮਾਰਗ ਵੀ ਕਿਹਾ ਜਾਂਦਾ ਹੈ। ਸਿਮਰਨ ਦਾ ਮਾਰਗ, ਵਿਚਾਰਾਂ ਤੋਂ ਉਪਰ ਹੈ। ਵਿਚਾਰਾਂ ਤੋਂ ਪਰੇ ਦਾ ਮਾਰਗ ਹੈ, ਵਿਚਾਰਾਂ ਤੋਂ ਉਪਰ ਉਠ ਕੇ ਵਾਹਿਗੁਰੂ ਦੀ ਪ੍ਰਾਪਤੀ ਦਾ ਮਾਰਗ ਹੈ। ਧਿਆਨ ਦਾ ਮਾਰਗ, ਗਿਆਨ ਰਾਹੀਂ ਵਾਹਿਗੁਰੂ ਦੀ ਪ੍ਰਾਪਤੀ ਹੈ। ਤੁਹਾਡੇ ਹੱਥ ਦੀਆਂ ਸਾਰੀਆਂ ਉੱਗਲੀਆਂ ਹਥੇਲੀ ਨੂੰ ਜਾਂਦੀਆਂ ਹਨ, ਬਿਲਕੁਲ ਇਸ ਤਰ੍ਹਾਂ ਹੀ ਸਾਰੇ ਮਾਰਗ ਉਸ ਇਕ ਦੀ ਪ੍ਰਾਪਤੀ ਲਈ ਹਨ ਭਾਵੇਂ ਭਗਤੀ ਯੋਗ ਹੋਵੇ, ਗਿਆਨ ਯੋਗ ਹੋਵੇ, ਕਰਮ ਯੋਗ ਹੋਵੇ, ਸਿਮਰਨ ਹੋਵੇ। ਵਾਹਿਗੁਰੂ ਦੀ ਪ੍ਰਾਪਤੀ ਲਈ ਇਹ ਵੱਖ-ਵੱਖ ਮਾਰਗ ਹਨ, ਰਸਤੇ ਹਨ, ਹਰੇਕ ਨੂੰ ਧਿਆਨ ਮਾਰਗ ਸਿੱਖ ਲੈਣਾ ਚਾਹੀਦਾ ਹੈ, ਸਿਮਰਨ ਵੀ ਕਰੋ, ਸ਼ਰਧਾ ਰੱਖੋ, ਕਰਮ ਕਰੋ, ਜੇ ਇਹ ਸਭ ਕਝ ਨਾ ਕੀਤਾ ਜਾਵੇ ਤਾਂ ਤੁਹਾਡਾ ਵਿਕਾਸ ਠੀਕ ਨਹੀਂ ਹੋ ਰਿਹਾ, ਇਕ ਪਾਸਾ ਵਿਕਾਸ ਹੋ ਰਿਹਾ ਹੈ ਅਤੇ ਤੁਹਾਡੇ ਅੰਦਰ ਦਵੰਧ ਚਲ ਰਿਹਾ ਹੈ, ਤੁਸੀਂ ਇਕੋ ਦਰਖਤ ਦੇ ਭਾਗ ਹੁੰਦੇ ਹੋਏ ਵੀ ਦਵੰਧ ਵਿਚ ਹੋ, ਤੁਹਾਡਾ ਮਨ ਦਵੰਧ ਵਿਚ ਹੈ, ਇਨ੍ਹਾਂ ਸਭ ਨੂੰ ਇਕੱਠਾ ਕਰਨਾ ਸਿਖੋ।

ਇਹ ਵਿਚਾਰ ਦੇ ਮਾਰਗ ਨੂੰ ਹੀ ਦੇਖ ਲਓ, ਵਿਚਾਰ ਤੋਂ ਭਾਵ ਹੈ ਸੋਚਣਾ ਚਿੰਤਨ ਕਰਨਾ, ਆਮ ਵਿਚਾਰ ਨਹੀਂ ਬੜੀ ਹੈਰਾਨੀ ਦੀ ਗੱਲ ਹੈ। ਇਹ ਆਮ ਵਿਚਾਰ ਨਹੀਂ, ਉਹ ਵਿਚਾਰ ਜਿਹੜਾ ਬਿਨਾਂ ਖੋਜ ਦੇ, ਬਿਨਾਂ ਕਿਸੇ ਵਿਸਤਾਰ ਵਿਚ

ਗਿਆਂ ਹੀ ਸਿੱਟੇ ਤੇ ਪਹੁੰਚ ਜਾਏ, ਤੱਤ ਕੱਢ ਦੇਵੇ। ਉਹ ਦੇਖਣ ਵਿਚ ਇਕ ਹੀਣੀ ਫਿਲੋਸਫੀ ਲਗਦੀ ਹੈ, ਹਾਸੋਹੀਣਾ ਵਿਚਾਰ ਲਗਦਾ ਹੈ। ਵਿਚਾਰ ਪੁਨਰ ਸਥਾਪਿਤ ਸਿਟਿਆਂ ਤੇ ਪਹੁੰਚਾਉਂਦਾ ਹੈ ਤੇ ਵੇਦਾਂਤ ਦੇ ਮਾਰਗ ਤੇ ਪਹੁੰਚਾਉਂਦਾ ਹੈ। ਮੈਂ ਇਕ ਸੁਤੰਤਰ ਸੁਖੱਧੀਜੀਵ ਹਾਂ, ਮੈਂ ਇਥੇ ਇਹ ਨਹੀਂ ਦਸ ਸਕਦਾ ਹੈ ਕਿ ਮੈਨੂੰ ਕੀ ਹੋਇਆ, ਮੈਂ ਤਾਂ ਇਸ ਮਾਇਆ ਜਾਲ ਵਿਚ ਉਲਿਸ਼ਿਆ ਰਹਿੰਦਾ ਹਾਂ, ਮੈਨੂੰ ਇਸ ਸੰਸਾਰ ਰੂਪੀ ਜੰਗਲ ਵਿਚ ਘੁੰਮਣਾ ਚੰਗਾ ਲਗਦਾ ਹੈ, ਘੁੰਮਣ ਘੇਰੀਆਂ ਖਾਣਾ ਚੰਗਾ ਲਗਦਾ ਹੈ, ਮੈਂ ਇਹ ਜ਼ਰੂਰ ਕਹਾਂਗਾ। ਬਾਕੀ ਫਿਲੋਸਫੀਆਂ ਅਧੂਰੀਆਂ ਹਨ ਕਿਉਂਕਿ ਉਨ੍ਹਾਂ ਦਾ ਅਧਾਰ ਕੇਵਲ ਚਿੰਤਨ ਹੈ। ਅਰਸਤੂ ਨੇ ਕਿਹਾ ਹੈ ਇਹ ਹੋ ਸਕਦਾ ਹੈ ਇਸਦੀ ਸੰਭਾਵਨਾ ਕੀਤੀ ਜਾ ਸਕਦੀ ਹੈ। ਕਾਂਟ (Kant) ਨੇ ਕਿਹਾ ਹੈ ਇਸ ਦੀ ਸੰਭਾਵਨਾ ਹੈ, ਇਸ ਤਰ੍ਹਾਂ ਕਹਿ ਕੇ ਫੇਰ ਕੋਈ ਕਿਸੇ ਚੀਜ਼ ਦਾ ਸਥਾਤ ਨਹੀਂ ਕਿਉਂਕਿ ਤੁਸੀਂ ਤਾਂ ਸੰਭਾਵਨਾ ਨਾਲ ਸ਼ੁਰੂ ਕਰ ਰਹੇ ਹੋ, ਤੁਸੀਂ ਕੋਈ ਅਨੁਮਾਨ ਲਗਾ ਰਹੇ ਹੋ, ਉਸ ਅਨੁਮਾਨ ਤੋਂ ਸ਼ੁਰੂ ਕਰ ਰਹੇ ਹੋ। ਇਹ ਵਿਚਾਰ ਦਾ ਮਾਰਗ ਹੈ। ਕੀ ਤੁਸੀਂ ਵੇਦਾਂਤ ਦੇ ਛੇ ਮੂਲ ਸਿਧਾਂਤ ਜਾਣਦੇ ਹੋ? ਨਹੀਂ, ਯੋਗ ਵਿਚ ਤੁਸੀਂ ਮੰਤਰ ਸਾਧਨਾ ਕਰਦੇ ਹੋ, ਵੇਦਾਂਤ ਵਿਚ ਛੇ ਮਹਾਂਵਾਕ ਹਨ, ਇਨ੍ਹਾਂ ਦੀ ਪਰਿਭਾਸ਼ਾ ਕੋਈ ਲੰਮੀ ਚੌੜੀ ਨਹੀਂ ਹੈ ਪਰ ਇਨ੍ਹਾਂ ਦਾ ਵਿਚਾਰ ਬਹੁਤ ਛੁੰਘਾ ਹੈ, ਇਨ੍ਹਾਂ ਦੀ ਵਸਤੂ ਬਹੁਤ ਛੁੰਘੀ ਹੈ, ਇਸ ਸੰਸਕ੍ਰਿਤ ਵਿਚ ਲਿਖੇ ਗਏ ਹਨ ਇਨ੍ਹਾਂ ਸਾਰਿਆਂ ਵਾਕਾਂ ਦਾ ਭਾਵ ਹੈ -

1. ਇਥੇ ਕੇਵਲ ਬ੍ਰਹਮ ਹੈ, ਕੇਵਲ ਬ੍ਰਹਮ ਹੈ, ਕੇਵਲ ਬ੍ਰਹਮ ਹੀ ਹੈ।

2. ਦੂਸਰਾ ਵਾਕ ਹੈ, ਸ਼ੁਧ ਗਿਆਨ, ਬ੍ਰਹਮ ਹੈ, ਬ੍ਰਹਮ ਦਾ ਗਿਆਨ ਹੀ ਸ਼ੁਧ ਹੈ, ਸ਼ੁਧ ਹੀ ਬ੍ਰਹਮਿਗਿਆਨ ਹੈ।

3. ਮੈਂ ਆਤਮ ਬ੍ਰਹਮ ਹਾਂ, ਇਹ ਆਤਮ ਬ੍ਰਹਮ ਹੈ।

4. ਵਾਕ ਹੈ, ਤਤ੍ਤਤਵਸਮੀ ਤੁਸੀਂ ਉਹ ਹੀ ਬ੍ਰਹਮ ਹੋ।

5. ਵਾਕ ਹੈ, ਸੋ ਤਮਸਮੀ, ਉਹ ਮੈਂ ਹਾਂ।

6. ਛੇਵਾਂ ਵਾਕ ਹੈ, ਅਹੰਬ੍ਰਹਮਅਸਮੀ, ਮੈਂ ਹੀ ਬ੍ਰਹਮ ਹਾਂ।

ਸਤਿ ਦੇ ਕਿੰਨਾ ਨੇੜੇ ਹੈ, ਬਿਲਕੁਲ ਨੇੜੇ, ਇਸ ਨੂੰ ਦੇਖਦੇ ਹੋਏ ਤੁਸੀਂ ਆਪਣੇ ਕਰਮ, ਵਿਚਾਰ, ਸ਼ਬਦ, ਪ੍ਰੇਮ, ਘਿਣਾ, ਸੰਵੇਗ ਸਭ ਨੂੰ ਵਿਚਾਰੋਂ ਇਹ ਅਨੁਭਵ ਅਤੀਤ ਦੇ ਕਿੰਨੇ ਨੇੜੇ ਹੈ। ਸੰਕਰਾਚਾਰੀਆ ਜੋ ਭਾਰਤ ਦੇ ਬਹੁਤ ਵੱਡੇ ਸੰਤ ਹੋਏ ਹਨ, ਉਹ ਵੇਦਾਂਤ ਫਿਲੋਸਫੀ ਦੇ ਮੁਖੀ ਵੀ ਸਨ। ਉਨ੍ਹਾਂ ਨੇ ਕਿਹਾ ਸੀ, ਜੋ ਕੁਝ ਸੰਸਾਰ ਵਿਚ, ਲੱਖਾਂ ਕਿਤਾਬਾਂ ਵਿਚ ਲਿਖਿਆ ਗਿਆ ਹੈ ਮੈਂ ਉਹ ਅੱਧੇ ਅੱਖਰ ਵਿਚ ਪੂਰਾ ਕਰ ਦਿਆਂਗਾ। ਉਹ ਸ਼ਬਦ ਹੈ 'ਬ੍ਰਹਮ ਸਤਯ' ਭਾਵ ਕੇਵਲ ਬ੍ਰਹਮ ਹੀ ਸਤਿ ਹੈ, ਜਗਤ ਮਿਥਿਆ ਹੈ। ਸੰਸਾਰ ਮਿਥਿਆ ਹੈ, ਪ੍ਰਾਤਿਮਾ ਹੀ ਕੇਵਲ ਸਤਿ ਹੈ ਇਹ ਜੀਵ ਬ੍ਰਹਮ ਹੀ ਹੈ। ਇਹ ਫਿਲੋਸਫੀ ਐਨੀ ਵੰਗਾਰਨ ਵਾਲੀ ਸੀ ਕਿ ਸਾਰੇ ਹੀ ਸੰਕਰਾਚਾਰੀਆ ਦੇ ਦੁਆਲੇ ਹੋ ਗਏ, ਐਨਾ ਬੁਰਾ ਹਾਲ ਕੀਤਾ ਕਿ ਜਿਸ ਸੰਕਰਾਚਾਰੀਆ ਨੂੰ ਸ਼ਿਵ ਦਾ ਅਵਤਾਰ ਮੰਨਿਆ ਜਾਂਦਾ ਸੀ ਉਹ 16 ਸਾਲ ਦੀ ਉਮਰ ਵਿਚ ਸਵਾਮੀ ਬਣ ਗਿਆ, ਮਾਂ ਸਵਾਮੀ ਬਣਨ ਦੀ ਆਗਿਆ ਨਹੀਂ ਦਿੰਦੀ ਸੀ,

ਕਿਉਂਕਿ ਉਹ ਪੁਤਰ ਨੂੰ ਬਹੁਤ ਪਿਆਰ ਕਰਦੀ ਸੀ, ਮੈਂ ਉਹ ਥਾਂ ਦੇਖਿਆ ਹੋਇਆ ਹੈ ਜਿਥੇ ਸੰਕਰਾਚਾਰੀਆ ਦਾ ਜਨਮ ਹੋਇਆ ਸੀ, ਜਿਥੇ ਬੈਠ ਕੇ ਉਨ੍ਹਾਂ ਦੀ ਮਾਤਾ ਨੇ ਅੱਠ ਸਾਲ ਤੱਪਸਿਆ ਕੀਤੀ ਸੀ। ਇਕ ਦਿਨ ਮਾਂ ਪੁੱਤਰ ਨਦੀ ਵਿਚ ਨਹਾਉਣ ਗਏ ਕਿਉਂਕਿ ਪੁੱਤਰ ਪਿਆਰ ਵਿਚ ਮਾਤਾ ਸੰਸਾਰ ਤਿਆਗਣ ਦੀ ਆਗਿਆ ਨਹੀਂ ਦਿੰਦੀ ਸੀ। ਜਦੋਂ ਸੰਕਰਾਚਾਰੀਆ ਦਰਿਆ ਵਿਚ ਨਾਹੁਣ ਗਏ ਤੇ ਦਰਿਆ ਵਿਚ ਵੜਦਿਆਂ ਹੀ ਜ਼ੋਰ-ਜ਼ੋਰ ਦੀ ਰੋਲਾ ਪਾਉਣਾ ਸ਼ੁਰੂ ਕਰ ਦਿਤਾ ਹੈ। ਕਹਿਣ ਲੱਗੇ, “ਮਾਂ, ਮਾਂ ਮੈਨੂੰ ਮਗਰਮੱਛ ਨੇ ਪਕੜ ਲਿਆ ਹੈ, ਅੱਜ ਹੀ ਹੁਣੇ ਹੀ ਜਾਂ ਤਾਂ ਮੈਨੂੰ ਸੰਸਾਰ ਤਿਆਗਣ ਦਾ ਫੈਸਲਾ ਕਰਨਾ ਪਵੇਗਾ ਜਾਂ ਮੈਨੂੰ ਮਗਰਮੱਛ ਖਾ ਜਾਏਗਾ। ਮਾਂ ਹੁਣ ਇਹ ਤੇਰੀ ਮਰਜ਼ੀ ਹੈ ਜਾਂ ਤਾਂ ਮੈਨੂੰ ਸਾਧੂ ਬਣਨ ਦੇ, ਨਹੀਂ ਤਾਂ ਮਗਰਮੱਛ ਮੈਨੂੰ ਖਾ ਜਾਏਗਾ।” ਜੋ ਤੁਹਾਨੂੰ ਮਨਜ਼ੂਰ ਹੋਵੇ ਉਹ ਹੀ ਮੈਂ ਕਰਾਂਗਾ, ਮੈਂ ਤੁਹਾਨੂੰ ਜੋ ਦਸ ਰਿਹਾ ਹਾਂ, ਉਹ ਬਿਲਕੁਲ ਠੀਕ ਹੈ ਜੇ ਤੁਸੀਂ ਮਿਥੇ ਹੋਏ ਦਿਨ ਤੇ ਸਮੇਂ ਤੇ ਤਿਆਗ ਨਾ ਕਰੋ, ਤਿਆਗ ਕਰਨ ਦਾ ਸੰਸਾਰ ਨੂੰ ਤਿਆਗਣ ਦਾ ਸਮਾਂ ਆ ਜਾਵੇ ਪਰ ਤੁਸੀਂ ਕਿਸੇ ਗੱਲ ਕਰਕੇ ਤਿਆਗ ਨਾ ਕਰੋ ਤਾਂ ਫੇਰ ਉਹ ਜੀਵਨ ਦਾ ਆਖਰੀ ਦਿਨ ਹੀ ਹੁੰਦਾ ਹੈ। ਇਸ ਤਰ੍ਹਾਂ ਹੀ ਜੇ ਤੁਸੀਂ ਤਿਆਗ ਦੀ ਪਉੜੀ ਤੇ ਅੱਗੇ ਚੜ੍ਹਣਾ ਹੋਵੇ, ਤੁਸੀਂ ਨਾ ਅੱਗੇ ਜਾਓ। ਉਹ ਵੀ ਜੀਵਨ ਦਾ ਆਖਰੀ ਦਿਨ ਹੀ ਹੁੰਦਾ ਹੈ। ਸੋ ਸੰਕਰਾਚਾਰੀਆ ਨੇ ਮਾਤਾ ਨੂੰ ਕਹਿ ਦਿਤਾ ਕਿ ਹੁਣੇ ਹੀ ਫੈਸਲਾ ਦੇਣਾ ਪਵੇਗਾ, ਮਾਂ ਕੋਲ ਕੋਈ ਚਾਰਾ ਹੀ ਨਾ ਰਿਹਾ। ਮਾਂ ਨੇ ਕਿਹਾ ਠੀਕ ਹੈ। ਪੁੱਤਰ ਗਵਾਉਣ ਤੋਂ ਚੰਗਾ ਹੈ ਮੈਂ ਸੰਤ ਹੀ ਬਣਾ ਦਿਆਂ। ਸੋਲ੍ਹਾਂ ਸਾਲ ਦੀ ਉਮਰ ਵਿਚ ਬੱਚਾ ਸਵਾਮੀ ਬਣ ਗਿਆ ਤੇ 26 ਸਾਲ ਦੀ ਉਮਰ ਵਿਚ ਉਹ ਚੜ੍ਹਾਈ ਕਰ ਗਿਆ, ਉਨ੍ਹਾਂ ਦੱਸ ਸਾਲਾਂ ਵਿਚ ਉਨ੍ਹਾਂ ਨੇ ਵੇਦਾਤਾਂ ਤੇ ਬੜੀ ਵਿਸਤਾਰਮਈ ਵਿਆਖਿਆ ਲਿਖੀ ਹੈ। ਉਨ੍ਹਾਂ ਨੇ ਭਾਰਤ ਵਿਚ ਮੱਠ ਪਰੰਪਰਾ ਨੂੰ ਮੁੜ ਕੇ ਜਾਗਰਤ ਕੀਤਾ। ਉਹ ਭਾਰਤ ਦੇ ਇਕ ਕੌਨੇ ਤੋਂ ਦੂਸਰੇ ਕੌਨੇ ਤਕ ਗਏ; ਥਾਂ, ਥਾਂ ਪੂਰਬ, ਪੱਛਮ, ਉਤਰ ਦੱਖਣ ਤੋਂ ਸਾਰੀ ਜਗ੍ਹਾ ਜਿਥੇ ਵੀ ਕੋਈ ਸਿਆਣੇ ਰਹਿੰਦੇ ਸਨ, ਕੋਈ ਗਿਆਨ ਦਾ ਭੰਡਾਰ ਸੀ, ਉਹ ਉਥੇ ਗਏ, ਉਨ੍ਹਾਂ ਦਿਨਾਂ ਵਿਚ ਪ੍ਰਥਾ ਇਹ ਸੀ ਕਿ ਤੁਸੀਂ ਕੋਈ ਗਿਆਨ ਦਾ ਸਿਧਾਂਤ ਦੇ ਰਹੇ ਹੋ, ਕੋਈ ਉਸ ਨਾਲ ਸਹਿਮਤ ਨਹੀਂ ਹੈ, ਉਹ ਆ ਕੇ ਤੁਹਾਡੇ ਨਾਲ ਵਾਦ ਵਿਵਾਦ ਕਰ ਸਕਦਾ ਹੈ, ਕਹਿ ਸਕਦਾ ਹੈ, ਦਸ ਸਕਦਾ ਹੈ, ਅਜੇ ਕੁਝ ਸਾਲ ਪਹਿਲਾਂ ਤਕ ਵੀ ਇਹੋ ਜਿਹੇ ਵਾਦ-ਵਿਵਾਦ ਹੁੰਦੇ ਰਹੇ ਹਨ, ਮੈਂ ਅਜੇ ਜਦੋਂ ਛੋਟਾ ਸੀ ਮੈਂ ਆਪ ਇਹੋ ਜਿਹੇ ਵਾਦ ਵਿਵਾਦ ਦੇਖੇ ਹਨ। ਮੈਂ ਹਿੱਸਾ ਲਿਆ ਹੈ, ਸੰਕਰਾਚਾਰੀਆ ਨੇ ਹਰ ਫਿਲੋਸਫੀ ਦਾ ਖੰਡਨ ਕੀਤਾ, ਉਸ ਨੂੰ ਹਰਾਇਆ ਅਤੇ ਵੇਦਾਤ ਦੀ ਫਿਲੋਸਫੀ ਨੂੰ ਉਚਾ ਚੁਕਿਆ, ਉਸ ਨੂੰ ਸਰਵੋਤਮ ਗਿਆਨ ਦੀ ਪਦਵੀ ਦਿਤੀ ਤੇ ਪੰਜ ਮੱਠਾਂ ਦੀ ਸਥਾਪਨਾ ਕੀਤੀ ਜਿਨ੍ਹਾਂ ਦੇ ਮੁਖੀਆਂ ਨੂੰ ਸੰਕਰਾਚਾਰੀਆ ਕਿਹਾ ਜਾਂਦਾ ਹੈ। ਉਨ੍ਹਾਂ ਦੇ ਵਿਚਾਰ ਧਰਮ ਵਿਚ ਸਰਵੋਤਮ ਸਮਝੇ ਜਾਂਦੇ ਹਨ ਤੇ ਸਾਰਿਆਂ ਲਈ ਲਾਗੂ ਹੁੰਦੇ ਹਨ। ਫਿਲੋਸਫੀ ਦੇ ਕਿਸੇ ਵੀ ਪ੍ਰਸ਼ਨ ਉਤੇ ਉਨ੍ਹਾਂ ਦੇ ਉਤਰ ਆਖਰੀ ਸਮਝੇ ਜਾਂਦੇ ਹਨ। ਸੰਕਰਾਚਾਰੀਆ ਦੀ ਇਹ ਇਕ ਮਾਤਰ ਡੀਉਟੀ ਹੈ, ਮੈਂ ਇਥੇ ਇਹ ਨਹੀਂ ਦਸ ਸਕਦਾ ਉਨ੍ਹਾਂ ਕੀ ਲਿਖਿਆ, ਮੈਂ ਵਿਆਖਿਆ ਵੀ ਨਹੀਂ ਕਰ ਸਕਦਾ

ਧਿਆਨ ਕੀ ਹੁੰਦਾ ਹੈ, ਜੋ ਪੜ੍ਹਨ ਦਾ ਸ਼ੇਕ ਰਖਦੇ ਹਨ ਉਹ ਉਹ ਕੁਝ ਕੁ ਪੁਸਤਕਾਂ ਪੜ੍ਹਾ ਸਕਦੇ ਹਨ ਸਭ ਤੋਂ ਪਹਿਲਾ ਹੈ -

1. ਮੰਤਰ ਪੇਪਰ ਬੈਕ - ਇਹ ਸੰਕਰਾਚਾਰੀਆ ਦੀ ਸਭ ਤੋਂ ਉਤਮ ਲਿਖਤ ਹੈ।

2. ਦੂਸਰੀ ਪੁਸਤਕ ਹੈ ਮੰਡੂਕ ਉਪਨਿਸ਼ਦ ਇਸ ਨੂੰ ‘ਪੰਚ ਦਸ਼ਾ’ ਵੀ ਕਹਿੰਦੇ ਹਨ, ਇਸ ਦੇ ਪੰਦਰਾਂ ਚੈਪਟਰ ਹਨ ਇਸ ਦਾ ਭਾਵ ਹੈ ਉਹ ਪੁਸਤਕ ਜਿਸ ਦੇ ਪੰਦਰਾਂ ਭਾਗ ਹੋਣ, ਇਸ ਦਾ ਅਨੁਵਾਦ H.P. Shastri ਨੇ ਕੀਤਾ ਹੈ, ਉਹ ਵੀ ਤੁਸੀਂ ਲੈ ਸਕਦੇ ਹੋ। ਮੈਂ ਤੁਹਾਨੂੰ ਮੰਡੂਕ ਉਪਨਿਸ਼ਦ ਦੀ ਬੜੀ ਸਰਲ ਵਿਆਖਿਆ ਵੀ ਦਿਆਂਗਾ ਪਰ ਪਹਿਲਾਂ ਮੈਂ ਤੁਹਾਨੂੰ ਵੇਦਾਂਤ ਦੀ ਫਿਲੋਸਫੀ ਬਾਰੇ ਦਸਦਾ ਹਾਂ।

ਧਿਆਨ ਦਾ ਤਰੀਕਾ ਬਹੁਤ ਸਰਲ ਤਰੀਕੇ ਨਾਲ ਇਸ ਤਰ੍ਹਾਂ ਹੈ। ਜਿਵੇਂ ਹੀ ਕਿਸੇ ਨੂੰ ਦੀਖਿਆ ਦੇ ਕੇ ਸਵਾਮੀ ਬਣਾਇਆ ਜਾਂਦਾ ਹੈ ਤਾਂ ਉਸ ਨੂੰ ਮੰਤਰ ਤੋਂ ਇਲਾਵਾ ਉਨ੍ਹਾਂ ਛੇ ਵਾਕਾਂ ਵਿਚੋਂ ਇਕ ਵਾਕ ਉਹ ਵੀ ਦਿਤਾ ਜਾਂਦਾ ਹੈ। ਆਮ ਤੌਰ ਤੇ ਇਕੋ ਹੀ ਵਾਕ ਸਭ ਨੂੰ ਨਹੀਂ ਦਿਤਾ ਜਾਂਦਾ ਹੈ ਕਿ ਉਹ ਆਪਣਾ ਸਿਮਰਨ ਉਸ ਮੰਤਰ ਦਾ ਹੀ ਕਰੇ। ਸੁਚੇਤ ਮਨ ਵਾਸਤੇ ਇਹ ਆਵਸ਼ਕ ਹੈ ਕਿ ਉਸ ਦੀ ਸਾਰੀ ਕਿਰਿਆ ਉਸ ਮੰਤਰ ਦੀ ਹੀ ਹੋਣੀ ਚਾਹੀਦੀ ਹੈ। ਇਹ ਕਿਹਾ ਜਾਂਦਾ ਹੈ ਕਿ ਤੁਹਾਡੇ ਲਈ ਇਹ ਹੀ ਸਤਿ ਹੈ, ਆਪਣੇ ਸਤਿ ਨੂੰ ਢੰਡੋ, ਆਪਣੀ ਬੁੱਧੀ ਨਾਲ ਢੰਡੋ, ਹਰ ਵਸਤੂ ਜੋ ਤੁਸੀਂ ਦੇਖਦੇ ਹੋ, ਉਸ ਵਿਚ ਪ੍ਰਮਾਤਮਾ ਨੂੰ ਦੇਖਣ ਦੀ ਕੋਸ਼ਿਸ਼ ਕਰੋ, ਹਰ ਵਸਤੂ ਵਿਚ, ਆਪਣੇ ਵਿਚ, ਸਾਰੇ ਚੌਗਰਦੇ ਵਿਚ, ਸਾਰੇ ਵਾਤਾਵਰਣ ਵਿਚ, ਆਪਣੇ ਸਰੀਰ ਦੇ ਹਰ ਅੰਗ ਵਿਚ ਪ੍ਰਮਾਤਮਾ ਨੂੰ ਦੇਖਣ ਦੀ ਕੋਸ਼ਿਸ਼ ਕਰੋ, ਉਸ ਅੰਗ ਦੇ ਅਰਥ ਉਸ ਅੰਗ ਦਾ ਬਾਕੀ ਸਰੀਰ ਨਾਲ ਸਬੰਧ, ਨਾਮ ਅਤੇ ਅੰਗ ਦਾ ਸਬੰਧ। ਜੇ ਤੁਸੀਂ ਕਾਰ ਚਲਾ ਰਹੇ ਹੋ ਤਾਂ ਕਾਰ ਵੀ ਬਹੁਮ ਹੈ। ਸੜਕ ਵੀ ਬਹੁਮ ਹੈ, ਸਟੇਅਰਿੰਗ ਬਹੁਮ ਹੈ, ਤੁਹਾਡੇ ਹੋਂਖ ਬਹੁਮ ਹਨ, ਇਹ ਸਭ ਪ੍ਰਮਾਤਮਾ ਹੈ ਇਹ ਪ੍ਰਮਾਤਮਾ ਦੇ ਹੀ ਵੱਖ-ਵੱਖ ਰੂਪ ਹਨ। ਇਹ ਸਭ ਕੁਝ ਤੁਹਾਨੂੰ ਪਹਿਲਾਂ ਹੀ ਦਸਿਆ ਜਾ ਚੁਕਾ ਹੈ। ਇਸ ਦੀ ਪ੍ਰਾਪਤੀ ਲਈ ਜਿਹੜਾ ਰਸਤਾ ਹੈ ਉਹ ਕੋਈ ਪ੍ਰਤੱਖਵਾਦ ਦਾ ਰਸਤਾ ਨਹੀਂ ਹੈ ਉਹ ਤਾਂ ਨਖੇਦੀ ਦਾ ਰਸਤਾ ਹੈ, ਇਸ ਨੂੰ ‘ਨੇਤਿ ਨੇਤਿ’ ਕਹਿੰਦੇ ਹਨ, ਇਹ ਵੀ ਨਹੀਂ ਉਹ ਵੀ ਨਹੀਂ, ਇਹ ਵੀ ਨਹੀਂ ਉਹ ਵੀ ਨਹੀਂ, ਉਪਰ ਲਿਖੇ ਛੇ ਵਾਕਾਂ ਤੋਂ ਇਲਾਵਾ, ਇਹ ਵੀ ਨਹੀਂ, ਉਹ ਵੀ ਨਹੀਂ ‘ਨੇਤਿ ਨੇਤਿ’ ਦੀ ਫਿਲੋਸਫੀ 3000 ਸਾਲ ਪਹਿਲਾਂ, 4000 ਸਾਲ ਪਹਿਲਾਂ ਦਿਤੀ ਗਈ ਹੈ। ਇਹ ਤੁਹਾਡੀਆਂ ਸਾਰੀਆਂ ਕੀਮਤਾਂ ਕਦਰਾਂ ਨੂੰ ਖਤਮ ਕਰ ਦਿੰਦੀ ਹੈ। ਸੋ ਪੂਰਵ ਦਿੱਤਨ, ਪੂਰਵ ਅਨੁਮਾਨ ਤਾਂ ਕਹਿੰਦਾ ਹੈ ਇਕੋ ਬਹੁਮ ਦਾ ਹੀ ਪਸਾਰਾ ਹੈ, ਬਹੁਮ ਤੋਂ ਬਿਨਾਂ ਹੈ ਹੀ ਕੁਝ ਨਹੀਂ

ਏਕ ਮੁਰਤਿ ਅਨੇਕ ਦਰਸਨ ਕੀਨ ਰੂਪ ਅਨੇਕ॥

ਖੇਲ ਖੇਲ ਅਖੇਲ ਖੇਲਨ ਅੰਤ ਕੋ ਫਿਰ ਏਕ॥

**ਜਾਪ ਸਾਹਿਬ**

ਪਰ ਬੁੱਧੀ ਦੇ ਪੱਧਰ ਤੇ ਲਗਦਾ ਹੈ ਇਸ ਵਿਚ ਵੀ ਬਹੁਮ ਨਹੀਂ, ਉਸ ਵਿਚ ਵੀ ਨਹੀਂ, ਮੈਨੂੰ micro phone ਵਿਚ

ਬੁਹਮ ਨਹੀਂ ਦਿਸਦਾ। ਮੇਰੇ ਸਰੀਰ ਦੇ ਅੰਗਾਂ ਵਿਚ ਨਹੀਂ ਦਿਸਦਾ, ਇਹੋ ਜਿਹੀਆਂ ਦਲੀਲਾਂ ਨਾਲ ਮਨੁੱਖ ਬਿੜਕ ਜਾਂਦਾ ਹੈ, ਕੀ ਤੁਸੀਂ ਸੋਚ ਸਕਦੇ ਹੋ ਜੇ ਤੁਹਾਡਾ ਮਨ 24 ਘੰਟੇ ਬੁੱਧੀ ਦੇ ਪੱਧਰ ਤੇ ਸਦਾ ਹੀ ਨਤੀਜਿਆਂ ਨਾਲ ਘਿਰਿਆ ਰਹੇ, ਕੀ ਹੋ ਸਕਦਾ ਹੈ, ਇਕ ਪਾਸੇ ਤਾਂ ਤੁਸੀਂ ਕਹੀ ਜਾਓ ਸਭ ਕੁਝ ਬੁਹਮ ਹੀ ਹੈ, ਦੂਜੇ ਪਾਸੇ ਤੁਹਾਡੀ ਬੁੱਧੀ ਇਸ ਨੂੰ ਮੰਨਣ ਤੋਂ ਇਨਕਾਰ ਕਰੀ ਜਾਵੇ ਤਾਂ ਕੀ ਹੋਵੇਗਾ? ਕੀ ਇਹ ਦਰੀ ਜੋ ਵਿਛੀ ਹੋਈ ਹੈ ਇਹ ਵੀ ਬੁਹਮ ਹੈ, ਇਹ ਗਿਆਨ ਯੋਗ ਹੈ। ਵੇਦਾਂਤ ਗਿਆਨ ਯੋਗ ਹੀ ਹੈ, ਇਹ ਬੁੱਧੀਜੀਵੀਆਂ ਦਾ ਮਾਰਗ ਹੈ ਕਿਉਂਕਿ ਇਹ ਬੁੱਧੀਜੀਵੀਆਂ ਦਾ ਮਾਰਗ ਹੈ, ਇਹ ਇਕ ਵਿਗਿਆਨ ਹੈ, ਇਹ ਫਿਲੋਸਫੀ ਹੈ, ਇਸ ਵਿਚ ਬਹੁਤ ਗੁੜ ਗਿਆਨ ਹੈ, ਗੁੜ ਚਿੰਤਨ ਹੈ, ਹੋ ਸਕਦਾ ਹੈ ਅੰਤ ਵਿਚ ਉਹ ਹੀ ਸਤਿ ਬਣ ਜਾਵੇ। ਤੁਹਾਨੂੰ ਇਸ ਗੱਲ ਦਾ ਪਤਾ ਹੋਣਾ ਚਾਹੀਦਾ ਹੈ, ਇਕ ਪਾਸੇ ਤੁਹਾਡਾ ਜਪ ਸਿਮਰਨ ਤੁਹਾਨੂੰ ਪ੍ਰਮਾਤਮਾ ਦਾ ਅਨੁਭਵ ਦੇ ਰਿਹਾ ਹੈ। ਅੰਤਮ ਸਤਿ ਨਾਲ ਪਰੀਚਿਤ ਕਰਾ ਰਿਹਾ ਹੈ, ਅਨੁਭਵ ਅਤੀਤ ਤੱਤ ਦਰਸਾ ਰਿਹਾ ਹੈ, ਦੂਜੇ ਪਾਸੇ ਇਹ ਗਿਆਨ ਦੇ ਪ੍ਰਸ਼ਨ ਹਨ, ਇਹ ਬੁੱਧੀ ਦੇ ਪੱਧਰ ਦੇ ਪ੍ਰਸ਼ਨ, ਕੇਵਲ ਵਾਹਿਗੁਰੂ ਹੀ ਇਨ੍ਹਾਂ ਦੋਨਾਂ ਨੂੰ ਜੋੜਨ ਵਿਚ ਇਕ ਸੇਤੂ ਦਾ ਕੰਮ ਕਰ ਸਕਦਾ ਹੈ ਤਾਂ ਜੋ ਤੁਸੀਂ ਬੁੱਧੀ ਰਾਹੀਂ ਵੀ ਉਸੇ ਤੱਤ ਤੇ ਪਹੁੰਚ ਸਕੋ, ਜਿਹੜਾ ਤੁਸੀਂ ਧਿਆਨ ਲਗਾ ਕੇ, ਸਿਮਰਨ ਕਰਕੇ ਪਹੁੰਚਦੇ ਹੋ, ਜਦੋਂ ਤਕ ਇਹ ਨਹੀਂ ਹੁੰਦਾ ਤੁਹਾਡਾ ਮਨ ਨਿਯਮਬਧ ਨਹੀਂ ਹੋ ਸਕਦਾ।

**ਸਮਾਧੀ -** ਸਮਾਧੀ ਤੋਂ ਭਾਵ ਹੈ ਇਕਸਾਰਤਾ। ਇਕਸੁਰਤਾ, ਤੁਰਨਾ, ਬੋਲਣਾ, ਸੋਚਣਾ ਸਭ ਬੁਹਮ ਹੀ ਹੈ, ਅੰਤਮ ਸਤਿ ਕੇਵਲ ਸਤਿ ਚਿਤ ਅੰਨਦ ਹੀ ਹੈ। ਸੋ ਬੁਹਮ ਦੇ ਤਿੰਨ ਪੱਖ ਹਨ - ਸਤਿ, ਚਿਤ, ਅੰਨਦ, ਇਹ ਸਭ ਭਲੀ ਪ੍ਰਕਾਰ ਜਾਣਦੇ ਹਨ, ਸਤਿ ਜੋ ਹੈ, ਚਿਤ ਚੇਤਨਤਾ ਅੰਨਦ, ਮਿਹਰ ਬਖਸ਼ਿਸ਼। ਇਕ ਪਾਸੇ ਤਾਂ ਕਿਹਾ ਜਾਂਦਾ ਹੈ ਕਿ ਬੁਹਮ ਦਾ ਕੋਈ ਲੱਛਣ ਹੀ ਨਹੀਂ, ਕੋਈ ਨਾਮ ਹੀ ਨਹੀਂ, ਫੇਰ ਸਵਾਲ ਇਹ ਪੈਦਾ ਹੁੰਦਾ ਹੈ ਕਿ ਤੁਸੀਂ ਇਹ ਤਿੰਨ ਗੁਣ ਬੁਹਮ ਦੇ ਕਿਵੇਂ ਕਹਿ ਸਕਦੇ ਹੋ, ਬੁਹਮ ਗੁਣਾਂ ਤੋਂ ਪਰੇ ਹੈ, ਉਹ ਨਾ ਇਹ ਹੈ, ਨਾ ਉਹ ਹੈ। ਤੁਸੀਂ ਇਹ ਸ਼ਬਦ ਕਿਸ ਤਰ੍ਹਾਂ ਵਰਤ ਸਕਦੇ ਹੋ, ਬੁਹਮ ਤਾਂ ਨਿਰਪੱਖ ਹੈ। ਸੰਕਰਾਚਾਰੀਆ ਕਹਿੰਦੇ ਹਨ, ਨਹੀਂ, ਨਹੀਂ, ਨਹੀਂ ਤੁਸੀਂ ਮੈਨੂੰ ਠੀਕ ਨਹੀਂ ਸਮਝਿਆ, ਮੈਂ ਤੁਹਾਨੂੰ ਪ੍ਰਮਾਤਮਾ ਦੇ ਗੁਣ ਨਹੀਂ ਦਸ ਰਿਹਾ ਮੈਂ ਤਾਂ ਕੇਵਲ ਤੁਹਾਨੂੰ ਉਸ ਦਾ ਸਰੂਪ ਲੱਖਣ ਤੱਤ, ਉਹ ਤੱਤ ਜਿਸ ਦੇ ਗੁਣ ਉਸ ਤੱਤ ਨਾਲ ਵੱਖ ਹਨ, ਉਹ ਤਿੰਨ ਗੁਣ ਜਿਹੜੇ ਅਸੀਂ ਉਪਰ ਦਸੇ ਹਨ, ਉਹ ਬੁਹਮ ਦੇ ਹੀ ਤਿੰਨ ਗੁਣ ਹਨ, ਪੁਰਨ ਹੋਂਦ, ਪੁਰਨ ਚੇਤਨਤਾ, ਪੁਰਨ ਬਖਸ਼ਿਸ਼, ਪੁਰਨ ਮਿਹਰ, ਇਸ ਦਾ ਕੋਈ ਹੋਰ ਨਾਮ ਨਹੀਂ, ਇਸ ਤੋਂ ਬਿਨਾਂ ਕੋਈ ਹੋਰ ਅੰਨਦ ਨਹੀਂ, ਇਸ ਵਿਚ ਹੀ ਬੁਹਮ ਦੇ ਗੁਣ ਦਿਸਦੇ ਹਨ, ਤੁਹਾਡੇ ਮਨ ਵਿਚ ਹਨ, ਇਸ ਤੋਂ ਪਰੇ ਹਨ, ਹਰ ਇਕ ਵਸਤ ਵਿਚ ਹਨ। ਜਦੋਂ ਤੁਹਾਨੂੰ ਇਸ ਤਰ੍ਹਾਂ ਦਿਸਣ ਲਗ ਪਵੇਂ ਤੁਹਾਨੂੰ ਪ੍ਰਾਪਤੀ ਹੋ ਗਈ, ਪਰ ਤੁਸੀਂ ਦੇਖਦੇ ਹੋ, ਦੂਜੇ ਪਾਸੇ ਦੇਖਦੇ ਹੋ ਕਿ ਤੁਸੀਂ ਸੰਸਾਰ ਵਿਚ ਸੰਸਾਰੀਆਂ ਦੀ ਤਰ੍ਹਾਂ ਹੀ ਵਿਚਰਦੇ ਹੋ, ਬਿਲਕੁਲ ਉਸ ਤਰ੍ਹਾਂ ਹੀ ਜਿਸ ਤਰ੍ਹਾਂ ਇਹ ਦੇਹੀ ਕੇਵਲ ਦੇਹੀ ਹੀ ਹੈ। ਇਥੇ ਮੈਂ ਤੁਹਾਨੂੰ ਇਕ ਕਹਾਣੀ ਦਸਦਾ

ਹਾਂ, ਫੇਰ ਸ਼ਾਇਦ ਤੁਹਾਨੂੰ ਚੰਗੀ ਤਰ੍ਹਾਂ ਸਮਝ ਆ ਜਾਵੇ ਕਿ ਇਹ ਸਦਾ ਯਾਦ ਰੱਖੋ, ਹਰ ਪੱਧਰ ਦੀ ਸਚਾਈ ਦੇ ਆਪਣੇ ਨਿਯਮ ਹੁੰਦੇ ਹਨ। ਜਦੋਂ ਤੁਸੀਂ ਦੋਨੋਂ ਹੱਥ ਜੋੜਦੇ ਹੋ ਤਾਂ ਪਹਿਲੀ ਉੱਗਲੀ ਪਹਿਲੀ ਨਾਲ ਮਿਲਦੀ ਹੈ, ਵਿਚ ਵਾਲੀ ਨਾਲ ਤੀਜੀ ਉੱਗਲੀ ਤੀਜੀ ਨਾਲ, ਚੀਰੀ ਉੱਗਲੀ ਚੀਰੀ ਨਾਲ ਤੇ ਅੰਗਠਾ ਅੰਗੂਠੇ ਨਾਲ, ਇਸ ਨੂੰ ਹੀ ਸਹੀ ਸੰਤੁਲਨ ਮਿਲਾਪ ਆਇਆ ਜਾਂਦਾ ਹੈ। ਜੇ ਚੀਰੀ ਉੱਗਲੀ ਵਿਚ ਵਾਲੀ ਉੱਗਲੀ ਦੇ ਨਾਲ ਮਿਲਾਈ ਜਾਵੇ ਉਹ ਕੋਈ ਸੰਤੁਲਨ ਜੋੜ ਨਹੀਂ ਹੋਵੇਗਾ। ਬਹੁਤ ਸਾਰੇ ਲੋਕੀ ਜਿਹੜੇ ਅਨੁਮਾਨ ਲਾਉਂਦੇ ਹਨ, ਫਿਲੋਸਫੀ ਦੇ ਅਨੁਮਾਨ ਲਗਾਉਂਦੇ ਹਨ, ਉਹ ਕਾਢੀ ਮਿਲਗੇਭਾ ਕਰਦੇ ਹਨ, ਹਰ ਪੱਧਰ ਤੇ ਮਿਲਗੇਭਾ ਕਰਦੇ ਹਨ, ਉਸ ਨੂੰ ਵੱਖ-ਵੱਖ ਦੇਖਾਂਗੇ। ਮੈਂ ਹਾਲੇ ਤੁਹਾਨੂੰ ਧਿਆਨ ਬਾਰੇ ਦਸਣਾ ਹੈ, ਕਿਵੇਂ ਤੁਸੀਂ ਧਿਆਨ ਲਗਾ ਸਕਦੇ ਹੋ, ਇਹ ਬਹੁਤ ਹੀ ਗਿਆਨਮਈ ਫਿਲੋਸਫੀ ਹੈ। ਜਦੋਂ ਤਕ ਤੁਹਾਨੂੰ ਇਸ ਦਾ ਪੂਰਾ ਤਰੀਕਾ ਨਾ ਪਤਾ ਲੱਗੇ, ਤੁਹਾਡੇ ਮਨ ਵਿਚ ਨਾ ਉਤਰੇ ਜਦੋਂ ਤਕ ਤੁਸੀਂ ਸਮਝ ਕੇ ਇਸ ਨੂੰ ਅੰਦਰ ਨਹੀਂ ਉਤਾਰਦੇ ਤਦ ਤਕ ਗੱਲ ਬਣਦੀ ਨਹੀਂ।

ਇਕ ਸਮੇਂ ਇਕ ਗੁਰੂ ਸਨ ਅਤੇ ਇਕ ਸ਼ਿਸ਼ ਸੀ, ਗੁਰੂ ਨੇ ਸ਼ਿਸ਼ ਨੂੰ ਸਾਰੀ ਵੇਦਾਂਤ ਦੀ ਫਿਲੋਸਫੀ ਪੜਾਈ ਤੇ ਦਸਿਆ ਕਿ ਸੰਸਾਰ ਵਿਚ ਸਾਰਾ ਬੁਹਮ ਦਾ ਹੀ ਪਸਾਰਾ ਹੈ, ਆਮ ਤੌਰ ਤੇ ਗੁਰੂ ਸ਼ਿਸ਼ ਨੂੰ ਸਾਰੀ ਅਨੁਭਵ ਅਤੀਤ ਦੀ ਸਿਖਿਆ ਦੇ ਕੇ ਸੰਸਾਰ ਵਿਚ ਧੱਕ ਦਿੰਦੇ ਹਨ ਤੇ ਕਹਿੰਦੇ ਹਨ, ਜਾ ਕੇ ਸੰਸਾਰ ਵਿਚ ਉਥੋਂ ਦੇ ਪੱਧਰ ਤੇ ਸਤਿ ਨੂੰ ਜਾਨਣਾ ਸਿਖੋ, ਇਹ ਸਭ ਤੋਂ ਆਖਾ ਕੰਮ ਹੈ, ਸ਼ਿਸ਼ ਦੁਖੀ ਹੁੰਦਾ ਹੈ, ਤਰਲੋਮੱਛੀ ਹੁੰਦਾ ਹੈ, ਦੌੜਨਾ ਚਾਹੁੰਦਾ ਹੈ। ਸ਼ਿਸ਼ ਨੂੰ ਕਿਹਾ ਜਾਂਦਾ ਹੈ ਜਾ ਕੇ ਖੋਜੋ, ਦੇਖੋ ਹਰ ਰਿਸਤੇ ਨੂੰ ਜਾਣੋ। ਸੋ ਗੁਰੂ ਸ਼ਿਸ਼ ਨੂੰ ਜੰਗਲਾਂ ਵਿਚੋਂ ਇਕ ਸੁਰਿਖਿਅਤ ਵਾਤਾਵਰਣ ਵਿਚੋਂ ਉਸ ਨੂੰ ਸੰਸਾਰ ਵਿਚ ਧਕੇਲ ਦਿੰਦਾ ਹੈ।

ਸੋ ਪਹਿਲੇ ਦਿਨ ਜਦੋਂ ਸ਼ਿਸ਼ ਨਗਰ ਵਿਚ ਆਇਆ, ਉਹ ਕੀ ਦੇਖਦਾ ਹੈ ਕਿ ਰਾਜੇ ਦਾ ਹਾਥੀ ਮਸਤ ਰਿਆ ਹੈ, ਪਾਗਲ ਹੋ ਗਿਆ ਹੈ ਤੇ ਉਹ ਸ਼ਹਿਰ ਵਿਚ ਆ ਵੜਿਆ ਹੈ ਤੇ ਕਾਢੀ ਨੁਕਸਾਨ ਵੀ ਕਰ ਚੁੱਕਾ ਹੈ। ਸੋ ਹਾਥੀ ਦਾ ਮਹਾਵਤ ਉੱਚੀ-ਉੱਚੀ ਅਵਾਜ਼ ਲਗਾ ਰਿਹਾ ਹੈ ਬਚੋ, ਬਚੋ ਪਾਸੇ ਹਟ ਜਾਓ, ਮਸਤ ਹਾਥੀ ਆ ਰਿਹਾ ਹੈ, ਪਾਸੇ ਹਟ ਜਾਓ, ਕਿਤੇ ਕਿਸੇ ਦੇ ਘਰ ਦੇ ਅੰਦਰ ਚਲੋ ਜਾਓ। ਇਹ ਸ਼ਿਸ਼ ਜਿਹੜਾ ਜੰਗਲ ਤੋਂ ਆਇਆ ਹੋਇਆ ਸੀ ਜਿਸ ਨੂੰ ਫਿਲੋਸਫੀ ਤੋਂ ਬਿਨਾਂ ਹੋਰ ਕੁਝ ਪਤਾ ਹੀ ਨਹੀਂ ਸੀ, ਉਹ ਜਾਣਦਾ ਹੀ ਨਹੀਂ ਸੀ, ਉਹ ਤੁਰਿਆ ਜਾਂਦਾ ਹੈ ਤੇ ਇਹ ਕੁਦਰਤੀ ਗੱਲ ਹੀ ਸੀ ਕਿ ਉਸ ਨੇ ਹਾਥੀ ਦੇ ਰਾਹ ਵਿਚ ਆਉਣਾ ਹੀ ਸੀ। ਸੋ ਉਹ ਹਾਥੀ ਦੇ ਰਾਹ ਤੇ ਆ ਹੀ ਗਿਆ। ਸੋ ਹਾਥੀ ਨੇ ਉਸ ਨੂੰ ਆਪਣੀ ਸੁੰਡ ਵਿਚ ਲਪੇਟ ਕੇ ਪਟਕਾਅ ਕੇ ਮਾਰਿਆ। ਸੋ ਕਿਸੇ ਤਰ੍ਹਾਂ ਉਹ ਬਚ ਜਾਂਦਾ ਹੈ, ਆਪਣੇ ਆਪ ਨੂੰ ਝਾੜ ਪੂੰਜ ਕੇ ਉਠ ਖੜ੍ਹੇਂਦਾ ਹੈ, ਉਸ ਨੂੰ ਬੜੀ ਹੈਰਾਨੀ ਹੁੰਦੀ ਹੈ। ਗੁਰੂ ਜਾਣਦੇ ਸਨ ਕਿ ਹੁਣ ਕੀ ਹੋਵੇਗਾ, ਗੁਰੂ ਆਪਣੇ ਸ਼ਿਸ਼ ਦੀ ਸੰਭਾਲ ਕਰ ਰਿਹਾ ਸੀ, ਉਨ੍ਹਾਂ ਨੇ ਨੇੜੇ ਆ ਕੇ ਪੁਛਿਆ, “ਕੀ ਹੋ ਗਿਆ?” ਸ਼ਿਸ਼ ਨੇ ਦੇਖਿਆ ਤੇ ਕਹਿਣ ਲੱਗਿਆ, “ਤੁਸੀਂ ਏਥੇ?” ਹਾਂ, ਮੈਂ ਬਿਲਕੁਲ ਇਥੇ ਹੀ ਹਾਂ, ਮੈਂ ਤੇਰੀ ਗੱਖਿਆ ਲਈ

ਹੀ ਇਥੇ ਆਇਆ ਸੀ ਕਿਉਂਕਿ ਜੰਗਲ ਵਿਚ ਤੂੰ ਬਹੁਤ ਹੀ ਸੁਰੱਖਿਆ ਵਾਲਾ ਜੀਵਨ ਜੀਉਂਦਾ ਸੀ। ਉਸ ਹਾਥੀ ਦਾ ਕੀ ਹੋਇਆ, ਉਸ ਨੇ ਮੈਨੂੰ ਪਟਕਾ ਕੇ ਮਾਰਿਆ ਸੀ, ਉਹ ਕਿਥੇ ਹੈ? ਗੁਰੂ ਕਹਿਣ ਲੱਗ, “ਤੂੰ ਆਪਣਾ ਬਚਾਅ ਕਿਉਂ ਨਹੀਂ ਕੀਤਾ?” ਸ਼ਿਸ਼ ਕਹਿਣ ਲੱਗਾ, “ਇਹ ਸਾਰੀ ਤੁਹਾਡੀ ਹੀ ਗਲਤੀ ਹੈ, ਤੁਸੀਂ ਤਾਂ ਇਹੋ ਹੀ ਦਸਿਆ ਹੈ ਕਿ ਸਭ ਬ੍ਰਹਮ ਹੈ, ਬ੍ਰਹਮ ਤੋਂ ਬਿਨਾਂ ਕੁਝ ਹੈ ਹੀ ਨਹੀਂ, ਮੈਂ ਬ੍ਰਹਮ ਹਾਂ, ਤੁਸੀਂ ਬ੍ਰਹਮ ਹੋ, ਸਭ ਬ੍ਰਹਮ ਹੀ ਹੈ ਤੇ ਮੈਂ ਸੋਚਿਆ ਹਾਥੀ ਵੀ ਬ੍ਰਹਮ ਹੈ ਤੇ ਇਕ ਬ੍ਰਹਮ ਦੁਸਰੇ ਬ੍ਰਹਮ ਨੂੰ ਮਿਲਣ ਆ ਰਿਹਾ ਹੈ। ਗੁਰੂ ਕਹਿਣ ਲੱਗ, “ਹੋ ਮੁਰਖ! ਤੈਨੂੰ ਉਹ ਦੂਸਰਾ ਬ੍ਰਹਮ ਨਹੀਂ ਸੀ ਸੁਣਿਆ ਜਿਹੜਾ ਕਹਿ ਰਿਹਾ ਸੀ, ਬਚੋ, ਬਚੋ ਮਸਤ ਹਾਥੀ ਆ ਰਿਹਾ ਹੈ।

ਸਵਾਮੀ ਜੀ ਦੀਕਸ਼ਾ ਦੇਣ ਤੋਂ ਬਾਦ ਉਸ ਨੂੰ ਮੰਤਰ ਤੋਂ ਇਲਾਵਾ ਵੇਦਾਂਤ ਦੇ ਛੇ ਵਾਕਾਂ ਵਿਚੋਂ ਇਕ ਵਾਕ ਵੀ ਦਿੰਦੇ ਹਨ, ਇਸ ਗੱਲ ਦਾ ਧਿਆਨ ਰੱਖਿਆ ਜਾਂਦਾ ਹੈ ਕਿ ਸਾਰਿਆਂ ਨੂੰ ਇਕੋ ਵਾਕ ਨਹੀਂ ਦਿਤਾ ਜਾਂਦਾ। ਜੇ ਕੋਈ ਬੁੱਧੀਜੀਵ ਹੋਵੇ ਉਸ ਨੂੰ ਕਿਹਾ ਜਾਂਦਾ ਹੈ ਕਿ ਜਦੋਂ ਤਕ ਸੁਚੇਤ ਰਹੋ, ਜਾਗਦੇ ਰਹੋ, ਮੰਤਰ ਜਾਪ ਕਰਦੇ ਰਹੋ, ਸੁਚੇਤ ਅਵਸਥਾ ਵਿਚ ਹਰ ਸਮੇਂ ਮੰਤਰ ਜਾਪ ਕਰਦੇ ਰਹਿਣਾ ਹੀ ਠੀਕ ਹੈ, ਏਸੇ ਨੂੰ ਹੀ ਪੱਕਾ ਕਰਨਾ ਹੈ ਇਸੇ ਨੂੰ ਹੀ ਖੋਜਣਾ ਹੈ, ਇਹ ਹੀ ਤੁਹਾਡਾ ਸਤਿ ਹੈ, ਹਰ ਵਸਤ ਵਿਚ ਵਾਹਿਗੁਰੂ ਹੈ, ਤੁਹਾਡੇ ਬੁਲਾਂ ਤੇ ਦੰਦਾਂ ਵਿਚ ਹੈ, ਕੀ ਵਾਹਿਗੁਰੂ ਦੰਦ ਸ਼ਬਦ ਵਿਚ ਹੈ? ਕੀ ਵਾਹਿਗੁਰੂ ਦੰਦ ਸ਼ਬਦ ਦੇ ਅਰਥ ਵਿਚ ਹੈ, ਵਾਹਿਗੁਰੂ ਕਿਥੇ ਹੈ ਜਿਸ ਨੂੰ ਤੁਸੀਂ ਢੂੰਡ ਰਹੇ ਹੋ, ਦੰਦ ਸ਼ਬਦ ਵਿਚ ਉਹ ਕਿਥੇ ਹੈ? ਅਤੇ ਸ਼ਬਦ ਦੇ ਅਰਥਾਂ ਵਿਚ ਉਸ ਵਾਹਿਗੁਰੂ ਦਾ ਕੀ ਸਥਾਨ ਹੈ। ਤੁਸੀਂ ਕਾਰ ਚਲਾ ਰਹੇ ਹੋ, ਮੈਂ ਤੁਹਾਨੂੰ ਇਕ ਗੱਲ ਦੱਸੀ ਹੈ ਕਿ ਇਹ ਸੰਸਾਰ ਕੇਵਲ ਇਕੋ ਬ੍ਰਹਮ ਦਾ ਹੀ ਪਸਾਰਾ ਹੈ, ਸੜਕ ਬ੍ਰਹਮ ਹੈ, ਕਾਰ ਬ੍ਰਹਮ ਹੈ, ਕਾਰ ਦੇ ਰੂਪ ਵਿਚ ਬ੍ਰਹਮ ਹੈ, ਅਸੀਂ ਬ੍ਰਹਮ ਹੀ ਦੇਖਣਾ ਹੈ। ਤੁਹਾਨੂੰ ਇਹ ਪਹਿਲਾਂ ਹੀ ਦਸਿਆ ਜਾ ਚੁੱਕਾ ਹੈ ਕਿ ਕੇਵਲ ਬ੍ਰਹਮ ਦਾ ਹੀ ਪਸਾਰਾ ਹੈ ਪਰ ਇਸ ਨਤੀਜੇ ਤੇ ਪਹੁੰਚਣ ਦਾ ਮਾਰਗ ਕੋਈ ਸਾਧਾਰਣ ਮਾਰਗ ਨਹੀਂ ਹੈ। ਇਸ ਤੋਂ ਉਲਟ ਇਹ ਤਾਂ ਨਖੇਦੀ ਦਾ ਮਾਰਗ ਹੈ ਜਿਸ ਨੂੰ ‘ਨੇਤਿ ਨੇਤਿ’ ਕਹਿੰਦੇ ਹਨ। ਪਿਛੇ ਦੱਸੇ ਗਏ ਛੇ ਵਾਕਾਂ ਤੋਂ ਬਿਨਾਂ ਵੇਦਾਂਤ ਫਿਲੋਸਫੀ ਦਾ ਦੂਸਰਾ ਵਿਸ਼ੇਸ਼ ਸ਼ਬਦ ਹੈ ‘ਨੇਤਿ ਨੇਤਿ’ ਇਹ ਵੀ ਨਹੀਂ, ਉਹ ਵੀ ਨਹੀਂ, ਇਹ ਸ਼ਬਦ ਅੱਜ ਤੋਂ 3000, 4000 ਸਾਲ ਪਹਿਲਾਂ ਦਿਤਾ ਗਿਆ ਸੀ। ਸੰਸਾਰ ਵਿਚ ਬ੍ਰਹਮਾ ਤੋਂ ਬਿਨਾਂ ਹੋਰ ਕੋਈ ਨਹੀਂ, ਇਹ ਹੀ ਕਿਹਾ ਜਾਂਦਾ ਹੈ, ਦਸਿਆ ਜਾਂਦਾ ਹੈ ਪਰ ਬੁੱਧੀ ਇਸ ਨੂੰ ਮੰਨਣ ਨੂੰ ਤਿਆਰ ਹੀ ਨਹੀਂ। ਜੇ ਕੁਛ ਵੀ ਤੁਸੀਂ ਸਿਖਿਆ ਹੁੰਦਾ ਹੈ ਉਹ ਸਾਰਾ ਛੱਡਣਾ ਪੈਂਦਾ ਹੈ। ਪੂਰਵ ਸਥਾਪਿਤ ਨਿਰੋਧ ਅਨੁਸਾਰ ਸੰਸਾਰ ਕੇਵਲ ਇਕ ਬ੍ਰਹਮ ਦਾ ਹੀ ਪਸਾਰਾ ਹੈ, ਇਕੋ ਬ੍ਰਹਮ ਹੈ ਪਰ ਬੁੱਧੀ ਉਸ ਨੂੰ ਮੰਨਣ ਨੂੰ ਤਿਆਰ ਨਹੀਂ, ਇਹ ਨਹੀਂ ਉਹ ਨਹੀਂ ਮੈਨੂੰ ਪ੍ਰਮਾਤਮਾ ਦੰਦ ਵਿਚ ਨਹੀਂ ਦਿਸਦਾ, ਮੈਨੂੰ ਇਹਦੇ ਵਿਚ ਨਹੀਂ ਦਿਸਦਾ, ਮੈਨੂੰ ਉਹਦੇ ਵਿਚ ਨਹੀਂ ਦਿਸਦਾ। ਇਸ ਨਾਲ ਜ਼ਰੂਰੀ ਹੈ ਕਿ ਤੁਸੀਂ ਆਪਣੇ ਮਾਰਗ ਤੇ ਬਿੜਕ ਜਾਓਗੇ, ਕੀ ਤੁਸੀਂ ਸੋਚ ਸਕਦੇ ਹੋ ਜੇ 24 ਘੰਟੇ ਤੁਹਾਡੀ ਬੁੱਧੀ, ਤੁਹਾਡਾ ਮਨ ਇਹ ਹੀ ਸੋਚਦਾ ਰਹੇ ਤਾਂ ਕੀ ਹੋਵੇਗਾ? ਇਕ ਪਾਸੇ ਤਾਂ

ਅਸੀਂ ਕਹੀ ਜਾ ਰਹੇ ਹਾਂ ਕਿ ਕੇਵਲ ਬ੍ਰਹਮ ਹੈ, ਬ੍ਰਹਮ ਹੀ ਹੈ ਦੂਸਰੇ ਪਾਸੇ ਅਸੀਂ ਕਹਿੰਦੇ ਹਾਂ, ਇਹ ਨਹੀਂ, ਉਹ ਨਹੀਂ, ਇਹ ਸਤਿ ਨਹੀਂ, ਉਹ ਸਤਿ ਨਹੀਂ। ਮਿਸਾਲ ਵਜੋਂ ਜੇ ਅਸੀਂ ਇਕ ਦਰੀ ਲੈ ਲਈ ਇਸ ਦਰੀ ਵਿਚ ਪ੍ਰਮਾਤਮਾ ਕਿਥੇ ਹੈ? ਜੇ ਸਭ ਸਤਿ ਹੈ, ਜੇ ਸਭ ਅਨੰਤ ਹੈ ਤਾਂ ਇਸ ਦਰੀ ਦੀ ਅਨੰਤਤਾ ਕਿਥੇ ਹੈ? ਕੀ ਇਹ ਦਰੀ, ਇਹ ਗਲੀਚਾ ਅਨੰਤ ਹੈ ਜੇ ਮੈਂ ਇਸ ਦਰੀ ਨੂੰ ਆਪਣੇ ਉਤੇ ਲੈ ਲਵਾਂ, ਕੀ ਉਸ ਦਾ ਭਾਵ ਇਹ ਹੋਵੇਗਾ ਕਿ ਪ੍ਰਮਾਤਮਾ ਨੇ ਦਰੀ ਉਤੇ ਲੈ ਲਈ ਹੈ। ਇਹ ਗਿਆਨਯੋਗ ਹੈ, ਵੇਦਾਂਤ ਗਿਆਨ ਯੋਗ ਹੈ, ਇਹ ਬੁੱਧੀਜੀਵੀਆਂ ਦਾ ਮਾਰਗ ਹੈ, ਇਹ ਵਿਗਿਆਨ ਹੈ, ਇਹ ਇਕ ਛੁੱਘੀ ਫਿਲੋਸਫੀ ਹੈ ਇਸ ਵਿਚ ਸਾਰੇ ਪ੍ਰਸੰਗਾਂ ਦਾ ਚਿੰਤਨ ਕੀਤਾ ਗਿਆ ਹੈ, ਇਹ ਸਾਰੇ ਧਿਆਨ ਕਰਨ ਦਾ ਰਹੱਸ ਇਹ ਹੈ ਕਿ ਇਹ ਪੂਰਵ ਨਿਰਧਾਰਤ ਨਿਰਣੇ ਇਕ ਸਤਿ ਬਣ ਜਾਣ, ਤੁਹਾਨੂੰ ਪ੍ਰਾਪਤੀ ਹੋ ਜਾਵੇ, ਇਕ ਪਾਸੇ ਤਾਂ ਤੁਹਾਡਾ ਸਿਮਰਨ ਤੁਹਾਨੂੰ ਵਾਹਿਗੁਰੂ ਦਾ ਅਨੁਭਵ ਕਰਾ ਰਿਹਾ ਹੈ, ਉਸ ਤੱਤ ਦਾ ਅਨੁਭਵ, ਅਤੀਤ ਦੀ ਹੋਂਦ ਦਾ ਅਹਿਸਾਸ ਕਰਾ ਰਿਹਾ ਹੈ, ਦੂਸਰੇ ਪਾਸੇ ਬੁੱਧੀ ਦੇ ਪੱਧਰ ਤੇ ਕਿੰਤੂ ਪਰਤੰਤੂ ਹੈ। ਇਨ੍ਹਾਂ ਦੌਨਾਂ ਦੇ ਵਿਚ ਦਾ ਫੈਸਲਾ ਕਿਸ ਤਰ੍ਹਾਂ ਪੂਰਿਆ ਜਾਵੇ ਤਾਂ ਜੋ ਬੁੱਧੀ ਦੇ ਪੱਧਰ ਤੇ ਤੁਸੀਂ ਉਸੇ ਨਿਰਣੇ ਤੇ ਪਹੁੰਚ ਸਕੋ, ਜੋ ਜਿਸ ਨਿਰਣੇ ਤੇ ਤੁਸੀਂ ਸਿਮਰਨ ਕਰਕੇ ਪਹੁੰਚਦੇ ਹੋ। ਜਦੋਂ ਤਕ ਤੁਸੀਂ ਬੁੱਧੀ ਦੇ ਪੱਧਰ ਤੇ ਵੀ ਉਸੇ ਨਿਰਣੇ ਤੇ ਨਾ ਪਹੁੰਚੋ, ਉਸ ਪ੍ਰਮਾਤਮਾ ਦਾ ਅਨੁਭਵ ਨਾ ਕਰ ਲਵੋ, ਤੁਹਾਡਾ ਮਨ ਸਮਾਧੀ ਵਿਚ ਨਹੀਂ ਜੁੜੇਗਾ, ਇਕਸੁਰਤਾ, ਇਕਸਾਰਤਾ ਵਿਚ ਨਹੀਂ ਆਏਗਾ। ਇਸ ਲਈ ਤੁਰਨਾ, ਬੋਲਣਾ, ਸੋਚਣਾ ਸਭ ਬ੍ਰਹਮ ਹੈ ਪਰ ਤੱਤ ਕੀ ਹੈ? ਤੱਤ ਸਤਿ, ਚਿਤ, ਅਨੰਦ ਵਿਚ ਹੈ, ਬ੍ਰਹਮ ਦੇ ਤਿੰਨ ਲੱਛਣ ਹਨ, ਉਹ ਹਨ ਸਤਿ, ਚਿਤ ਅਤੇ ਅਨੰਦ। ਇਸ ਤੋਂ ਭਾਵ ਇਹ ਹੈ ਸਤਿ ਹੋ ਗਈ ਹੋਂਦ, ਚਿਤ ਹੋ ਗਿਆ ਚੇਤਨਤਾ, ਅਨੰਦ ਹੋ ਗਿਆ ਆਤਮਕ ਸੁਖ। ਵਿਚਾਰਗੋਚਰੇ ਗੱਲ ਇਹ ਹੈ ਇਕ ਪਾਸੇ ਤਾਂ ਅਸੀਂ ਕਹਿੰਦੇ ਹਾਂ ਕਿ ਬ੍ਰਹਮ ਦੇ ਕੋਈ ਨਾਮ ਨਹੀਂ ਹਨ, ਕੋਈ ਲਕਸ਼ ਨਹੀਂ ਹਨ ਪਰ ਫੇਰ ਤੁਸੀਂ ਇਹ ਲਕਸ਼ ਕਿਸਦੇ ਦੇ ਰਹੇ ਹੋ? ਉਹ ਤਾਂ ਗੁਰਾਂ ਤੋਂ ਉਤੇ ਹੈ, ਲਕਸ਼ਾਂ ਤੋਂ ਉਤੇ ਹੈ, ਫੇਰ ਤੁਸੀਂ ਉਸ ਲਈ ਇਹ ਗੁਣ ਕਿਸ ਤਰ੍ਹਾਂ ਨਾਲ ਲੈ ਸਕਦੇ ਹੋ? ਤੁਸੀਂ ਕੋਈ ਵੀ ਸ਼ਬਦ ਬ੍ਰਹਮ ਲਈ ਵਰਤ ਸਕਦੇ ਹੋ, ਸੰਕਰਾਚਾਰੀਆ ਕਹਿੰਦੇ ਹਨ, “ਨਹੀਂ, ਨਹੀਂ, ਨਹੀਂ ਤੁਸੀਂ ਮੈਨੂੰ ਸਮਝਿਆ ਹੀ ਨਹੀਂ, ਮੈਂ ਤੁਹਾਨੂੰ ਉਸ ਦੇ ਸੁਰੂਪ ਲਕਸ਼ਣ ਦਸ ਰਿਹਾ ਹਾਂ, ਇਹ ਸਭ ਕੁਝ ਉਹ ਹੈ ਜੋ ਅਸੀਂ ਜਾਣਦੇ ਹਾਂ ਉਸ ਦੀ ਹੋਂਦ ਬਾਰੇ ਹੈ, ਹੋਂਦ ਇਕ ਵੱਖਰੀ ਗੱਲ ਹੈ, ਗੁਣ ਲਕਸ਼ਣ ਵੱਖਰੀ ਗੱਲ ਹੈ। ਇਹ ਤਿੰਨ ਗੁਣ ਹੀ ਬ੍ਰਹਮ ਹਨ, ਹੋਂਦ ਦੀ ਸੰਪੂਰਨਤਾ ਚੇਤਨਤਾ ਦੀ ਸੰਪੂਰਨਤਾ ਹੈ, ਅਨੰਦ ਸੰਪੂਰਨ ਆਤਮਕ ਸੁਖ ਹੈ, ਇਸ ਦੇ ਕੋਈ ਨਾਮ ਨਹੀਂ ਹਨ, ਉਸ ਦੀ ਕੋਈ ਮਲਕੀਅਤ ਨਹੀਂ ਹੈ। ਇਹ ਕੋਈ ਇਸ ਤਰ੍ਹਾਂ ਵੀ ਨਹੀਂ ਹੈ ਕਿ ਖੁਸ਼ੀ ਹੈ ਕਿ ਨਹੀਂ ਹੈ। ਜਦੋਂ ਬ੍ਰਹਮਾ ਦੇ ਤਿੰਨ ਗੁਣ ਸਾਰੀ ਜਗ੍ਹਾਂ ਪਸਰ ਰਹੇ ਹਨ, ਹਰ ਵਸਤ ਹਰ ਚੀਜ਼ ਵਿਚ ਹਨ, ਹਰ ਹੋਂਦ ਵਿਚ ਹਨ, ਏਥੇ ਵੀ ਤੇ ਅਣਦਿਸਦੇ ਵਿਚ ਵੀ। ਬਹੁਤ ਸਾਰੇ ਲੋਕੀ ਜਿਹੜੇ ਫਿਲੋਸਫੀ ਦੀ ਪਰਿਕਲਪਨਾ ਕਰਦੇ ਹਨ, ਉਸਦਾ ਮਿਲਗੋਭਾ ਕਰਦੇ ਹਨ। ਇਕ ਪੱਧਰ ਤੇ ਸਤਿ ਪੇਸ਼ ਕਰਨਾ

ਚਾਹੁੰਦੇ ਹਨ ਉਹ ਅਸੀਂ ਫੇਰ ਦੇਖਾਂਗੇ। ਮੈਂ ਤੁਹਾਨੂੰ ਅਜੇ ਧਿਆਨ ਲਾਉਣ ਦਾ ਤਰੀਕਾ ਨਹੀਂ ਦਸਿਆ, ਕਿਵੇਂ ਤੁਸੀਂ ਸ਼ੁਰੂ ਕਰ ਸਕਦੇ ਹੋ, ਜਦੋਂ ਤਕ ਤੁਹਾਨੂੰ ਸਾਰਾ ਤਰੀਕਾ ਨਾ ਦਸਿਆ ਜਾਵੇ, ਸੁਚੇਤ ਮਨ ਨੂੰ ਕਿਵੇਂ ਸੋਧਿਆ ਜਾਵੇ ਧਿਆਨ ਨੂੰ ਆਪਣੇ ਅੰਦਰ ਇਕ ਸੁਰ ਕੀਤਾ ਜਾਵੇ, ਉਦੋਂ ਤਕ ਅੱਗੇ ਨਹੀਂ ਚਲਿਆ ਜਾ ਸਕਦਾ।

ਅਧੇ ਪਟੀ ਕਲਮ ਆਪਿ ਉਪਰਿ ਲੇਖੁ ਭਿ ਤੁੰ॥  
ਏਕੋ ਕਹੀਐ ਨਾਨਕਾ ਦੂਜਾ ਕਾਹੇ ਭੁ॥ ਪੰਨਾ - 1291

॥ ॥ ॥ ॥ ॥ ॥

(ਪੰਨਾ 3 ਦੀ ਬਾਕੀ)

ਇਕ ਨਾਨਕ ਕੀ ਅਰਦਾਸਿ ਜੇ ਤੁਧੁ ਭਾਵਸੀ॥  
ਮੈ ਦੀਜੈ ਨਾਮ ਨਿਵਾਸੁ ਹਰਿ ਗੁਣ ਗਾਵਸੀ॥

ਪੰਨਾ - 752

ਮਨ ਵਿਚ ਇਹ ਪ੍ਰਸ਼ਨ ਵੀ ਉਠ ਸਕਦਾ ਹੈ ਕਿ ਕੀ ਨਾਮ ਦਾ ਅਨੁਭਵ ਮਹਾਂਪੁਰਸ਼ਾਂ, ਸੰਤ ਮਹਾਤਮਾ ਦੀ ਸੰਗਤ ਤੋਂ ਬਿਨਾਂ ਨਹੀਂ ਹੋ ਸਕਦਾ? ਹੋ ਤਾਂ ਸਭ ਕੁਝ ਸਕਦਾ ਹੈ, ਅਸੰਭਵ ਤਾਂ ਕੁਝ ਵੀ ਨਹੀਂ ਪਰ ਅਸੀਂ ਗੁਰਬਾਣੀ ਤੋਂ ਸੇਧ ਲੈਣੀ ਹੈ। ਮਨ ਦੇ ਇਸ ਪ੍ਰਸ਼ਨ ਦਾ ਉਤਰ ਗੁਰੂ ਮਹਾਰਾਜ ਜੀ ਦੇ ਨਿਮਨ ਸ਼ਬਦ ਵਿਚੋਂ ਭਲੀਭਾਂਤ ਸਪਸ਼ਟ ਹੋ ਜਾਂਦਾ ਹੈ। ਸੰਤਾਂ ਦੇ ਦਰਸ਼ਨਾਂ ਨਾਲ ਅਤੇ ਸੰਗਤ ਵਿਚ ਜਾਣ ਨਾਲ ਕੀ ਵਾਪਰਦਾ ਹੈ, ਗੁਰੂ ਮਹਾਰਾਜ ਤੋਂ ਸਰਵਣ ਕਰੋ -

ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਤਿਨਿਆ॥  
ਮਨ ਕੀ ਕਟੀਐ ਸੈਲੁ ਸਾਧਸੰਗਿ ਛੁਠਿਆ॥  
ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ॥  
ਬੰਧਨ ਖੋਲਨਿ ਸੰਤ ਦੂਤ ਸਭਿ ਜਾਰਿ ਛਾਪਿ॥  
ਤਿਸੁ ਸਿਉ ਲਾਇਨਿ ਰੰਗੁ ਜਿਸ ਦੀ ਸਭ ਧਾਰੀਆ॥  
ਊਚੀ ਹੂੰ ਊਚਾ ਬਾਨੁ ਅਗਮ ਅਪਾਰੀਆ॥  
ਗੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ॥  
ਜਾ ਆਧੇ ਹੋਇ ਦਇਆਲੁ ਤਾਂ ਭਗਤ ਸੰਗ ਪਾਈਐ॥

ਪੰਨਾ - 520

ਅਰਥਾਤ ਦਰਸ਼ਨ ਕੀਤਿਆਂ ਹੀ ਵਾਹਿਗੁਰੂ ਯਾਦ ਆ ਜਾਂਦਾ ਹੈ ਅਤੇ ਮਨ ਦੀ ਸੈਲ ਕੱਟੀ ਜਾਂਦੀ ਹੈ, ਮਹਾਂਪੁਰਸ਼ਾਂ ਦੇ ਪ੍ਰਵਰਨ ਮੰਨਣ ਨਾਲ ਜਨਮ ਮਰਣ ਦਾ ਡਰ ਦੁਰ ਹੋ ਜਾਂਦਾ ਹੈ, ਜੀਵਨ ਦੇ ਬੰਧਨ ਟੁੱਟ ਜਾਂਦੇ ਹਨ, ਦੂਤ ਨੌਠ ਜਾਂਦੇ ਹਨ; ਸੰਤ ਉਸ ਵਾਹਿਗੁਰੂ ਨਾਲ ਸਾਡੀ ਪ੍ਰੀਤ ਲਾ ਦਿੰਦੇ ਹਨ ਜਿਸ ਨੇ ਸਾਗੀ ਸਿਸ਼ਟੀ ਟੋਕਾ ਕੇ ਰੱਖੀ ਹੋਈ ਹੈ। ਸੰਤ ਦਾ ਰੁਤਬਾ, ਉਸ ਦੀ ਪਦਵੀ ਉਚੀ ਤੋਂ ਉਚੀ ਅਤੇ ਬੇਅੰਤ ਹੈ। ਗੁਰੂ ਦੀ ਕਿਪਾ ਹੋਵੇ ਤਾਂ ਹੀ ਭਗਤ ਜਨਾਂ ਦੀ ਸੰਗਤ ਮਿਲਦੀ ਹੈ।

‘ਆਤਮ ਮਾਰਗ’ ਦੇ ਪਾਂਧੀ ਕਿੰਨੇ ਵਡਭਾਗੀ ਹਨ ਜਿਨ੍ਹਾਂ ਨੂੰ ਸਤਿਸੰਗ, ਸਾਧਸੰਗ, ਨਾਮ-ਅਭਿਆਸੀਆਂ ਦੀ ਸੰਗਤ ਪ੍ਰਾਪਤ ਹੈ। ਆਤਮ-ਮਾਰਗ ਵਿਚ ਛਾਪਦੇ ਮਹਾਨ ਪ੍ਰਵਰਨਾਂ ਰਾਹੀਂ, ਦੀਵਾਨਾਂ ਰਾਹੀਂ, ਕੈਸਟਾਂ ਅਤੇ ਵੀਡੀਓ ਫਿਲਮਾਂ ਰਾਹੀਂ ਆਪ ਗੁਰਬਾਣੀ ਦੇ ਅਨਸੋਲ ਹੀਰੇ ਮੋਤੀਆਂ ਨੂੰ ਵਿਹਾਇ ਰਹੇ ਹੋ। ਜਿਵੇਂ ਗੁਰਬਾਣੀ ਗੁਰੂ ਦਾ ਹਿਰਦਾ ਹੈ ਅਤੇ ਗੁਰੂ ਦੇ ਪ੍ਰਤੱਖ ਦਰਸ਼ਨ ਦੀਦਾਰ ਗੁਰੂ ਦੇ ਸ਼ਬਦ ਵਿਚ ਪ੍ਰਾਪਤ ਹਨ ਤਿਵੇਂ ਹੀ ਮਹਾਂਪੁਰਸ਼ਾਂ ਦੇ ਪ੍ਰਵਰਨ ਮਹਾਂਪੁਰਸ਼ਾਂ ਦੀ ਸੰਗਤ ਹੈ, ਇਨ੍ਹਾਂ ਪ੍ਰਵਰਨਾਂ ਵਿਚ ਜੋੜਨ ਦੀ ਸ਼ਕਤੀ ਹੈ, ਅੰਦਰ ਪਿਆਰ ਪੈਦਾ

ਹੁੰਦਾ ਹੈ, ਪ੍ਰਭੂ ਮਿਲਨ ਦੀ ਲੋਚਾ ਅਤੇ ਉਮੰਗ ਉਠਦੀ ਹੈ, ਮਨ ਦੇ ਸੰਕੇ ਨਵਿਰਤ ਹੁੰਦੇ ਹਨ, ਮਨ ਨਿਰਮਲ ਹੋ ਕੇ ਬੰਦਰੀ ਵਿਚ ਲਗ ਜਾਂਦਾ ਹੈ। ਇਸ ਲਈ ਹੋਰ ਸੰਗੀਆਂ ਸਾਥੀਆਂ ਨੂੰ ਵੀ ਇਸ ਪਰਿਵਾਰ ਵਿਚ ਸ਼ਾਮਲ ਕਰਨ ਦਾ ਪਰਉਪਕਾਰ ਕਰੋ। ਸਿਮਰਨ ਕਰਨ ਵਾਲਿਆਂ ਨੂੰ ਇਹ ਸੇਵਾ ਗੁਰੂ ਵਲੋਂ ਬਖਸ਼ਿਸ਼ ਹੈ ਕਿ ਉਹ ਦੂਜਿਆਂ ਤੇ ਵੀ ਪਰਉਪਕਾਰ ਕਰਨ -

**ਪ੍ਰਭ ਕਉ ਸਿਮਰਹਿ ਸੇ ਪਰਉਪਕਾਰੀ॥** ਪੰਨਾ - 263

ਆਤਮ ਮਾਰਗ ਦੇ ਮੈਂਬਰ ਬਣਾਉਣਾ ਮਹਾਨ ਸੇਵਾ ਹੈ। ਇਸ ਨਾਲ ਸਤਿਗੁਰ ਦੀ ਨਦਰ ਦਾ ਪਾਤਰ ਬਣੀਦਾ ਹੈ। ਗੁਰੂ ਮਹਾਰਾਜ ਕਿੰਨੀ ਵੱਡਿਆਈ ਬਖਸ਼ਦੇ ਹਨ ਐਸੇ ਗੁਰਸਿਖਾਂ ਨੂੰ ਜੋ ਆਪ ਨਾਮ ਜਪਦੇ ਹਨ ਅਤੇ ਦੂਜਿਆਂ ਨੂੰ ਨਾਮ ਲਈ ਪ੍ਰੇਰਤ ਕਰਦੇ ਹਨ -

**ਜਨੁ ਨਾਨਕੁ ਯੁਕਿ ਮੰਗੈ ਤਿਸੁ ਗੁਰਸਿਖ ਕੀ  
ਜੋ ਆਪਿ ਜਪੈ ਅਵਰਹ ਨਾਮੁ ਜਪਾਵੈ॥** ਪੰਨਾ - 306

ਤੁਸੀਂ ਇਹ ਵੱਡਿਆਈ ਸਚਮੁਚ ਲੈ ਸਕਦੇ ਹੋ। ਜੋੜਨਾ ਬਹੁਤ ਵੱਡੀ ਸੇਵਾ ਹੈ, ਪਰਉਪਕਾਰ ਹੈ, ਸਿਮਰਨ ਵਿਚ ਜੋੜਨਾ, ਸਿਮਰਨ ਹੀ ਹੈ। ਆਓ ਰਲ ਕੇ ਨਵੇਂ ਪਾਂਧੀ ਬਣਾਉਣ ਲਈ ਯਤਨਸ਼ੀਲ ਹੋਈਏ ਅਤੇ ਸੁਰਖੂ ਹੋ ਕੇ ਗੁਰੂ ਦੀ ਦਰਗਾਹ ਵਿਚ ਜਾਈਏ।

**ਵਿਚਿ ਦੁਨੀਆ ਸੇਵ ਕਮਾਈਐ॥  
ਤਾ ਦਰਗਹ ਬੈਸਣੁ ਪਾਈਐ॥  
ਕਹੁ ਨਾਨਕ ਬਾਹ ਲੁਭਾਈਐ॥**

ਪੰਨਾ - 26

(ਡਾ.) ਜਗਜੀਤ ਸਿੰਘ  
ਮੁਖ ਸੰਪਾਦਕ ‘ਆਤਮ ਮਾਰਗ’

॥ ॥ ॥ ॥ ॥

(ਪੰਨਾ 31 ਦੀ ਬਾਕੀ)

ਅਵੱਸ਼ਕ ਹੈ। ਬਹੁਤ ਵਾਰੀ ਬੁੱਧੀ ਦਖਲ ਦਿੰਦੀ ਹੈ, ਵਾਸ਼ਨਾਵਾਂ ਕਈ ਵਾਰੀ ਅੰਨਾ ਕਰ ਦਿੰਦੀਆਂ ਹਨ। ਭਾਵੇਂ ਦੋਵੇਂ ਬਹੁਤ ਵੱਡੀਆਂ ਸ਼ਕਤੀਆਂ ਹਨ, ਬੁੱਧੀ ਅਤੇ ਵਾਸ਼ਨਾਵਾਂ ਪਰ ਇਨ੍ਹਾਂ ਨੂੰ ਪਹਿਲਾਂ ਜਾਂਚ ਲੈਣਾ, ਪਰਖ ਲੈਣਾ ਚਾਹੀਦਾ ਹੈ। ਫੇਰ ਇਨ੍ਹਾਂ ਨੂੰ ਸਹਿਜ ਗਿਆਨ ਵਲ ਲੈ ਜਾਣਾ ਚਾਹੀਦਾ ਹੈ। ਕੇਵਲ ਸਹਿਜ ਗਿਆਨ ਹੀ ਇਕ ਸੱਚੇ ਗਿਆਨ ਦਾ ਮਾਰਗ ਹੈ ਜੋ ਵੀ ਤੁਸੀਂ ਦੇਖਦੇ ਹੋ ਝੂਠ ਹੈ, ਮਾਇਆ ਦਾ ਪਸਾਰਾ ਹੈ, ਸਦਾ ਬਦਲਦਾ ਰਹਿਣ ਵਾਲਾ ਹੈ, ਸੱਚ ਤੁਂ ਇਨ੍ਹਾਂ ਦੇ ਪਿਛੇ ਛੁਪਿਆ ਪਿਆ ਹੈ। ਉਨ੍ਹਾਂ ਨੇ ਮੈਨੂੰ ਨਿਰਭੈ ਹੋ ਕੇ ਆਤਮ ਮਾਰਗ ਤੇ ਚੱਲਣ ਲਈ ਕਿਹਾ। ਸੱਤ ਦਿਨ ਦੇ ਸਤਿਸੰਗ ਤੋਂ ਬਾਦ ਮੈਂ ਤੇ ਮੇਰਾ ਪੱਥਰ ਪਰਦਸ਼ਕ ਇਸ ਯੋਗੀ ਕੋਲੋਂ ਆ ਗਏ। ਮੈਂ ਸੀਂ ਨਗਰ ਵਾਪਸ ਆ ਗਿਆ ਅਤੇ ਆਪਣੀ ਥਾਂ ਤੇ ਹਿਮਾਲੀਆ ਤੇ ਪਤਿੜ ਮਾਨਣ ਚਲਾ ਗਿਆ।

For more information

please visit us on internet at :-

<http://www.atammarg.org>

&

<http://www.atammarg.com>

## ਸੌ ਸਿਆਣੇ ਇਕ ਮਤ

### (ਇਕ ਪੱਤਰ)

ਪੂਜਨੀਕ ਬਾਬਾ ਜੀ ਆਪ ਜੀ ਦੇ ਪਵਿੱਤਰ ਚਰਨਾਂ ਵਿਚ ਸਾਡੇ ਸਾਰੇ ਪਰਿਵਾਰ ਵਲੋਂ ਬਾਰੰਬਾਰ ਨਮਸਕਾਰ ਹੈ। ਹੇ ਗਿਸੀਓਂ ਕੇ ਗਿਸੀ, ਹੇ ਸੰਤਾਂ ਕੇ ਮਹਾਂ ਸੰਤ ਜੀ! ਆਪ ਜੀ ਨੇ ਇਸ ਕਲਜੁੱਗ ਦੇ ਸਮੇਂ ਵਿਚ ਭੁੱਲੋ ਭਟਕੇ ਜੀਵਾਂ ਨੂੰ ਤਾਰਨ ਵਾਸਤੇ ਜੋ ਇਹ ‘ਆਤਮ ਮਾਰਗ’ ਮੈਗਜ਼ੀਨ ਸਰਬ ਸਾਂਝਾ ਆਪਣੇ ਪਵਿੱਤਰ ਲੇਖਾਂ ਦਾ ਤੇ ਹੋਰ ਤੱਤ ਬੇਤੇ ਮਹਾਂਪੁਰਸ਼ਾਂ ਦੇ ਲੇਖ ਪ੍ਰਕਾਸ਼ਿਤ ਕੀਤੇ ਹਨ ਇਨ੍ਹਾਂ ਦੀ ਜਿੰਨੀ ਵੀ ਪ੍ਰਸ਼ੰਸਾ ਕੀਤੀ ਜਾਵੇ ਘੱਟ ਹੈ ਕਿਉਂਕਿ ਅੱਜਕਲੁ ਦਾ ਭਿਆਨਕ ਸਮਾਂ ਐਸਾ ਗੁਜਰ ਰਿਹਾ ਹੈ ਜਿਸ ਵਿਚ ਮਾਇਆ ਦਾ ਐਸਾ ਪ੍ਰਕੋਪ ਵਧ ਰਿਹਾ ਹੈ ਕਿ ਇਨਸਾਨ ਨਾਮ ਦਾ ਜੋ ਜੀਵ ਹੈ ਉਹ ਵਿਸ਼ੇ-ਵਿਕਾਰਾਂ ਵਿਚ ਐਸਾ ਲਿਵਲੀਨ ਹੋ ਚੁੱਕਾ ਹੈ ਉਸ ਨੂੰ ਖਾਣ ਪੀਣ ਤੇ ਸੌਣ ਤੋਂ ਇਲਾਵਾ ਕੁਝ ਸੁਝਦਾ ਹੀ ਨਹੀਂ, ਮੈਂ ਆਪ ਜੀ ਦੇ ਇਸ ਪਰਉਪਕਾਰ ਤੋਂ, ਆਪ ਜੀ ਦੇ ਸੰਘਰਸ਼ ਤੋਂ ਬਲਿਹਾਰ ਜਾਂਦਾ ਹੈ ਜਿਨ੍ਹਾਂ ਨੇ ਕਲਜੁੱਗ ਨਾਲ ਸੰਪਰਸ਼ ਕਰਕੇ ਆਪਣੀਆਂ ਸੰਗਤਾਂ ਨੂੰ ਮਾਰਗ ਦਰਸ਼ਨ ਕਰਾਇਆ ਹੈ। ਜਿਸ-ਜਿਸ ਨੇ ਇਹ ਮੈਗਜ਼ੀਨ ਪੜ੍ਹੀ ਹੈ ਉਸ ਦੀ ਕਾਇਆ ਹੀ ਪਲਟ ਗਈ ਹੈ, ਉਹ ਆਪਣੇ ਆਪ ਨੂੰ ਐਸਾ ਮਹਿਸੂਸ ਕਰਦਾ ਹੈ ਜਿਦੋਂ ਬਚਪਨ ਤੋਂ ਜੁਆਨੀ ਵਿਚ ਪੈਰ ਰਖਦੇ ਹੀ ਉਹ ਕਿਸੇ ਵੱਡੇ ਹਨ੍ਹੇ ਘੁੱਪ ਵਿਚ ਗੁਆਚ ਗਿਆ ਹੋਵੇ ਤੇ ਵਿਸੇ ਵਿਕਾਰਾਂ ਵਿਚ ਲੱਥ ਪੱਥ ਹੋ ਚੁੱਕੇ ਇਨਸਾਨ ਦੀ ਪਰਉਪਕਾਰੀ ਬਾਬਾ ਜੀ ਬਾਂਹ ਫੜ ਕੇ ਕਿਸੇ ਇਲਾਹੀ ਪ੍ਰਕਾਸ਼ ਵਲ ਲੈ ਜਾ ਰਹੇ ਹੋਣ। ਇਹ ਕਿੱਡੀ ਵੱਡੀ ਆਪ ਜੀ ਦੀ ਘੋਰ ਤਪਸਿਆ ਦਾ ਫਲ ਹੈ ਕਿਉਂਕਿ ਆਪ ਆਪਣੇ ਪਵਿੱਤਰ ਬਚਨਾਂ ਦੁਆਰਾ ਲੱਖਾਂ ਹੀ ਪਰਿਵਾਰਾਂ ਵਿਚ ਸੁਚੇ ਮੌਤੀਆਂ ਦੇ ਛਿੱਟੇ ਮਾਰ ਰਹੇ ਹੋ ਜਿਨ੍ਹਾਂ ਨੂੰ ਅਨੇਕਾਂ ਹੀ ਗੁਰੂ ਜੀ ਦੇ ਪਿਆਰੇ ਆਪ ਜੀ ਦੀ ਕ੍ਰਿਪਾ ਦੁਆਰਾ ਹੁੰਸ ਰੂਪ ਹੋ ਕੇ ਆਪਣੇ ਹਿਰਦੇ ਵਿਚ ਧਾਰਨ ਕਰਕੇ ਉਸ ਇਲਾਹੀ ਪ੍ਰਕਾਸ਼ ਵਲ ਨੂੰ ਵਧ ਰਹੇ ਹਨ। ਕਿੱਡੀ ਵੱਡੀ ਆਪ ਜੀ ਦੀ ਕਮਾਈ, ਕਿੱਡਾ ਵੱਡਾ ਆਪ ਜੀ ਦਾ ਕਲਜੁੱਗ ਨਾਲ ਸੰਘਰਸ਼ ਹੋ ਰਿਹਾ ਹੈ ਜੋ ਆਪਣੀਆਂ ਸੰਗਤਾਂ ਨੂੰ ਇਸ ਪਾਪੀ ਕਲਜੁੱਗ ਤੋਂ ਬਚਾ ਰਹੇ ਹੋ, ਇਹ ਆਪ ਜੀ ਦਾ ਕਿੱਡਾ ਵੱਡਾ ਪਰਉਪਕਾਰ ਹੈ ਜੋ ਸਾਰੀ-ਸਾਰੀ ਰਾਤ ਜਾਗ ਕੇ ਇਸ ਪਵਿੱਤਰ ‘ਆਤਮ ਮਾਰਗ’ ਮੈਗਜ਼ੀਨ ਨੂੰ ਤਿਆਰ ਕਰਕੇ ਹਜ਼ਾਰਾਂ ਹੀ ਪਰਿਵਾਰਾਂ ਵਿਚ ਭੇਜ ਕੇ ਲੱਖਾਂ ਹੀ ਪ੍ਰਾਣੀਆਂ ਦਾ ਉਧਾਰ ਕਰ ਰਹੇ ਹੋ। ਇਹ ਕੋਈ ਛੋਟਾ ਮੇਟਾ ਕੰਮ ਨਹੀਂ ਹੈ, ਇਸ ਦੀ ਸ਼ਲਾਘਾ ਕਰਨੀ ਜਾਂ ਵਡਿਆਈ ਕਰਨੀ ਇਹ ਸਾਡੇ ਵਰਗਿਆਂ ਤੁਢ ਬੁੱਧੀ ਜੀਵਾਂ ਦੀ ਲੇਖਣੀ ਤੋਂ ਬਾਹਰ ਹੈ। ਅਸੀਂ ਤਾਂ ਪਾਪੀ ਜੀਵੜੇ ਗੁਰੂ ਨਾਨਕ ਜੀ ਮਹਾਰਾਜ ਦੇ ਅੱਗੇ ਇਹੀ ਬੇਨਤੀ ਕਰਦੇ ਹਾਂ, ਦਾਤਾ! ਇਨ੍ਹਾਂ ਮਹਾਂਪੁਰਸ਼ਾਂ ਨੂੰ ਤੰਦਰਸਤੀ ਬਖਸ਼ੇ ਤੇ ਲੰਮੀ ਉਮਰ ਦੇ ਭੰਡਾਰ ਬਖਸ਼ੇ ਜੋ ਕਿ ਆਉਣ ਵਾਲੇ ਭਿਆਨਕ ਸਮੇਂ ਵਿਚ ਵੀ ਆਪਣੀਆਂ (ਗੁਰੂ ਦੀਆਂ) ਸੰਗਤਾਂ ਦੀ ਰਕਸ਼ਾ ਕਰਦੇ ਰਹਿਣ।

ਹੇ ਪਰਉਪਕਾਰੀ ਮਹਾਂਪੁਰਸ਼ੋ! ਮੇਰੀ ਇਕ ਆਪ ਦੇ ਪਵਿੱਤਰ ਚਰਨਾਂ ਵਿਚ ਬੇਨਤੀ ਹੈ ਕਿ ਦਾਸ ਦੇ ਕਈ ਸਿੰਘਾਂ ਨਾਲ ਬਚਨ ਬਿਲਾਸ ਹੁੰਦੇ ਰਹਿੰਦੇ ਹਨ। ਉਹ ਆਖਦੇ ਹਨ ਕਿ ਅਸੀਂ ਇਕ ਐਸੇ ਮੌਜੂ ਤੇ ਆ ਕੇ ਰੁੱਕ ਗਏ ਹਾਂ ਜਿਸ ਤਰ੍ਹਾਂ ਕੋਈ ਅਣਜਾਣ ਮੁਸਾਫਿਰ ਕਿਸੇ ਚੌਰਾਹੇ ਤੇ ਆ ਕੇ ਰੁਕ ਜਾਂਦਾ ਹੈ।

ਉਸ ਨੂੰ ਇਹ ਪਤਾ ਨਹੀਂ ਲਗਦਾ ਕਿ ਅੱਗੇ ਮੈਂ ਕਿਹੜੇ ਰਸਤੇ ਚਲ ਕੇ ਆਪਣੀ ਮੰਜ਼ਲ ਤੇ ਪਹੁੰਚ ਸਕਦਾ ਹਾਂ। ਅਸੀਂ ਮਹਾਂਪੁਰਸ਼ਾਂ ਦਾ ‘ਆਤਮ ਮਾਰਗ’ ਦੇ ਲੇਖ ਭਾਈ ਤਿਲੋਕਾ ਜੀ ਤੇ ਰਾਜਕੁਮਾਰੀ ਦਾ ਸੰਵਾਦ ਪੜ੍ਹਿਆ। ਜਿਸ ਵਿਚ ਭਾਈ ਤਿਲੋਕਾ ਜੀ, ਰਾਜਕੁਮਾਰੀ ਨੂੰ ਆਤਮ ਗਿਆਨ ਦਸਦੇ ਹਨ ਪਰ ਦਾਤਾ ਜੀ! ਅਸੀਂ ਇਥੇ ਆ ਕੇ ਰੁਕ ਗਏ ਹਾਂ ਕਿ ਆਤਮਾ ਨੂੰ ਕਿਵੇਂ ਪਛਾਣਿਆ ਜਾਵੇ? ਇਹ ਅੱਗੈ ਮਾਰਗ ਦਰਸ਼ਨ ਕਰਾਵੇ ਦਾਤਾ, ਤਾ ਕਿ ਸਾਡੇ ਵਰਗੇ ਪਾਪੀ ਪੁਰਸ਼ ਵੀ ਆਪਣੇ ਆਪ ਨੂੰ ਪਛਾਣ ਸਕਣ ਤੇ ਆਪ ਜੀ ਦੀ ਕ੍ਰਿਪਾ ਦੁਆਰਾ ਇਸ ਭਵਸਾਗਰ ਤੋਂ ਪਾਰ ਹੋ ਸਕਣ।

ਅਸੀਂ ਆਪਣੀ ਵੱਡੀ ਲੜਕੀ ਦੇ ਘਰੋਂ ‘ਆਤਮ ਮਾਰਗ’ ਮੈਗਜ਼ੀਨ ਲਿਆ ਕੇ ਪੜ੍ਹਦੇ ਹਾਂ ਪਰ ਸ਼ੁਰੂ ਕਰਨ ਤੋਂ ਬਾਅਦ ਐਉਂ ਜਾਪਦਾ ਹੈ ਕਿ ਸਾਰਾ ਮੈਗਜ਼ੀਨ ਅੱਜ ਹੀ ਪੜ੍ਹ ਲਵਾਂ, ਪੜ੍ਹਨ ਤੋਂ ਹਟਿਆ ਹੀ ਨਹੀਂ ਜਾਂਦਾ। ਜਦੋਂ ਸਾਰੀ ਮੈਗਜ਼ੀਨ ਪੜ੍ਹ ਲੈਂਦੇ ਹਾਂ ਤੇ ਅਗਲੇ ਮਹੀਨੇ ਦੀ ਮੈਗਜ਼ੀਨ ਜਦੋਂ ਤਕ ਨਹੀਂ ਆਉਂਦੀ, ਅਸੀਂ ਤੁੜਫ਼ਦੇ ਰਹਿੰਦੇ ਹਾਂ ਕਿ ਕਦੋਂ ਬਾਬਾ ਜੀ ਮੈਗਜ਼ੀਨ ਭੇਜਣ ਤੇ ਅਸੀਂ ਉਸ ਨੂੰ ਪੜ੍ਹ ਕੇ ਕਿਸੇ ਅਗਲੇ ਪੜ੍ਹਾਅ ਤੇ ਪਹੁੰਚ ਕੇ ਕੋਈ ਨਵਾਂ ਅੰਦਰ ਮਾਣੀਏ, ਬਹੁਤ ਹੀ ਪ੍ਰਬਲ ਇੱਛਾ ਰਹਿੰਦੀ ਹੈ ਪਰ ਬਾਬਾ ਜੀ ਕਈ ਸਿੰਘਾਂ ਨਾਲ ਮੇਰੀ ਗੱਲਬਾਤ ਹੁੰਦੀ ਰਹਿੰਦੀ ਹੈ ਜੋ ਮੈਂਬਰ ਬਣੇ ਹੋਏ ਹਨ, ਘਰ ਮੈਗਜ਼ੀਨ ਵੀ ਆਉਂਦੀ ਹੈ ਪਰ ਪੜ੍ਹਦੇ ਨਹੀਂ, ਮੈਂ ਆਖਿਆ ਸਿੰਘੋ! ਇਸ ਨੂੰ ਪੜ੍ਹ ਕੇ ਤਾਂ ਵੇਖੋ! ਬਾਬਾ ਜੀ ਨੇ ਆਪਣੀਆਂ ਸੰਗਤਾਂ ਤੇ ਕਿੰਨ੍ਹ ਪਰਉਪਕਾਰ ਕੀਤੇ ਨੇ, ਕਿੰਨੀ ਆਪਣੀ ਰਹਿਮਤ ਵਰਸਾਈ ਹੈ, ਘੱਟ ਤੋਂ ਘੱਟ ਬਾਬਾ ਜੀ ਦੇ ਲੇਖ ਤਾਂ ਪੜ੍ਹ ਕੇ ਦੇਖੋ, ਆਪ ਨੂੰ ਸੁਰਤ ਆਵੇ। ਇਸ ਅਮੇਲਕ ਮਨੁਸ਼ਾ ਜਨਮ ਨੂੰ ਐਵੇਂ ਨਾ ਗੁਆਓ, ਇਨ੍ਹਾਂ ਸਾਸਾਂ ਨੂੰ ਐਵੇਂ ਨਾ ਗੁਆਓ, ਇਹ ਬੇਕੀਮਤੀ ਅਮੇਲਕ ਚੀਜ਼ ਹੈ, ਲੱਖਾਂ ਕਰੋੜਾਂ ਅਰਬਾਂ ਰੁਪਿਆਂ ਨੂੰ ਆਪ ਇਕ ਸੂਸ ਵੀ ਖਰੀਦ ਨਹੀਂ ਸਕਦੇ। ਸਿੰਘੋ! ਆਪਣੇ ਆਪ ਨੂੰ ਸੰਭਾਲੋ ਤੇ ਆਪਣੇ ਅੰਦਰ ਝਾਕੋ, ਅਸੀਂ ਕਿਸ ਅਵਸਥਾ ਵਿਚ ਆਪਣਾ ਜੀਵਨ ਬਤੀਤ ਕਰ ਰਹੇ ਹਾਂ। ਬਾਬਾ ਜੀ ਦੇ ਅਮੇਲਕ ਬਚਨ ਜੋ ‘ਆਤਮ ਮਾਰਗ’ ਵਿਚ ਸਾਨੂੰ ਉਹ ਮਾਰਗ ਦਰਸਾ ਰਹੇ ਹਨ ਜਿਸ ਮਾਰਗ ਨੂੰ ਬੜੇ ਗਿਸੀ ਮੁਨੀ ਤਸਪਵੀ ਬੱਜ ਰਹੇ ਹਨ, ਇਸ ਘੋਰ ਕਲਜੁੱਗ ਦੇ ਕੁਝ ਮਹਾਨ ਆਤਮਾਵਾਂ ਵੀ ਆਪਣੇ ਆਪ ਨੂੰ ਪੰਜ ਭੂਤਕ ਸਰੀਰ ਸਮਝ ਕੇ ਵਿਚਰ ਰਹੀਆਂ ਹਨ ਪਰ ਜਿਸ ਨੇ ਬਾਬਾ ਜੀ ਦੇ ਬ੍ਰਹਮਿਗਿਆਨ ਨੂੰ ਪਹਿਚਾਣ ਲਿਆ ਹੈ ਉਹ ਜਦੋਂ ‘ਆਤਮ ਮਾਰਗ’ ਦੇ ਲੇਖ ਪੜ੍ਹਦਾ ਹੈ ਤਾਂ ਉਸ ਨੂੰ ਐਉਂ ਜਾਪਦਾ ਹੈ ਜਿਵੇਂ ਕਿਸੇ ਦੀ ਅੰਮ੍ਰਿਤ ਵੇਲੇ ਜਾਗ ਖੁਲ੍ਹ ਜਾਵੇ ਤੇ ਚਿੜੀਆਂ ਦੀ ਚੂੰ-ਚਹਾਟ ਵਿਚ ਉਸ ਨੂੰ ਇਕ ਨਵੀਂ ਪ੍ਰਭਾਤ ਜਿਸ ਵਿਚ ਸੁਰਜ ਦੀਆਂ ਕਿਰਨਾਂ ਦੇ ਇਕ ਇਲਾਹੀ ਪ੍ਰਕਾਸ਼ ਦਾ ਅਨੁਭਵ ਪ੍ਰਾਪਤ ਹੋਵੇ ਤੇ ਤੱਤ ਬੇਤੇ ਮਹਾਂਪੁਰਸ਼ ਸੰਤ ਮਹਾਤਮਾ ਗਿਸੀਆਂ-ਮੁਨੀਆਂ ਦੇ, ਖਾਸ ਕਰਕੇ ਬਾਬਾ ਵਰਿਆਮ ਸਿੰਘ ਜੀ ਦੇ ਲੇਖ ਪੜ੍ਹ ਕੇ ਐਉਂ ਜਾਪਦਾ ਹੈ ਜਿਵੇਂ ਬਾਬਾ ਜੀ ਨੇ ਆਪਣਾ ਬਹੁਤ ਕੀਮਤੀ ਅਮੇਲਕ ਜੀਵਨ ਆਪਣੇ ਸਿੰਘਾਂ ਸੇਵਕਾਂ, ਸੰਗਤਾਂ ਉਪਰ ਨਿਛਾਵਰ ਕਰ ਦਿਤਾ ਹੋਵੇ। ਬੇਨਤੀ ਹੈ ਬਾਬਾ ਜੀ! ਕ੍ਰਿਪਾ ਕਰੋ

ਸਾਡੇ ਅੰਗੁਣਾਂ ਵਲ ਨਾ ਤੱਕੋ, ਸੋਝੀ ਬਖਸ਼ੇ, ਮਿਲਾਓ ਉਨ੍ਹਾਂ  
ਪਿਆਰਿਆਂ ਨੂੰ ਜਿਨ੍ਹਾਂ ਨੂੰ ਤੁਹਾਡੇ ਪਿਆਰ ਵਿਚ ਅਖੰਡ ਜਾਗ  
ਪ੍ਰਾਪਤ ਹੋਈ ਹੈ ਜੋ ਤਿੰਨਾਂ ਗੁਣਾਂ ਤੋਂ ਉਪਰ ਆਤਮ ਰਾਮ  
ਵਿਚ ਭਰਪੂਰ ਹਨ। ਇਹੋ ਅਰਦਾਸ ਹੈ ਬਾਬਾ ਜੀ ਆਪ ਜੀ  
ਦੇ ਪਵਿੱਤਰ ਚਰਨਾਂ ਵਿਚ। ਅਸੀਂ ਬਖਸ਼ੇ ਜਾਣ ਦੇ ਲਾਈਕ  
ਤਾਂ ਨਹੀਂ ਪਰ ਮਹਾਂਪੁਰਸ਼ਾਂ ਦਾ ਸੁਭਾਅ ਅਤੇ ਮਨ ਮੌਮ ਵਰਗਾ  
ਹੁੰਦਾ ਹੈ। ਉਸ ਦੇ ਮੁਤਾਬਿਕ ਸਾਨੂੰ ਪਾਪੀ ਜੀਵਤਿਆਂ ਨੂੰ  
ਆਪਣੇ ਪਵਿੱਤਰ ਬਚਨਾਂ ਦੁਆਰਾ ਤੇ ਆਪਣੀ ਇਲਾਹੀ  
ਸ਼ਕਤੀ ਦੁਆਰਾ ਇਸ ਭਵਸਾਗਰ ਤੋਂ ਪਾਰ ਕਰ ਦਿਓ। ਬਾਬਾ  
ਜੀ! ਇਹੀ ਦਾਸ ਦੀ ਬੇਨਤੀ ਹੈ। ਗੁਰ ਫਤਹਿ

ਲਸ਼ਕਰ ਸਿੰਘ, ਪਿੰਡ ਮਾਧੋਵਾਲਾ  
ਭਾਖਨਾ ਭੋਈਵਾਲਾ, ਦੇਹਰਾਦੂਨ।

(ਭਾਈ ਲਸ਼ਕਰ ਸਿੰਘ ਜੋ ਰਿਸ਼ੀਕੇਸ਼ ਦੇ ਅਨੇਕਾਂ  
ਮਹਾਤਮਾਵਾਂ ਦੀ ਪਾਵਨ ਭੂਮੀ ਨੇੜੇ ਹੀ ਨਿਵਾਸ ਰਖਦੇ ਹਨ  
ਮਾਈਕ ਨੀਂਦ ਤੋਂ ਅੰਗੜਾਈ ਲੈਂਦੇ ਸੁਜਾਗ ਮੰਡਲ ਵਿਚ ਪਵੇਸ਼  
ਕਰਨ ਦੀ ਪੱਥਰ ਲੋਚਾ ਰਖਦੇ ਹਨ। ਉਪਰਲੇ ਭਾਵ ਉਨ੍ਹਾਂ ਦੇ  
ਪ੍ਰਕਾਸ਼ਏ ਹਿਰਦੇ ਦੀ ਨੂੰ ਰੂਪ ਮੂਰਤ ਹਨ। ਕਾਸ਼! ਹਰ ਗੁਰਸਿੰਘ  
ਦੇ ਅੰਦਰ ਇਹ ਲੋਚਾ ਰੂਪਮਾਨ ਹੋ ਉਠੇ ਅਤੇ ਉਹ ਖਾਲਸਾ  
ਜੀਵਨ ਨੂੰ ਅਪਣਾਅ ਸਕੇ ਜਿਸਦਾ ਸੰਕੇਤ ਗੁਰਬਾਣੀ ਵਿਚ  
ਸੁਤਰ ਰੂਪ ਵਿਚ ਅੰਕਤ ਹੈ ਅਤੇ ਭਾਈ ਗੁਰਦਾਸ ਜੀ ਦੀਆਂ  
ਵਾਰਾਂ ਵੀਚ ਇਸ ਦੀ ਭਰਪੂਰ ਵਿਆਖਿਆ ਹੈ -

ਸਚਹੁ ਓਰੈ ਸਭ ਕੋ ਉਪਰਿ ਸਚੁ ਆਚਾਰੁ॥ ਪੰਨਾ-62

(ਚੇਅਰਮੈਨ 'ਆਤਮ ਮਾਰਗ'

### ਮਹਾਂਪੁਰਸ਼ਾਂ ਦੇ ਦੀਵਾਨਾਂ ਦਾ ਪ੍ਰੋਗਰਾਮ

- ਐਤਵਾਰ - ਸਮਾਂ ਸਵੇਰੇ 12.00 ਵਜੇ ਤੋਂ ਬਾਦ●  
● ਦੁਪਹਿਰ 4.00 ਵਜੇ ਤੱਕ - 4, 11, 18, 25 ਜਨਵਰੀ,●  
● ਕੋਠੀ ਨੰ: 781, 3ਬੀ1 ਮੋਹਾਲੀ।●
- ਪੂਰਨਮਾਸੀ - 12 ਜਨਵਰੀ, ਦਿਨ ਸੋਮਵਾਰ,●  
● ਰਤਵਾੜਾ ਸਾਹਿਬ●
- ਸੰਗਰਾਂਦ - 14 ਜਨਵਰੀ, ਦਿਨ ਬੁੱਧਵਾਰ,●  
● ਰਤਵਾੜਾ ਸਾਹਿਬ●
- (ਸਮਾਂ - ਦੁਪਹਿਰ 12 ਵਜੇ ਤੋਂ ਸ਼ਾਮ 4.00 ਵਜੇ ਤੱਕ)●  
● ਮੱਸਿਆ - 28 ਜਨਵਰੀ, ਦਿਨ ਬੁੱਧਵਾਰ, ਗੁਰਦੁਆਰਾ●  
● ਈਸ਼ਟਰ ਪ੍ਰਕਾਸ਼, ਬਨੂੰਝ (ਰਾਜਪੁਰਾ) ਪਟਿਆਲਾ (ਸਮਾਂ -●  
● ਦੁਪਹਿਰ 12 ਵਜੇ ਤੋਂ ਸ਼ਾਮ 3.30 ਤੱਕ)●  
● ਅੰਮ੍ਰਿਤ ਸੰਚਾਰ - ਹਰਕ ਪੂਰਨਮਾਸੀ ਨੂੰ ਗੁਰਦਵਾਰਾ ਈਸ਼ਟਰ ਪ੍ਰਕਾਸ਼,●  
● ਰਤਵਾੜਾ ਸਾਹਿਬ ਵਿਖੇ ਦਿਨ ਦੇ 11.00 ਵਜੇ ਹੁੰਦਾ ਹੈ।●

## ਸਮਾਗਮ ਸਰਗਰਮੀਆਂ

750 ਵੀਡੀਓ ਕੈਸਟਾਂ ਅਤੇ 2200 ਤੋਂ ਵੱਧ ਆਫੀਸ਼ ਕੈਸਟਾਂ ਸੰਸਾਰ ਭਰ ਵਿਚ ਗੁਰੂ ਗ੍ਰੰਥ ਸਾਹਿਬ ਜੀ ਵਿਚ ਅੰਕਿਤ ਗੁਰਮਤਿ ਸਿਧਾਂਤਾਂ ਨੂੰ ਅਧਿਆਤਮਵਾਦ ਦੇ ਪਾਂਧੀਆਂ ਨੂੰ ਸਤਿ ਦੀ ਗਿਆਤ ਕਰ ਰਹੀਆਂ ਹਨ। ਇਸ ਤੋਂ ਬਿਨਾਂ 40 ਹਜ਼ਾਰ ਦੇ ਕਰੀਬ ਛਪਣ ਵਾਲਾ ਅਧਿਆਤਮਕ ਮੈਗਜ਼ੀਨ ‘ਆਤਮ ਮਾਰਗ’ ਅਨੇਕ ਸਿਧਾਂਤਾਂ ਨੂੰ ਸਰਲ ਬੋਲੀ ਵਿਚ ਸਾਰੇ ਸੰਸਾਰ ਨੂੰ ਪ੍ਰਕਾਸ਼ਾਨ ਕਰ ਰਿਹਾ ਹੈ। ਇਹ ਮੈਗਜ਼ੀਨ ਪੰਜਾਬੀ ਅਤੇ ਹਿੰਦੀ ਵਿਚ ਛਪ ਰਿਹਾ ਹੈ ਅਤੇ ਸਾਰੇ ਧਰਮਾਂ ਦੇ ਜਿਗਿਆਸੂਆਂ ਨੂੰ ਸੂਰਜ ਵਾਲਾ ਸੁਭਾਅ ਧਾਰ ਕੇ ਪ੍ਰਕਾਸ਼ਿਤ ਕਰ ਰਿਹਾ ਹੈ। ਇਹ ਮੈਗਜ਼ੀਨ ਰਾਗ ਤੇ ਦੈਸ਼ ਤੋਂ ਉਪਰ ਉਠ ਕੇ ਕੇਵਲ ਗੁਰਮਤਿ ਸਿਧਾਂਤ ਦਾ ਪ੍ਰਸਾਰ ਕਰ ਰਿਹਾ ਹੈ।

**13 ਨਵੰਬਰ,** ਜੌਲੀ ਗਰਾਂਟ ਦੇਹਰਾਦੂਨ - ਇਸ ਥਾਂ ਉਪਰ ਸੰਸਾਰ ਦੇ ਪ੍ਰਸਿੱਧ ਯੋਗੀ ਢਾਕਟਰ ਸਵਾਮੀ ਰਾਮ ਜੀ ਨੇ ਮੈਡੀਕਲ ਕਲੋਨੀ ਬਣਾਈ ਹੈ ਜਿਥੇ 1400 ਕਰੋੜ ਰੁਪਏ ਦੀ ਲਾਗਤ ਨਾਲ 2500 ਬੈਡ ਦਾ ਹਸਪਤਾਲ ਬਣਾਇਆ ਜਾ ਰਿਹਾ ਹੈ ਅਤੇ ਇਥੇ ਹੀ ਨਰਸਾਂ ਨੂੰ ਸਿਖਿਆ ਦੇਣ ਦਾ ਕਾਲਜ ਅਤੇ ਇਕ ਮਹਾਨ ਵਿਸ਼ਾਲ ਮੈਡੀਕਲ ਕਾਲਜ ਜੋ 80 ਕਰੋੜ ਦੀ ਲਾਗਤ ਨਾਲ ਇਕ ਸਾਲ ਵਿਚ ਹੀ ਬਣ ਕੇ ਚਾਲੂ ਹੋ ਗਿਆ ਹੈ। ਇਹ ਯਾਦ ਰਹੇ ਕਿ ਇਸਦੀ ਬੁਨਿਆਦ ਬਾਬਾ ਜੀ (ਸੰਤ ਵਰਿਆਮ ਸਿੰਘ ਜੀ) ਤੋਂ ਰਖਵਾਈ ਗਈ ਸੀ। ਇਹ ਇਕ ਮਹਾਨ ਸਫਲਤਾ ਸੀ ਗੁਰਮਤਿ ਸਿਧਾਂਤਾਂ ਦੀ, ਜਿਨ੍ਹਾਂ ਨੇ ਸੁਆਮੀ ਜੀ ਨੂੰ ਸੰਪਰਦਾਇਕ ਸੌਂਜੀਆਂ ਵਲਗਣਾਂ ਵਿਚੋਂ ਚੁਕ ਕੇ ਸਤਿ ਦੇ ਪਕਾਸ਼ ਵਿਚ ਵਿਚਰਦਿਆਂ ਬਾਬਾ ਜੀ ਨੂੰ ਇਥੇ ਬੁਲਾਇਆ। ਇਕ ਦੋ ਵਾਰੀ ਸੁਆਮੀ ਜੀ ਨੂੰ ਮਿਲਣ ਲਈ ਬਾਬਾ ਜੀ ਜਾਂਦੇ ਰਹੇ, ਵਾਹਿਗੁਰੂ ਦੇ ਹੁਕਮ ਅਨੁਸਾਰ ਉਨ੍ਹਾਂ ਨੂੰ ਦਰਗਾਹ ਵਿਚ ਬੁਲਾ ਲਿਆ ਗਿਆ। 13 ਨਵੰਬਰ ਨੂੰ ਉਨ੍ਹਾਂ ਨੇ ਸੁਆਮੀ ਜੀ ਦੀ ਯਾਦਗਾਰ ਵਿਚ ਇਕ ਮਿਉਜ਼ਿਅਮ ਸਥਾਪਤ ਕਰਨਾ ਸੀ, ਸੋਝੀਵਾਨ ਟਰੱਸਟ ਮੈਂਬਰਾਂ ਨੇ, ਜਿਸ ਵਿਚ ਕਈ ਸੰਸਾਰ ਪ੍ਰਸਿੱਧ ਮੈਡੀਕਲ ਡਾਕਟਰ ਵੀ ਹਨ, ਨੇ ਬਾਬਾ ਜੀ ਨੂੰ ਉਦਘਾਟਨ ਵਾਸਤੇ ਬੁਲਾਇਆ। ਇਕ ਬਹੁਤ ਹੀ ਵਚਿੱਤਰ ਗਲ ਇਹ ਹੋਈ ਕਿ ਸੌਂਜੀਆਂ ਸੰਪਰਦਾਇਕ ਵਲਗਣਾਂ ਚੋਂ ਉਚੇ ਉਠ ਕੇ ਡਾਕਟਰ ਸੁਆਮੀ ਰਾਮ ਜੀ ਟਰੱਸਟ ਵਲੋਂ ਇਸ ਸਮੇਂ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦਾ ਅਖੰਡਪਾਠ ਕਰਾ ਕੇ ਅਤੇ ਅਰਦਾਸ ਕਰ ਕੇ ਇਸ ਮਿਉਜ਼ਿਅਮ ਦਾ ਉਦਘਾਟਨ ਬਾਬਾ ਜੀ ਦੇ ਹੱਥੋਂ ਕਰਾਇਆ ਗਿਆ। ਇਸ ਸਮੇਂ ਜਗਤ ਗੁਰੂ ਕਟਕ ਦੇ ਸੰਕਰਾਚਾਰੀਆ ਅਤੇ ਹੋਰ ਬਹੁਤ ਸਾਰੇ ਸੰਨਿਆਸੀ ਸਾਧੂ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਪੂਰੀ ਸ਼ਰਧਾ ਤੇ ਮਰਿਆਦਾ ਸਹਿਤ ਬਿਰਾਜਮਾਨ ਸਨ, ਜਿਨ੍ਹਾਂ ਨੇ ਇਕ ਮਨ ਇਕ ਚਿੱਤ ਹੋ ਕੇ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਆਪਣੇ ਪਵਚਨ ਕੀਤੇ। ਸੰਗਤਾਂ ਦਾ ਐਨਾ ਇਕੱਠ ਸੀ ਕਿ ਬਹੁਤ ਵੱਡਾ ਪੰਡਾਲ ਖਚਾਖਚ ਭਰਿਆ ਹੋਇਆ ਸੀ। ਪਾਉਂਟਾ ਸਾਹਿਬ, ਦੇਹਰਾਦੂਨ, ਡੋਈਵਾਲਾ ਤੋਂ ਸਿੱਖ ਸੰਗਤਾਂ ਵਹੀਂ ਘੱਤ ਕੇ ਇਸ ਸਮਾਗਮ ਤੇ ਪੁੱਜੀਆਂ ਹੋਈਆਂ ਸਨ। ਜੈਕਾਰਿਆਂ ਦੀ ਗੁੰਜ ਵਿਚ ਭੋਗ ਪਿਆ, ਇਕ ਤਰ੍ਹਾਂ ਨਾਲ ਇਹ ਸੰਨਿਆਸੀਆਂ ਅਤੇ ਗੁਰਮਤਿ ਪ੍ਰੇਮੀਆਂ ਦਾ

ਰੰਗ ਬਰੰਗੇ ਗੁਲਦਸਤੇ ਵਰਗਾ ਖਿੜੇ ਫੁਲਾਂ ਦਾ ਸੁਮੇਲ ਹੀ ਪ੍ਰਤੀਤ ਦੇ ਰਿਹਾ ਸੀ। ਮਿਊਜ਼ਿਅਮ ਦਾ ਉਦਘਾਟਨ ਜੈਕਾਰਿਆਂ ਦੀ ਗੁੰਜ ਵਿਚ ਕੀਤਾ ਗਿਆ, ਜਗਤ ਗੁਰੂ ਸੁਆਮੀ ਸ਼ੰਕਰਾਚਾਰੀਆ ਜੀ ਇਸ ਸੁਮੇਲ ਨੂੰ ਦੇਖ ਕੇ ਬਹੁਤ ਹੀ ਪਸੰਨ ਹੋ ਰਹੇ ਸਨ। ਮਿਊਜ਼ਿਅਮ ਵਿਚ ਸੁਆਮੀ ਜੀ ਦੇ ਕੀਰਤਨ ਕਰਨ ਦੇ ਸਾਜ਼ ਤਬਲੇ, ਮ੍ਰਦੰਗਾਂ, ਬਾਜੇ, ਸਿਤਾਰ ਤੋਂ ਇਲਾਵਾ ਉਨ੍ਹਾਂ ਦੀਆਂ ਯਾਦਦਾਸ਼ਤ ਵਜੋਂ ਸਮੇਂ-ਸਮੇਂ ਸਿਰ ਲਈਆਂ ਤਸਵੀਰਾਂ ਤਿੰਨ-ਚਾਰ ਕਮਰਿਆਂ ਦੀਆਂ ਦੀਵਾਰਾਂ ਉਪਰ ਸ਼ੋਭ ਰਹੀਆਂ ਸਨ। ਜੌਲੀ ਗੁੰਟ ਵਿਚ ਸਾਰੀਆਂ ਆਈਆਂ ਸੰਗਤਾਂ, ਸਾਧੂਆਂ, ਸੰਨਿਆਸੀਆਂ, ਪਾਉਂਟਾ ਸਾਹਿਬ ਤੇ ਡੋਈਵਾਲਾ ਤੋਂ ਗਈਆਂ ਸੰਗਤਾਂ ਦੇ ਸੇਵਾਦਾਰਾਂ ਨੇ ਬਹੁਤ ਹੀ ਸੁਚੱਜੇ ਢੰਗ ਨਾਲ ਲੰਗਰ ਵਰਤਾਉਣ ਦੀ ਸੇਵਾ ਕੀਤੀ। ਉਸ ਸਮੇਂ ਉਸ ਸੰਪਰਦਾ ਦੇ ਧਾਰਮਕ ਮੁਖੀ ਡਾਕਟਰ ਸੁਆਮੀ ਵੰਦ ਭਾਰਤੀ ਜੀ ਡੀ. ਲਿਟ. ਗੁਰੂ ਕੀਆਂ ਸੰਗਤਾਂ ਨੂੰ ਮਿਲ ਕੇ ਬਹੁਤ ਹੀ ਪਸੰਨ ਹੋ ਰਹੇ ਸਨ ਅਤੇ ਬਹੁਤ ਧੰਨਵਾਦ ਕਰ ਰਹੇ ਸਨ ਕਿ ਇਹ ਅਸਾਡਾ ਯਾਦਗਾਰੀ ਸਮੇਲਨ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੋਠ ਸੰਗਤਾਂ ਨੂੰ ਸਿਰੇ ਚਾੜ੍ਹਿਆ। ਡਾਕਟਰਾਂ ਦੀਆਂ ਟੀਮਾਂ ਸੇਵਾ ਕਰ ਰਹੀਆਂ ਸਨ। ਯਾਦ ਰੱਖਣ ਵਾਲੀ ਗੱਲ ਹੈ ਕਿ ਇਸ ਵਾਰੀ ਅਕਤੂਬਰ ਦੇ ਅਠਵੇਂ ਗੁਰ ਸ਼ਬਦ ਵਿਚਾਰ ਸਮਾਗਮ ਵਿਚ ਜੌਲੀ ਗੁੰਟ ਦੇ ਹਸਪਤਾਲ ਵਾਲੇ ਡਾਕਟਰ ਇਕ ਬਹੁਤ ਵੱਡੀ ਟੀਮ ਡਾਕਟਰਾਂ ਦੀ ਲੈ ਕੇ ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਵਿਚ ਸੇਵਾ ਕਰਦੇ ਰਹੇ। ਦੋ ਲੱਖ ਰੁਪਏ ਤੋਂ ਵੱਧ ਦੀਆਂ ਦਵਾਈਆਂ, ਬਿਨਾਂ ਮੌਖ ਯਾਤਰਾਂ ਨੂੰ ਦਿੰਦੇ ਰਹੇ। ਇਹ ਉਨ੍ਹਾਂ ਦਾ ਮਹਾਨ ਮਿਲਵਰਤਣ ਸਦਾ ਹੀ ਸਾਡੇ ਯਾਦ ਰਹੇਗਾ। ਸਮਾਗਮ ਪਿਛੋਂ ਚੰਡੀਗੜ੍ਹ, ਪਾਉਂਟਾ ਸਾਹਿਬ, ਦੇਹਰਾਦੂਨ, ਡੋਈਵਾਲਾ ਅਤੇ ਹੋਰ ਹਰਿਆਣੇ ਵਿਚੋਂ ਗਈਆਂ ਸੰਗਤਾਂ ਆਪਣੀਆਂ-ਆਪਣੀਆਂ ਸਵਾਰੀਆਂ ਅਤੇ ਟਰੱਕਾਂ, ਬੱਸਾਂ ਵਿਚ ਵਾਪਸ ਚੱਲ ਕੇ ਆਪਣੇ-ਆਪਣੇ ਅਸਥਾਨਾਂ ਤੇ ਸੁਰਖਿਸ਼ਿਤ ਪਹੁੰਚ ਗਈਆਂ। ਅਗਲਾ ਦਿਨ ਗੁਰਦੁਆਰਾ ਈਸ਼ਰ ਪ੍ਰਕਾਸ਼ ਵਿਚ ਪ੍ਰਨਮਾਸੀ ਦਾ ਸੀ ਜਿਥੇ ਬੈਅੰਤ ਸੰਗਤਾਂ ਪਹੁੰਚੀਆਂ। 80 ਦੋ ਕਰੀਬ ਸਿੰਘਾਂ ਨੇ ਅੰਮ੍ਰਿਤ ਪਾਨ ਕੀਤਾ। 16 ਨਵੰਬਰ ਨੂੰ ਐਤਵਾਰ ਦਾ ਦੀਵਾਨ ਮੌਹਾਲੀ ਬਾਬਾ ਜੀ ਦੀ ਰਿਹਾਇਸ਼ੀ ਕੋਠੀ ਦੇ ਸਾਮੁਣੇ ਬਹੁਤ ਧੂਮ-ਧਾਮ ਨਾਲ ਲੱਗਿਆ। **ਮੁੰਬਈ** - 17 ਨਵੰਬਰ ਨੂੰ ਅੰਮ੍ਰਿਤ ਵੇਲੇ ਹੀ ਸ਼ਤਾਬਦੀ ਰਾਹੀਂ ਬਾਬਾ ਜੀ ਕੁਝ ਸਿੰਘਾਂ ਸਮੇਤ ਦਿੱਲੀ ਪਹੁੰਚੇ। ਉਥੋਂ ਹਵਾਈ ਜਹਾਜ਼ ਰਾਹੀਂ ਸ਼ਾਮ ਨੂੰ ਮੁੰਬਈ ਪਹੁੰਚੇ, ਸਵਾਗਤ ਲਈ ਮੁੰਬਈ ਤੋਂ ਬਹੁਤ ਪਿਆਰ ਭਰੀਆਂ ਸੰਗਤਾਂ ਏਅਰਪੋਰਟ ਤੇ ਪਹੁੰਚੀਆਂ ਹੋਈਆਂ ਸਨ। ਬਾਬਾ ਜੀ ਦੇ ਰੋਕਦੇ-ਰੋਕਦੇ ਵੀ ਐਨੇ ਹਾਰ ਗਲ ਵਿਚ ਪਾ ਦਿਤੇ ਗਏ ਕਿ ਜਿਨ੍ਹਾਂ ਨੂੰ ਲਾਹੂਣ ਵਾਸਤੇ ਕਾਫੀ ਸਾਵਧਾਨੀ ਵਰਤਣੀ ਪਈ। ਕਾਰਾਂ ਦਾ ਕਾਫਲਾ ਦੀਵਾਨ ਅਸਥਾਨ ਵਲ ਨੂੰ ਚੱਲਿਆ। ਰਸਤੇ ਵਿਚ ਕਈ ਸਿੰਘ ਸੰਗਤਾਂ ਦੀ ਰਿਹਾਇਸ਼ ਲਈ ਖਾਲੀ ਕਰਾਏ ਹੋਏ ਸਨ, ਜਥਾ ਪਹਿਲਾਂ ਹੀ ਪਹੁੰਚੀਆਂ ਹੋਇਆ ਸੀ, ਚੰਡੀਗੜ੍ਹ ਤੋਂ 10-11 ਪ੍ਰੋਮੀ Sumo ਜੀਪ ਰਾਹੀਂ ਦੀਵਾਨ ਤੋਂ ਪਹਿਲਾਂ ਹੀ ਦੀਵਾਨ ਅਸਥਾਨ ਤੇ ਪਹੁੰਚ ਗਏ। ਉਨ੍ਹਾਂ ਦੀ ਰਿਹਾਇਸ਼ ਲਈ ਵੀ ਬਹੁਤ ਸੋਹਣਾ ਬੰਦੋਬਸਤ ਕੀਤਾ ਹੋਇਆ ਸੀ। ਰਾਤ ਦੇ 8 ਵਜੇ

ਦੀਵਾਨ ਅਰੰਭ ਹੋ ਗਿਆ। ਸੰਗਤਾਂ ਦਾ ਇਕੱਠਣ ਇੰਨਾ ਸੀ ਕਿ ਪਹਿਲੇ ਦਿਨ ਹੀ ਵਿਸ਼ਾਲ ਪੰਡਾਲ ਖਚਾ ਖਚ ਭਰ ਗਿਆ। ਪੂਰੇ ਢਾਈ ਘੰਟੇ ਬਾਬਾ ਜੀ ਨੇ ਕੀਰਤਨ ਕੀਤਾ ਅਤੇ 'ਕਲਜੁਗ ਨਾਨਕ ਨਾਮ ਸੁਖਾਲਾ' ਦੀ ਵਿਆਖਿਆ ਪਾਤੰਜਲ ਯੋਗ ਦਰਸ਼ਨ ਦੇ ਕੰਡਲਨੀ ਸਿਧਾਂਤ ਦੀ ਵਿਚਾਰ ਕਰਦਿਆਂ ਅਤੇ ਗੋਰਖਨਾਥ ਜੀ ਦੇ ਹੱਠ ਯੋਗ - ਧੋਤੀ, ਨੇਤੀ, ਬਸਤੀ, ਤ੍ਰਾਟਕ, ਨਿਉਲੀ, ਕਪਾਲਭਾਤੀ ਆਦਿ ਸਾਧਨਾਂ ਦੀ ਭਰਪੂਰ ਵਿਆਖਿਆ ਕਰਦਿਆਂ ਅਤੇ ਪੰਜ ਮੁਦਰਾਵਾਂ - ਖੇਚਰੀ, ਭੁਚਰੀ, ਚਰਚਰੀ, ਅਗੋਚਰੀ ਤੇ ਉਨਮਨੀ ਦੀ ਵਿਆਖਿਆ ਕਰਕੇ ਦਸਿਆ ਕਿ ਅੱਜ ਦੇ ਸਮੇਂ ਵਿਚ ਇਹ ਬਿਖਮ ਸਾਧਨ ਕਰਨੇ ਅਤਿ ਕਠਿਨ ਹਨ। ਗੁਰੂ ਨਾਨਕ ਪਾਤਸ਼ਾਹ ਨੇ ਸਬਦਿ ਸੁਰਤਿ ਦਾ ਮਾਰਗ ਪ੍ਰਵਾਨ ਕਰਦਿਆਂ ਨਾਮ ਦੀ ਮਹਿਮਾ, ਨਾਮ ਜਪਣਾ, ਨਾਮ ਦਾ ਕੀਰਤਨ, ਨਾਮ ਦਾ ਸਿਮਰਨ, ਨਾਮ ਦਾ ਪਿਆਨ, ਜਲ ਬਲ ਮਹੀਅਲ ਨਾਮ ਅਤੇ ਨਾਮ ਦੀ ਪਰੀਪੂਰਨਤਾ ਦਸਿਆਂ ਕਿਹਾ ਕਿ ਸਾਨੂੰ ਪ੍ਰਾਣਾਯਾਮ ਨਾਲ ਭੁਜੰਗਾ ਨਾੜੀ ਥੋਲ੍ਹਣ ਦੀ ਲੋੜ ਨਹੀਂ ਅਸੀਂ ਸੁਰਤ ਨਾਲ ਦਸਵੇਂ ਦੁਆਰ ਤੋਂ ਵੀ ਅੱਗੇ ਸੁਨ ਮੰਡਲ ਸਚਖੰਡ ਅਤੇ ਮਹਾਂ ਸੁਨ ਵਿਚੀਂ ਹੁੰਦੇ ਹੋਏ ਨਾਮ ਦੇ ਬਲ ਨਾਲ ਨਿਰੰਕਾਰ ਦੇ ਦੇਸ਼ ਵਿਚ ਪਹੁੰਚ ਸਕਦੇ ਹਨ। ਇਨ੍ਹਾਂ ਗੁਰਮਤਿ ਸਿਧਾਂਤਾਂ ਰਾਹੀਂ ਵਿਆਖਿਆ ਕੀਤੇ ਵਿਚਾਰਾਂ ਨੂੰ ਮੁੰਬਈ ਦੀ ਸੰਗਤ ਨੇ ਬਹੁਤ ਹੀ ਸਲਾਹਿਆ। ਸ. ਸਤਿੰਦਰਪਾਲ ਸਿੰਘ ਅਹੁਜਾ ਅਤੇ ਉਨ੍ਹਾਂ ਦੇ ਅਨੇਕਾਂ ਸਾਬੀ ਦਾਦਰ ਸਿੰਘ ਸਭਾ ਦੇ ਪ੍ਰਧਾਨ ਪਲਾ ਜੀ ਨੇ ਇਸ ਸੁਖਾਲੇ ਮਾਰਗ ਨੂੰ ਸਮਝ ਕੇ ਚਲਣ ਲਈ ਸੰਗਤਾਂ ਨੂੰ ਪ੍ਰੇਰਨਾ ਕੀਤੀ ਅਤੇ ਬਾਬਾ ਜੀ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਉਨ੍ਹਾਂ ਨੇ ਐਨੇ ਬਿਖਮ ਮਾਰਗ ਦੀ ਸਿੱਧੀ ਬੋਲੀ ਵਿਚ ਵਿਆਖਿਆ ਕਰਕੇ ਸਾਡਾ ਸਾਰਿਆਂ ਦਾ ਮਨ ਮੋਹਲਿਆ ਹੈ ਅਤੇ ਸਾਰੇ ਸੰਕੇ ਨਵਿਰਤ ਕਰ ਦਿਤੇ ਹਨ।

ਦੂਸਰੇ ਦਿਨ ਦੇ ਦੀਵਾਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਪੰਡਾਲ ਨੂੰ ਦੁਗਣਾ ਕੀਤਾ ਗਿਆ ਪਰ ਸੰਗਤਾਂ ਦਾ ਪ੍ਰਵਾਹ ਐਨਾ ਜ਼ਬਰਦਸਤ ਸੀ ਕਿ ਥੋੜ੍ਹੇ ਜਿਹੇ ਸਮੇਂ ਵਿਚ ਹੀ ਸਾਰਾ ਪੰਡਾਲ ਖਚਾਖਚ ਭਰ ਗਿਆ ਅਤੇ ਨਾਲ ਲਗਦੇ ਲੰਗਰ ਦੇ ਪੰਡਾਲ ਵਿਚ ਸੰਗਤਾਂ ਬੈਠਣੀਆਂ ਸ਼ੁਰੂ ਹੋ ਗਈਆਂ। ਪੂਰੇ ਸਾਢੇ ਤਿੰਨ ਘੰਟੇ ਕੀਰਤਨ ਹੋਇਆ ਅਤੇ ਅੰਦਰਾਸ ਵਰਗੈਰਾ ਕੰਰਦਿਆਂ 12 ਵਜੇ ਗਏ। ਸੰਗਤਾਂ ਬਾਰ-ਬਾਰ ਕਹਿ ਰਹੀਆਂ ਸਨ ਕਿ ਅੱਜ ਸਾਰੀ ਰਾਤ ਦਾ ਕੀਰਤਨ ਹੋਣਾ ਚਾਹੀਦਾ ਸੀ। ਬਾਬਾ ਜੀ ਨੇ ਕਿਹਾ ਜੇ ਤੁਸੀਂ ਮੈਨੂੰ ਪਹਿਲਾਂ ਦਸ ਦਿੰਦੇ ਤਾਂ ਆਪਾਂ 2 ਵਜੇ ਤੋਂ ਅਸਾ ਜੀ ਦੀ ਵਾਰ ਸ਼ੁਰੂ ਕਰ ਲੈਣੀ ਸੀ ਅਤੇ ਪੰਜ ਵਜੇ ਭੋਗ ਪਾਉਣਾ ਆਪਣੀ ਕੀਰਤਨ ਭਗਤੀ ਹੀ ਸੀ। ਇਸ ਦੀਵਾਨ 'ਮੁਰਦਾ ਹੋਇ ਮੁਰੀਦ ਨ ਗਲੀ ਹੋਵਣਾ' ਦੀ ਭਰਪੂਰ ਵਿਆਖਿਆ ਹੋਈ। ਇਕ ਗੱਲ ਯਾਦ ਰੱਖਣ ਵਾਲੀ ਹੈ ਕਿ ਬਾਬਾ ਜੀ ਦਾ ਸਖਤ ਹੁਕਮ ਹੈ ਕਿ ਨਾ ਤਾਂ ਕੋਈ ਕੀਰਤਨ ਕੰਦਿਆਂ ਵਾਜੇ ਉਪਰ ਮਾਇਆ ਰੱਖ ਕੇ ਭੇਟਾ ਲਈ ਜਾਵੇ ਅਤੇ ਨਾ ਹੀ ਜੋ ਪੋਗਰਾਮ ਗੁਰਦੁਆਰਾ ਸਾਹਿਬ ਦੀ ਮਾਰਫਤ ਹੁੰਦੇ ਹਨ ਉਥੋਂ ਕਿਸੇ ਕਿਸਮ ਦਾ ਸਰੋਪਾ ਲਿਆ ਜਾਵੇ। ਇਸ ਮਰਿਆਦਾ ਨੂੰ ਜਾਣ ਕੇ ਮੁੰਬਈ ਦੀਆਂ ਸੰਗਤਾਂ ਬਹੁਤ ਹੀ ਹੈਰਾਨ ਹੋ ਗਈਆਂ ਕਿ ਅਸਾਡੇ ਪਾਸ ਤਾਂ ਕਬਾਕਾਰ, ਕੀਰਤਨੀਏ ਆਮ ਤੌਰ ਤੇ ਪੈਸੇ ਇਕੱਠੇ ਕਰਨ ਹੀ ਆਉਂਦੇ ਹਨ। ਇਹ ਅਜੀਬ ਗੱਲ ਹੈ ਕਿ ਪੁਚਾਰ ਤਾਂ ਗੁਰਦੁਆਰਿਆਂ ਵਿਚ ਹੀ ਕਰਨੇ ਹਨ ਪਰ ਸਰੋਪੇ ਲੈਣ ਤੋਂ

ਬਿਨਾਂ ਖਰਚੇ ਕਿਵੇਂ ਚਲਣਗੇ। ਬਾਬਾ ਜੀ ਦਸਦੇ ਹੁੰਦੇ ਹਨ ਕਿ ਅਸੀਂ ਤਾਂ ਗੁਰੂ ਗ੍ਰੰਥ ਸਾਹਿਬ ਜੀ ਦੇ ਚਾਕਰ ਹਾਂ, ਖਰਚੇ ਚਲਾਉਣੇ, ਖਰਚਿਆਂ ਦਾ ਬੰਦੋਬਸਤ ਕਰਨਾ ਚਾਕਰਾਂ ਦਾ ਕੰਮ ਨਹੀਂ, ਮਾਲਕ ਦਾ ਕੰਮ ਹੁੰਦਾ ਹੈ। ਗੁਰਦੁਆਰਾ ਈਸ਼ਵਰ ਪ੍ਰਕਾਸ਼ ਰਤਵਾੜਾ ਸਾਹਿਬ ਵਿਚ 24 ਘੰਟੇ ਅਖੰਡ ਲੰਗਰ ਚਲਦਾ ਹੈ, ਕਦੇ ਵੀ ਨਾ ਕਿਸੇ ਥਾਂ ਤੋਂ ਉਗਰਾਹੀ ਕੀਤੀ ਹੈ ਅਤੇ ਨਾ ਹੀ ਅਸੀਂ ਕੁਝ ਮੰਗਦੇ ਹਾਂ। ਅਸਾਡਾ ਮਾਲਕ ਡਾਹਚਾ ਹੈ, ਉਹ ਸਾਰੇ ਬੰਦੋਬਸਤ ਆਪ ਹੀ ਕਰਦਾ ਹੈ। ਸੰਗਤਾਂ ਨੂੰ ਯਾਦ ਹੋਵੇਗਾ ਕਿ ਇਸ ਵਾਰੀ ਸਮਾਗਮ ਦੇ ਸਮੇਂ ਸ. ਦਰਸ਼ਨ ਸਿੰਘ ਜੀ ਪਾਲੀਵਾਲ ਜੋ ਅਮਰੀਕਾ ਵਿਚ ਇਕ ਸਫਲ ਬਿਜ਼ਨਸਮੈਨ ਹਨ, ਜਦੋਂ ਸਮਾਗਮ ਵਿਚ ਉਨ੍ਹਾਂ ਨੂੰ ਸਿਰਪਾਓ ਭੇਟ ਕਰਨ ਦਾ ਐਲਾਨ ਕੀਤਾ ਤਾਂ ਉਨ੍ਹਾਂ ਨੇ ਪੰਜ ਲੱਖ ਰੁਪਏ ਭੇਟ ਕਰਨੇ ਚਾਹੇ। ਬਾਬਾ ਜੀ ਨੇ ਇਹ ਕਹਿ ਕੇ ਮੌਜੂ ਦਿਤੇ ਕਿ ਸਾਨੂੰ ਅਜੇ ਕੋਈ ਪੈਸਾ ਨਹੀਂ ਚਾਹੀਦਾ।

19 ਨਵੰਬਰ ਮੁੰਬਈ ਗੁਰਸਿੰਘ ਪਿਆਰਿਆਂ ਦੇ ਘਰਾਂ ਵਿਚ ਦਰਸ਼ਨ ਦੀਦਾਰੇ ਕੀਤੇ ਅਤੇ 20 ਨਵੰਬਰ ਨੂੰ ਹਵਾਈ ਜਾਹਜ਼ ਰਾਹੀਂ ਚੰਡੀਗੜ੍ਹ ਪਹੁੰਚੇ ਜਿਥੇ ਮੋਹਾਲੀ, ਚੰਡੀਗੜ੍ਹ ਦੀਆਂ ਅਨੇਕ ਸੰਗਤਾਂ ਇੰਤਜ਼ਾਰ ਕਰ ਰਹੀਆਂ ਸਨ। ਮੁੰਬਈ ਤੋਂ ਚੱਲਣ ਸਮੇਂ ਵਿਦਾਇਗੀ ਦੇਣ ਆਈਆਂ ਸੰਗਤਾਂ ਦੇ ਨੇਤਰਾਂ ਵਿਚ ਪਿਆਰ ਭਿੰਨੇ ਅਥਰੂ ਸਨ ਅਤੇ ਉਹ ਬਾਰ-ਬਾਰ ਕਹਿ ਰਹੇ ਸਨ ਕਿ ਹੁਣ ਆਪਾਂ ਕਦੋਂ ਫੇਰ ਇਕੱਠੇ ਹੋਵਾਂਗੇ।

## • ਪਾਠਕਾਂ ਦੇ ਸਹਿਯੋਗ ਹਿਤ ਯਾਚਨਾ •

ਸਤਿਕਾਰਯੋਗ ਆਤਮ-ਮਾਰਗ ਦੇ ਪਾਂਧੀਓ! ਤੁਸੀਂ  
• ਨਿਰਸੰਦੇਹ ਵਡਭਾਗੀ ਹੋ ਜੋ ਮਹਾਂਪੁਰਸ਼ਾਂ ਦੀ ਅਸੀਂ ਦੇ  
• ਪਾਤਰ ਬਣੇ ਹੋ ਅਤੇ ਸਤਿਗੁਰੂ ਦੀਆਂ ਖੁਸ਼ੀਆਂ ਮਾਣ ਰਹੇ  
• ਹੋ, 'ਧੂਰ ਕੀ ਬਾਣੀ' ਦੇ ਗੁਹਜ਼ ਭਾਵ ਅਨੁਭਵੀ ਮਹਾਂਪੁਰਸ਼ਾਂ  
• ਦੇ ਪ੍ਰਵਚਨਾਂ ਰਾਹੀਂ ਪੜ੍ਹ ਰਹੇ ਹੋ ਅਤੇ ਅਗੰਮ ਅਗੋਚਰ ਦੇ  
• ਗੁਹਜ਼ ਭਾਵ 'ਆਤਮ ਮਾਰਗ' ਰਾਹੀਂ ਆਪ ਪਾਸ ਪੁੱਜ ਰਹੇ  
• ਹਨ। ਮਿਸ਼ਨ ਇਸ ਸਿਲਸਲੇ ਨੂੰ ਨਿਰੰਤਰ ਜਾਰੀ ਰਖਣਾ  
• ਚਾਹੁੰਦਾ ਹੈ ਅਤੇ ਇਸ ਕਾਰਜ ਲਈ ਆਪ ਜੀ ਦੇ ਇਕ  
• ਸਹਿਯੋਗ ਦੀ ਆਸ ਕਰਦਾ ਹੈ। 'ਆਤਮ ਮਾਰਗ' ਦਾ ਮੈਟਰ  
• ਤਾਂ ਸਰਵੋਤਮ ਹੈ ਹੀ, ਪਰ ਨਾਲ ਹੀ ਕਾਗਜ਼, ਪਿੰਟ, ਫੋਟੋ,  
• ਦਿਖ ਸਭ ਪੱਖੋਂ ਸਰਵੋਤਮਤਾ ਹੀ ਸਾਡਾ ਨਿਸ਼ਾਨਾ ਹੈ।  
• ਮਿਸ਼ਨ ਨੇ ਖਰਚੇ ਦਾ ਕਦੀ ਧਿਆਨ ਨਹੀਂ ਕੀਤਾ, ਪ੍ਰਚਾਰ  
• ਹੀ ਸਾਡਾ ਨਿਸ਼ਾਨਾ ਤੇ ਮੰਤਵ ਰਿਹਾ ਹੈ। ਇਹ ਘਾਟਾ ਕਿਤੇ  
• ਵਿਘਨ ਨਾ ਬਣ ਜਾਵੇ, ਇਸ ਆਸੇ ਨੂੰ ਮੁੱਖ ਰਖਦਿਆਂ  
• ਮਿਸ਼ਨ ਨੇ ਫੈਸਲਾ ਕੀਤਾ ਹੈ ਕਿ ਅਪੈਲ 1998 ਤੋਂ ਆਤਮ  
• ਮਾਰਗ ਦਾ ਮੁੱਲ 15/- ਤੋਂ ਵਧਾ ਕੇ 20/- ਰੁਪਏ ਪ੍ਰਤੀ  
• ਕਾਪੀ ਅਤੇ ਸਾਲ ਦਾ ਚੰਦਾ 200/- ਰੁ: ਪ੍ਰਤੀ ਸਾਲ ਕਰ.  
• ਦਿਤਾ ਜਾਵੇ। ਲਾਈਫ ਮੈਂਬਰਸ਼ਿਪ ਲਈ 2000/- ਰੁਪਏ  
• ਭੇਟਾ ਹੋਵੇਗੀ। ਪਿਛਲੇ ਪ੍ਰਾਪਤ ਚੰਦਿਆਂ ਵਿਚ ਵਾਧਾ ਨਹੀਂ  
• ਹੋਵੇਗਾ ਪੂੰਜੂ ਅਪੈਲ 1998 ਤੋਂ ਹੋਣ ਵਾਲੇ ਰਿਨਿਊਲ ਅਤੇ  
• ਨਵੀਂ ਮੈਂਬਰਸ਼ਿਪ ਦੀ ਦਰ 200/- ਰੁ: ਪ੍ਰਤੀ ਸਾਲ ਹੋਵੇਗੀ।  
• ਆਸ ਹੈ ਆਪ ਜੀ ਖੁਸ਼ੀ-ਖੁਸ਼ੀ ਸਹਿਯੋਗ ਦੇ ਕੇ ਮਹਾਂਪੁਰਸ਼ਾਂ  
• ਦੀਆਂ ਅਸੀਸਾਂ ਦੇ ਪਾਤਰ ਬਣੋਗੇ। ਅਦਾਰਾ 'ਆਤਮ-  
• ਮਾਰਗ' ਆਪ ਜੀ ਦਾ ਦਿਲੋਂ ਰਿਣੀ ਹੈ।

ਮੁੱਖ ਸੰਪਾਦਕ